

ਭਜ ਗਏ ਰਨ ਤੇ ਡਰ ਕੈ ਭਟ ਤਉ ਸਿਵ ਏਕ ਉਪਾਇ ਬਿਚਾਰਿਓ।  
ਮਾਟੀ ਕੋ ਮਾਨਸ ਏਕ ਕੀਯੋ ਤਿਹ ਪ੍ਰਾਣ ਪਰੇ ਜਬ ਸ੍ਯਾਮ ਨਿਹਾਰਿਓ।  
ਸਿੰਘ ਅਜੀਤ ਧਰਿਓ ਤਿਹ ਨਾਮੁ ਦੀਓ ਬਰ ਰੁਦ੍ਰ ਮਰੈ ਨਹੀ ਮਾਰਿਓ।  
ਸਸਤ੍ਰ ਸੰਭਾਰਿ ਸੋਊ ਕਰ ਮੈ ਖੜਗੇਸ ਕੇ ਮਾਰਨ ਹੇਤ ਸਿਧਾਰਿਓ। ੧੯੬੩॥

### ਅੜਿਲ

ਅਤਿ ਪ੍ਰਚੰਡ ਬਲਵੰਡ ਬਹੁਰ ਮਿਲ ਕੈ ਭਟ ਧਾਏ।  
ਅਪਨੇ ਸਸਤ੍ਰ ਸੰਭਾਰਿ ਲੀਏ ਕਰਿ ਸੰਖ ਬਜਾਏ।  
ਦ੍ਵਾਦਸ ਭਾਨਨ ਤਾਨਿ ਕਮਾਨਨਿ ਬਾਨ ਚਲਾਏ।  
ਯੈ ਬਰਬੈ ਸਰ ਜਾਲ ਮਨੋ ਪਰਲੇ ਘਨ ਆਏ। ੧੯੬੪॥

### ਦੌਹਰਾ

ਬਾਨਨ ਸੋ ਬਾਨਨ ਕਟੇ ਕੋਪ ਤਚੇ ਜੁਗ ਨੈਨ।  
ਸ੍ਰੀ ਹਰਿ ਸੋ ਖੜਗੇਸ ਤਬ ਰਿਸ ਕਰਿ ਬੋਲਯੋ ਬੈਨ। ੧੯੬੫॥

### ਸਵੈਜ਼ਾ

ਕਿਉ ਰੇ ਗੁਮਾਨ ਕਰੈ ਘਨ ਸ੍ਯਾਮ ਅਥੇ ਰਨ ਤੇ ਪੁਨਿ ਤੋਹਿ ਭਜੈ ਹੋ।  
ਕਾਹੇ ਕੋ ਆਨਿ ਅਰਿਯੋ ਸੁਨ ਰੇ ਸਿਰ ਕੇਸਨਿ ਤੇ ਬਹੁਰੋ ਗਹਿ ਲੈਹੋ।  
ਐ ਰੇ ਅਹੀਰ ਅਧੀਰ ਡਰੇ ਨਹਿ ਤੇ ਕਹਿ ਜੀਵਤ ਜਾਨ ਨ ਦੈਹੋ।  
ਇੰਦ੍ਰ ਬਿਰੰਚ ਕੁਬੇਰ ਜਲਾਧਿਪ ਕੇ ਸੱਸਿ ਕੋ ਸਿਵ ਕੋ ਹਤ ਕੈ ਹੋ। ੧੯੬੬॥

ਤਉ ਹੀ ਲਉ ਬੀਰ ਮਹੋਤ ਕਟ ਸਿੰਘ ਹੁਤੇ ਰਨ ਮੈ ਮਨਿ ਕੋਪ ਭਰਿਓ।  
ਕਰ ਮੈ ਕਰਵਾਰਿ ਲੈ ਧਾਇ ਚਲਿਓ ਕਬਿ ਸ੍ਯਾਮ ਕਰੈ ਨਹੀ ਨੈਕੁ ਡਰਿਓ।  
ਅਸਿ ਜੁਧ ਦੁਹੁ ਨਿਪ ਕੀਨ ਬਡੇ ਨ ਕੋਊ ਰਨ ਤੇ ਪਗ ਏਕ ਟਰਿਓ।  
ਖੜਗੇਸ ਕ੍ਰਿਪਾਨ ਕੀ ਤਾਨਿ ਦਈ ਬਿਨੁ ਪ੍ਰਾਨ ਕਰਿਓ ਗਿਰ ਭੂਮਿ ਪਰਿਓ। ੧੯੬੭॥

ਦੇਖਿ ਦਸਾ ਤਿਹ ਸਿੰਘ ਬਚਿੜ੍ਹ ਸੁ ਠਾਢੇ ਹੁਤੇ ਰਿਸ ਕੈ ਵਹ ਧਾਯੋ।  
ਸ੍ਯਾਮ ਭਨੈ ਧਨੁ ਬਾਨਨ ਲੈ ਤਿਹ ਭੂਪਤਿ ਸਿਉ ਅਤਿ ਜੁਧ ਮਚਾਯੋ।  
ਸ੍ਰੀ ਖੜਗੇਸ ਬਲੀ ਧਨ ਤਾਨਿ ਮਹਾ ਬਰ ਬਾਨ ਪ੍ਰਕੋਪ ਚਲਾਯੋ।  
ਲਾਗਿ ਗਯੋ ਤਿਹ ਕੇ ਉਰ ਮੈ ਸਰ ਘੂਮਿ ਗਿਰਿਓ ਧਰਿ ਇਉ ਅਰਿ ਘਾਯੋ। ੧੯੬੮॥

### ਚੱਪਈ

ਤਬ ਅਜੀਤ ਸਿੰਘ ਆਪ ਹੀ ਧਾਯੋ। ਧਨੁਖ ਬਾਨ ਲੈ ਰਨ ਮਧਿ ਆਯੋ।  
ਭੂਪਤਿ ਕੋ ਤਿਨ ਬਚਨ ਸੁਨਯੋ। ਤੋ ਬਧ ਹਿਤ ਸਿਵ ਮੁਹਿ ਉਪਜਾਯੋ। ੧੯੬੯॥

(ਜਦੋਂ) ਡਰ ਦੇ ਮਾਰੇ ਸੂਰਮੇ ਰਣ ਖੇਤਰ ਵਿਚੋਂ ਭਜ ਗਏ, ਤਦ ਸਿਵ ਨੇ ਇਕ ਉਪਾ ਸੋਚਿਆ। ਇਕ ਸਿੱਟੀ ਦਾ ਮਨੁੱਖ ਬਣਾ ਦਿੱਤਾ ਜਿਸ ਵਿਚ (ਉਦੋਂ) ਪ੍ਰਾਣ ਪੈ ਗਏ ਜਦੋਂ ਸ੍ਰੀ ਕ੍ਰਿਸ਼ਨ ਨੇ (ਉਸ ਵਲ) ਵੇਖਿਆ। ਉਸ ਦਾ ਨਾਂ 'ਅਜੀਤ ਸਿੰਘ' ਰਖਿਆ ਅਤੇ ਰੁਦ੍ਰ ਨੇ ਵਰ ਦਿੱਤਾ ਕਿ (ਇਹ) ਮਾਰਨ ਨਾਲ ਮਰੇਗਾ ਨਹੀਂ। ਉਹ ਹੱਥ ਵਿਚ ਸਸਤ੍ਰ ਧਾਰਨ ਕਰ ਕੇ ਖੜਗ ਸਿੰਘ ਨੂੰ ਮਾਰਨ ਲਈ ਚਲ ਪਿਆ। ੧੯੬੯॥

### ਅੜਿਲ

ਬਹੁਤ ਪ੍ਰਚੰਡ ਅਤੇ ਬਲਵਾਨ ਸੂਰਮੇ ਫਿਰ ਇਕੱਠੇ ਹੋ ਕੇ ਹਮਲਾਵਰ ਹੋਏ ਹਨ। (ਉਨ੍ਹਾਂ ਨੇ) ਹੱਥਾਂ ਵਿਚ ਆਪਣੇ ਸਸਤ੍ਰ ਧਾਰਨ ਕਰ ਲਈ ਹਨ ਅਤੇ ਸੰਖ ਵਜਾਉਂਦੇ ਹਨ। ਬਾਰੂਂ ਸੂਰਜਾਂ ਨੇ ਧਨੁਸਾਂ ਉਤੇ ਬਾਣ ਕਸ ਕੇ ਚਲਾਏ ਹਨ। ਬਾਣਾਂ ਦੀ ਇਸ ਤਰ੍ਹਾਂ ਝੜੀ ਲਗੀ ਹੈ ਮਾਨੋ ਪਰਲੇ ਦੇ ਬਦਲ ਆ ਗਏ ਹੋਣ। ੧੯੬੪॥

### ਦੌਹਰਾ

ਬਾਣਾਂ ਨਾਲ ਬਾਣਾਂ ਨੂੰ ਕਟ ਦਿੱਤਾ ਹੈ ਅਤੇ ਦੋਵੇਂ ਅੱਖਾਂ ਕ੍ਰੋਧ ਨਾਲ ਚੜ੍ਹੀਆਂ ਹੋਈਆਂ ਹਨ। ਉਸ ਵੇਲੇ ਸ੍ਰੀ ਕ੍ਰਿਸ਼ਨ ਨੂੰ ਖੜਗ ਸਿੰਘ ਨੇ ਕ੍ਰੋਧ ਕਰ ਕੇ (ਇਸ ਤਰ੍ਹਾਂ) ਬਚਨ ਕਿਹਾ। ੧੯੬੫॥

### ਸਵੈਜ਼ਾ

ਹੇ ਘਨ ਸਿਆਮ! (ਤੂੰ) ਕਿਉਂਂ ਗੁਮਾਨ ਕਰਦਾ ਹੈਂ। ਹੁਣੇ ਹੀ (ਮੈਂ) ਤੈਨੂੰ ਰਣ-ਭੂਮੀ ਤੋਂ ਫਿਰ ਭਜਾਉਂਦਾ ਹਾਂ। ਓਣੇ! ਸੁਣ, (ਤੂੰ) ਕਿਸ ਲਈ (ਮੇਰੇ ਨਾਲ) ਆ ਕੇ ਅੜਿਆ ਹੈਂ। (ਮੈਂ) ਫਿਰ (ਤੈਨੂੰ) ਕੇਸਾਂ ਤੋਂ ਪਕੜ ਲਵਾਂਗਾ। ਓਣੇ ਗਵਾਲੇ! (ਤੂੰ) ਅਧੀਰ ਹੋ ਕੇ ਵੀ ਡਰਦਾ ਨਹੀਂ। (ਹੁਣ ਮੈਂ) ਤੈਨੂੰ ਜੀਉਂਦੇ ਜਾਣ ਨਹੀਂ ਦੇਵਾਂਗਾ। ਇੰਦਰ, ਬ੍ਰਹਮਾ, ਕੁਬੇਰ, ਵਰੁਨ, ਚੰਦ੍ਰਮਾ ਅਤੇ ਸਿਵ ਨੂੰ ਵੀ ਮਾਰ ਦੇਵਾਂਗ। ੧੯੬੬॥

ਉਦੋਂ ਤਕ ਮਹੋਤ ਕਟ ਸਿੰਘ (ਨਾਂ ਦਾ) ਸੂਰਵੀਰ ਯੁੱਧ-ਭੂਮੀ ਵਿਚ ਸੀ (ਜਿਸ ਦਾ) ਮਨ ਕ੍ਰੋਧ ਨਾਲ ਭਰਿਆ ਹੋਇਆ ਸੀ, ਕਵੀ ਸਿਆਮ ਕਹਿੰਦੇ ਹਨ, (ਉਹ) ਹੱਥ ਵਿਚ ਤਲਵਾਰ ਲੈ ਕੇ ਅਗੇ ਵਧਿਆ ਹੈ ਅਤੇ ਕਿਸੇ ਪਾਸੋਂ ਰਤਾ ਜਿੰਨਾ ਵੀ ਡਰਿਆ ਨਹੀਂ ਹੈ। ਦੋਹਾਂ ਰਸਿਜਿਆਂ ਨੇ ਤਲਵਾਰ ਦਾ ਮੂਬ ਯੁੱਧ ਕੀਤਾ ਹੈ, ਕੋਈ ਵੀ ਰਣ-ਭੂਮੀ ਤੋਂ ਇਕ ਕਦਮ ਵੀ ਨਹੀਂ ਟਲਿਆ ਹੈ। (ਆਖੀਰ ਵਿਚ) ਖੜਗ ਸਿੰਘ ਨੇ ਸ਼ਿਦਤ ਨਾਲ ਤਲਵਾਰ ਦਾ ਵਾਰ ਕੀਤਾ ਹੈ ਅਤੇ (ਮਹੋਤ ਕਟ ਸਿੰਘ ਨੂੰ) ਪ੍ਰਾਣਾਂ ਤੋਂ ਰਹਿਤ ਕਰ ਕੇ ਧਰਤੀ ਉਤੇ ਡਿਗਾ ਦਿੱਤਾ ਹੈ। ੧੯੬੭॥

ਉਸ ਦੀ ਹਾਲਤ ਨੂੰ ਵੇਖ ਕੇ, ਕੋਲ ਖੜੋਤੇ ਬਚਿੜ੍ਹ ਸਿੰਘ ਨੇ ਕ੍ਰੋਧਵਾਨ ਹੋ ਕੇ ਧਾਵਾ ਕਰ ਦਿੱਤਾ ਹੈ। ਸਿਆਮ (ਕਵੀ) ਕਹਿੰਦੇ ਹਨ, ਉਸ ਨੇ ਧਨੁਸ ਬਾਣ ਲੈ ਕੇ ਰਜੇ ਨਾਲ ਬਹੁਤ ਯੁੱਧ ਮਚਾਇਆ ਹੈ। ਬਲਵਾਨ ਖੜਗ ਸਿੰਘ ਨੇ ਧਨੁਸ ਤਣ ਕੇ ਅਤੇ ਬਹੁਤ ਕ੍ਰੋਧਿਤ ਹੋ ਕੇ ਇਕ ਪ੍ਰਚੰਡ ਤੀਰ ਚਲਾ ਦਿੱਤਾ ਹੈ। (ਉਹ ਬਾਣ) ਉਸ ਦੇ ਸੀਨੇ ਵਿਚ ਲਗਿਆ ਹੈ ਅਤੇ ਘੁੰਮੇਰੀ ਖਾ ਕੇ ਧਰਤੀ ਉਤੇ ਡਿਗ ਪਿਆ ਹੈ। ਇਸ ਤਰ੍ਹਾਂ (ਖੜਗ ਸਿੰਘ ਨੇ) ਵੈਰੀ ਨੂੰ ਮਾਰ ਦਿੱਤਾ ਹੈ। ੧੯੬੮॥

### ਚੱਪਈ

ਤਦ ਅਜੀਤ ਸਿੰਘ ਆਪ ਹੀ ਹਮਲਾ ਕਰ ਕੇ ਪਿਆ ਅਤੇ ਧਨੁਸ ਬਾਣ ਲੈ ਕੇ ਯੁੱਧ-ਖੇਤਰ ਵਿਚ ਆ ਗਿਆ। ਉਸ ਨੇ ਰਜੇ ਨੂੰ ਇਹ ਬੋਲ ਸੁਣਾਏ ਕਿ ਤੈਨੂੰ ਮਾਰਨ ਲਈ ਹੀ ਸਿਵ ਨੇ ਮੈਨੂੰ ਸਿਰਜਿਆ ਹੈ। ੧੯੬੯॥

## ਚੌਪਈ

ਅਜੀਤ ਸਿੰਘ ਯੋਂ ਬਚਨ ਉਚਾਰਿਓ। ਖੜਗ ਸਿੰਘ ਰਨ ਮਾਹਿ ਹਕਾਰਿਓ।  
ਨਿਪ ਏ ਬੈਨ ਸੁਨਤ ਨਹੀਂ ਡਰਿਓ। ਮਹਾਬੀਰ ਪਗੁ ਆਗੈ ਧਰਿਓ। ੧੯੨੦।

ਅਜੀਤ ਸਿੰਘ ਰਛਾ ਹਿਤ ਧਾਏ। ਗ੍ਰਾਸਾਹ ਰੁਦ੍ਰ ਭਾਨ ਸਭ ਆਏ।  
ਇੰਦ੍ਰ ਕ੍ਰਿਸ਼ਨ ਜਮ ਬਸੁ ਰਿਸ ਭਰੇ। ਬਰੁਨ ਕੁਬੈਰ ਘੋਰੀ ਸਭ ਖਰੇ। ੧੯੨੧।

## ਸਵੈਧਾ

ਸਿੰਘ ਅਜੀਤ ਜਥੈ ਖੜਗੇਸ ਸੋ ਸ਼ਜਾਮ ਕਰੈ ਅਤਿ ਜੁਧੁ ਮਚਾਯੋ।  
ਸੰਗਿ ਸਿਵਾਦਿਕ ਸੂਰਜਿ ਤੇ ਅਰਿ ਮਾਰਨ ਕੋ ਤਿਹ ਹਾਥ ਉਚਾਯੋ।  
ਬਾਨ ਚਲੇ ਅਤਿ ਹੀ ਰਨ ਸੈ ਨਿਪ ਕਾਟਿ ਸਥੈ ਮਨਿ ਰੋਸਿ ਤਚਾਯੋ।  
ਲੈ ਧਨੁ ਬਾਨ ਮਹਾ ਬਲਵਾਨ ਹਨ੍ਹੋਂ ਭਟ ਕੋ ਕਿਨਹੂੰ ਨ ਬਚਾਯੋ। ੧੯੨੨।

## ਚੌਪਈ

ਜਬ ਅਜੀਤ ਸਿੰਘ ਮਾਰਿ ਗਿਰਾਯੋ। ਸੁ ਭਟਨ ਮਨ ਭਟਕਿਓ ਡਰ ਪਾਯੋ।  
ਬਹੁਰੋ ਭੂਪਤਿ ਖੜਗ ਸੰਭਾਰਿਓ। ਚਕੜ ਤੇ ਸਬਹੂੰ ਬਲੁ ਹਾਰਿਓ। ੧੯੨੩।

ਤਬ ਹਰਿ ਹਰਿ ਬਿਧਿ ਮੰਤ੍ਰ ਬਿਚਾਰਿਓ। ਮਰੈ ਨ ਜਹੈ ਅਗਨ ਤੇ ਜਾਰਿਓ।  
ਤਾ ਤੇ ਜਤਨ ਕੁਝੁ ਅਬ ਕੀਜੈ। ਯਾ ਤੇ ਮਾਰਿ ਭੂਪ ਇਹ ਲੀਜੈ। ੧੯੨੪।

ਬੁਹਮੇ ਕਹਿਓ ਸੁ ਇਹ ਬਿਧਿ ਕੀਜੈ। ਮੋਹਿਤ ਹੈ ਮਨ ਤਬ ਬਲੁ ਛੀਜੈ।  
ਜਬ ਇਹ ਭੂਪ ਗਿਰਿਓ ਲਖਿ ਲਈਜੈ। ਤਬ ਇਹ ਜਮ ਕੇ ਧਾਮ ਪਠਈਜੈ। ੧੯੨੫।

ਪੁਨਿ ਅਪਛੁਨ ਆਇਸ ਦੀਜੈ। ਜਾ ਸੋ ਨਿਪ ਰੀਝੈ ਸੋਈ ਕੀਜੈ।  
ਕਉਤਕਿ ਹੋਰਿ ਭੂਪ ਜਬ ਲੈ ਹੈ। ਘਟਿ ਜੈ ਹੈ ਬਲ ਮਨ ਦ੍ਰਵਿ ਜੈ ਹੈ। ੧੯੨੬।

## ਦੌਹਰਾ

ਕਮਲ ਯੋਂ ਹਰਿ ਸਿਉ ਕਹਿਯੋ ਸੁਨੀ ਬਾਤ ਸੁਰਰਾਜ।  
ਨਭਿ ਨਿਹਾਰ ਬਾਸਵ ਕਹਿਯੋ ਕਰਹੁ ਨਿਤ ਸੁਰਰਾਜ। ੧੯੨੭।

## ਸਵੈਧਾ

ਉਤ ਦੇਵਬਧੂ ਮਿਲਿ ਨਿਤ ਕਰੈ ਇਤ ਸੂਰ ਸਥੈ ਮਿਲ ਜੁਧੁ ਮਚਾਯੋ।  
ਕਿੰਨਰ ਗੰਧੁਬ ਗਾਵਤ ਹੈ ਉਤ ਮਾਰੁ ਬਜੈ ਰਨ ਮੰਗਲ ਗਾਯੋ।

ਅਜੀਤ ਸਿੰਘ ਨੇ ਇਸ ਤਰ੍ਹਾਂ ਬਚਨ ਉਚਾਰੇ ਅਤੇ ਖੜਗ ਸਿੰਘ ਨੂੰ ਰਣ-ਭੂਮੀ ਵਿਚ ਵੰਗਾਰਿਆ। ਰਾਜਾ (ਖੜਗ ਸਿੰਘ) ਇਨ੍ਹਾਂ ਬੋਲਾਂ ਨੂੰ ਸੁਣ ਕੇ ਡਰਿਆ ਨਹੀਂ ਹੈ, (ਸਗੋਂ ਉਸ) ਮਹਾਬੀਰ ਨੇ ਕਦਮ ਅਗੇ ਹੀ ਧਰਿਆ ਹੈ। ੧੯੨੦।

ਅਜੀਤ ਸਿੰਘ ਦੀ ਰਖਿਆ ਲਈ (ਇਹ) ਦੌੜੇ ਹਨ। ਗਿਆਰਾਂ ਰੁਦਰ ਅਤੇ ਸਾਰੇ ਸੂਰਜ ਆਏ ਹਨ। ਇੰਦਰ, ਕ੍ਰਿਸ਼ਨ, ਯਮ ਅਤੇ ਅੱਠ ਬਸੁ, ਵਰੁਨ, ਕੁਬੈਰ ਆਦਿ ਸਾਰੇ (ਰਾਜੇ ਨੂੰ) ਘੇਰ ਕੇ ਖੜੋਤੇ ਹਨ। ੧੯੨੧।

## ਸਵੈਧਾ

(ਕਵੀ) ਸਿਆਮ ਕਹਿੰਦੇ ਹਨ, ਅਜੀਤ ਸਿੰਘ ਨੇ ਜਦੋਂ ਖੜਗ ਸਿੰਘ ਨਾਲ ਬਹੁਤ ਭਿਆਨਕ ਯੁੱਧ ਮਚਾਇਆ, (ਉਦੋਂ) ਸਿਵ, ਸੂਰਜ ਆਦਿ ਜਿਤਨੇ ਉਸ ਦੇ ਨਾਲ ਸਨ, ਵੈਰੀ ਨੂੰ ਮਾਰਨ ਲਈ ਉਨ੍ਹਾਂ ਨੇ ਹੱਥ ਉਲਾਰੇ। ਯੁੱਧ-ਭੂਮੀ ਵਿਚ ਬਹੁਤ ਬਾਣ ਚਲੇ ਹਨ, ਰਾਜੇ ਨੇ (ਉਨ੍ਹਾਂ) ਸਾਰਿਆਂ ਨੂੰ ਕਟ ਕੇ ਮਨ ਵਿਚ ਰੋਸ ਕੀਤਾ ਹੈ। ਉਸ ਮਹਾਨ ਬਲਵਾਨ (ਰਾਜੇ) ਨੇ ਧਨੁਸ-ਬਾਣ ਲੈ ਕੇ ਉਸ ਸੂਰਮੇ ਨੂੰ ਮਾਰਿਆ ਹੈ ਅਤੇ ਕਿਸੇ ਨੇ ਵੀ (ਉਸ ਨੂੰ) ਬਚਾਇਆ ਨਹੀਂ ਹੈ। ੧੯੨੨।

## ਚੌਪਈ

ਜਦ ਅਜੀਤ ਸਿੰਘ ਨੂੰ ਮਾਰ ਕੇ ਡਿਗਾ ਦਿੱਤਾ ਗਿਆ, (ਤਦ ਸਾਰਿਆਂ) ਯੋਧਿਆਂ ਦਾ ਮਨ ਢੋਲ ਗਿਆ ਅਤੇ (ਸਭ) ਡਰ ਗਏ। ਫਿਰ ਰਾਜੇ ਨੇ ਖੜਗ ਧਾਰਨ ਕਰ ਲਿਆ। ਸਾਰੇ ਹੈਰਾਨ ਹੋ ਗਏ ਅਤੇ (ਸਭ ਦਾ) ਬਲ ਛੀਣ ਹੋ ਗਿਆ। ੧੯੨੩।

ਤਦ ਵਿਸ਼ਣੂ, ਸਿਵ ਅਤੇ ਬ੍ਰਹਮਾ ਨੇ ਸਲਾਹ ਕੀਤੀ ਕਿ (ਇਹ) ਨ ਮਰਦਾ ਹੈ ਅਤੇ ਨ ਹੀ ਅੱਗ ਨਾਲ ਸਾਰਿਆਂ ਸੜਦਾ ਹੈ। ਇਸ ਲਈ ਕੋਈ ਹੋਰ ਯਤਨ ਕਰਨਾ ਚਾਹੀਦਾ ਹੈ, ਤਾਂ ਜੋ ਇਸ ਰਾਜੇ ਨੂੰ ਮਾਰ ਲਿਆ ਜਾਵੇ। ੧੯੨੪।

ਬ੍ਰਹਮਾ ਨੇ ਕਿਹਾ ਕਿ ਇਹ ਵਿਧੀ ਕਰੋ ਕਿ ਇਸ ਦਾ ਮਨ ਮੋਹਿਤ ਹੋ ਜਾਏ, ਤਦ (ਇਸ ਦਾ) ਬਲ ਛੀਣ ਹੋ ਜਾਏਗਾ। ਜਦ ਇਸ ਰਾਜੇ ਨੂੰ ਡਿਗਿਆ ਹੋਇਆ ਵੇਖ ਲਈਏ, ਤਦ ਇਸ ਨੂੰ ਧਮ ਲੋਕ ਵਿਚ ਭੇਜ ਦੇਈਏ। ੧੯੨੫।

(ਹੁਣ) ਫਿਰ ਅੱਛੇਗਾਵਾਂ ਨੂੰ ਆਗਿਆ ਦਿਓ (ਕਿ ਇਹ) ਓਹੀ ਕਰਨ ਜਿਸ ਨਾਲ ਰਾਜਾ ਪ੍ਰਸੰਸਨ ਹੋ ਜਾਏ। ਜਦ ਰਾਜਾ ਉਨ੍ਹਾਂ ਦੇ ਕੌਤਕ ਵੇਖ ਲਵੇਗਾ ਤਾਂ (ਇਸ ਦਾ) ਮਨ ਦ੍ਰਵਿਤ ਹੋ ਜਾਏਗਾ ਅਤੇ ਬਲ ਘਟ ਜਾਏਗਾ। ੧੯੨੬।

## ਦੌਹਰਾ

ਬ੍ਰਹਮਾ ਨੇ ਸ੍ਰੀ ਕ੍ਰਿਸ਼ਨ ਨੂੰ ਇਸ ਤਰ੍ਹਾਂ ਕਿਹਾ ਅਤੇ ਇੰਦਰ ਨੇ (ਇਹ) ਗੱਲ ਸੁਣ ਲਈ। ਆਕਾਸ਼ ਵਲ ਤਕ ਕੇ ਇੰਦਰ ਨੇ ਕਿਹਾ--ਹੋ ਸੁਅਰਗ ਵਿਚ ਬਿਰਾਜਣ ਵਾਲੇ ਦੇਵਤਿਓ! ਨਾਚ ਕਰੋ। ੧੯੨੭।

## ਸਵੈਧਾ

ਉਧਰ ਦੇਵਤਿਆਂ ਦੀਆਂ ਇਸਤਰੀਆਂ ਮਿਲ ਕੇ ਨਾਚ ਕਰਦੀਆਂ ਹਨ, ਇਧਰ ਸਾਰੇ ਸੂਰਮੇ ਮਿਲ ਕੇ ਯੁੱਧ ਕਰਦੇ ਹਨ। ਕਿੰਨਰ ਅਤੇ ਗੰਧੁਬ ਗਾਉਂਦੇ ਹਨ, ਉਧਰ ਮਾਰੁ ਵਾਜ਼ ਵਜਦਾ ਹੈ ਅਤੇ ਰਣ-ਭੂਮੀ ਵਿਚ ਮਾਂਗਲਿਕ (ਗੀਤ) ਗਾਏ ਜਾ ਰਹੇ ਹਨ। ਉਨ੍ਹਾਂ ਦੇ ਵੱਡੇ

ਕਉਤੁਕ ਦੇਖਿ ਬਡੇ ਤਿਨ ਕੋ ਇਹ ਭੂਪਤਿ ਕੋ ਮਨ ਤਉ ਬਿਰਮਾਯੋ।  
ਕਾਨੁ ਅਚਾਨ ਲਯੋ ਧਨੁ ਤਾਨਿ ਸੁ ਬਾਨ ਮਹਾ ਨਿਪ ਕੇ ਤਨਿ ਲਯੋ। ੧੯੮੮।

ਲਗਤ ਹੀ ਸਰ ਮੋਹਿਤ ਭਯੋ ਤੇਊ ਤੀਰਨ ਸੋ ਬਰ ਬੀਰ ਸੰਘਾਰੇ।  
ਗਿਆਰਹ ਰੁਦ੍ਰਨਿ ਕੇ ਅਗਨੀ ਗਨ ਮਾਰਿ ਲਏ ਹਰਿ ਲੋਕਿ ਸਿਧਾਰੇ।  
ਦ੍ਰਾਦਸ ਭਾਨ ਜਲਾਧਿਪ ਅਉ ਸਮਿ ਇੰਦ੍ਰ ਕੁਬੇਰ ਕੇ ਅੰਗ ਪ੍ਰਹਾਰੇ।  
ਅਉਰ ਜਿਤੇ ਭਟ ਠਾਵੇ ਰਹੇ ਕਬਿ ਸ੍ਰਾਮ ਕਹੈ ਬਿਪਤੇ ਕਰਿ ਡਾਰੋ। ੧੯੮੯।

ਸਕ੍ਰ ਕੋ ਸਾਠ ਲਗਾਵਤ ਭਯੋ ਸਰ ਦੈ ਸਤਿ ਕਾਨੁ ਕੇ ਗਤ ਲਗਾਏ।  
ਚਉਸਠਿ ਬਾਨ ਹਨੇ ਜਮ ਕੋ ਰਵਿ ਦ੍ਰਾਦਸ ਦ੍ਰਾਦਸ ਕੇ ਸੰਗ ਘਾਏ।  
ਸੌਮ ਕੋ ਸਉ ਸਤ ਰੁਦ੍ਰ ਕੋ ਚਾਰ ਲਗਾਵਤ ਭਯੋ ਕਬਿ ਸ੍ਰਾਮ ਸੁਨਾਏ।  
ਸੌਨੁ ਭਰੇ ਸਬ ਕੇ ਪਟ ਮਾਨਹੁ ਚਾਚਰ ਖੇਲਿ ਅਥੈ ਭਟ ਆਏ। ੧੯੯੦।

### ਚੌਪਈ

ਅਉਰ ਸੁਭਟ ਬਹੁਤੇ ਤਿਹ ਮਾਰੋ। ਜੂਝ ਪਰੇ ਜਮ ਧਾਮਿ ਸਿਧਾਰੇ।  
ਤਬ ਨਿਪ ਪੈ ਬ੍ਰਹਮਾ ਚਲ ਆਯੋ। ਸ੍ਰਾਮ ਭਨੈ ਯਹ ਬੈਨ ਸੁਨਾਯੋ। ੧੯੯੧।

ਕਹਿਓ ਸੁ ਕਿਉ ਇਨ ਕਉ ਰਨਿ ਮਾਰੈ। ਬਿਥਾ ਕੋਪ ਕੈ ਕਿਉ ਸਰ ਡਾਰੈ।  
ਤਾ ਤੇ ਇਹੈ ਕਾਜ ਅਬ ਕੀਜੈ। ਦੇਹ ਸਹਿਤ ਨਭਿ ਮਾਰਗ ਲੀਜੈ। ੧੯੯੨।

ਜੁਧ ਕਥਾ ਨਹੀ ਰਿਦੈ ਚਿਤਾਰੋ। ਅਪਨੋ ਅਗਲੋ ਕਾਜ ਸਵਾਰੋ।  
ਤਾ ਤੇ ਅਥਿ ਬਿਲੰਬ ਨਹੀ ਕੀਜੈ। ਮੇਰੇ ਕਹਿਯੋ ਮਾਨ ਕੈ ਲੀਜੈ। ੧੯੯੩।

### ਸਵੈਹਾ

ਇੰਦ੍ਰ ਕੇ ਧਾਮ ਚਲੋ ਬਲਵਾਨ ਸੁਜਾਨ ਸੁਨੋ ਅਬ ਢੀਲ ਨ ਕੀਜੈ।  
ਦੇਵਬਧੂ ਜੋਊ ਚਾਹਤ ਹੈ ਤਿਨ ਕੋ ਮਿਲੀਐ ਮਿਲ ਕੈ ਸੁਖ ਲੀਜੈ।  
ਤੇਰੋ ਮਨੋਰਥ ਪੂਰਨ ਹੋਤ ਹੈ ਮਾਨ ਕਹਿਓ ਨਿਪ ਅੰਮ੍ਰਿਤ ਪੀਜੈ।  
ਰਾਜਨ ਰਾਜ ਸਮਜਾਤ ਤਜੋ ਇਨ ਬੀਰਨ ਕੋ ਨ ਬਿਥਾ ਦੁਖ ਦੀਜੈ। ੧੯੯੪।

### ਦੋਹਰਾ

ਯੋ ਸੁਨਿ ਬਤੀਆ ਬ੍ਰਹਮ ਕੀ ਭੂਪ ਸਤ੍ਰ ਦੁਖ ਦੈਨ।  
ਅਤਿ ਚਿਤਿ ਹਰਖ ਬਚਾਇ ਕੈ ਬੋਲਿਓ ਬਿਧਿ ਸੋ ਬੈਨ। ੧੯੯੫।

### ਚੌਪਈ

ਯੋ ਬ੍ਰਹਮ ਸੋ ਬੈਨ ਸੁਨਾਯੋ। ਤੋ ਸਿਉ ਕਹੋ ਜੁ ਮਨ ਸੈ ਆਯੋ।  
ਸੋ ਸੋ ਬੀਰ ਸਸਤ੍ਰ ਜਬ ਧਰੈ। ਕਹੋ ਬਿਸਨ ਬਿਨ ਕਾਸੋ ਲੜੈ। ੧੯੯੬।

ਕੱਤਕ ਵੇਖ ਕੇ ਇਸ ਰਾਜਾ (ਖੜਗ ਸਿੰਘ) ਦਾ ਮਨ ਲੁਭਾਇਮਾਨ ਹੋ ਗਿਆ ਹੈ। (ਉਸ ਵੇਲੇ) ਕ੍ਰਿਸ਼ਨ ਨੇ ਅਚਾਨਕ ਹੀ ਧਨੁਸ਼ ਕਸ ਲਿਆ ਅਤੇ ਇਕ ਤਕੜਾ ਬਾਣ ਰਾਜੇ ਦੇ ਸ਼ਰੀਰ ਵਿਚ ਮਾਰ ਦਿੱਤਾ। ੧੯੯੭।

ਬਾਣ ਲਗਦਿਆਂ ਹੀ (ਰਾਜਾ) ਬੋਹੋਸ ਹੋ ਗਿਆ ਹੈ, ਪਰ ਫਿਰ ਵੀ ਉਸ ਨੇ ਤੀਰਾਂ ਨਾਲ ਬਹੁਤ ਯੋਧੇ ਮਾਰ ਦਿੱਤੇ ਹਨ। ਗਿਆਰਾਂ ਰੁਦਰਾਂ ਦੇ ਅਣਗਿਣਤ ਗਣ ਮਾਰ ਦਿੱਤੇ ਹਨ (ਅਤੇ ਉਹ) ਸਿਵ ਲੋਕ ਨੂੰ ਚਲੇ ਗਏ ਹਨ। ਬਾਜੂਾਂ ਸੂਰਜਾਂ, ਵਰੁਨ ਦੇਵਤਾ, ਚੰਦ੍ਰਮਾ, ਇੰਦਰ ਅਤੇ ਕੁਬੇਰ ਦੇ ਅੰਗ ਕਟ ਸੁਟੇ ਹਨ। ਕਵੀ ਸ਼ਿਆਮ ਕਹਿੰਦੇ ਹਨ, ਹੋਰ ਜਿਤਨੇ ਸੂਰਮੇ ਖੜੋਤੇ ਹੋਏ ਸਨ, ਉਨ੍ਹਾਂ ਨੂੰ (ਰਾਜੇ ਨੇ) ਅਪਮਾਨਿਤ ਕਰ ਦਿੱਤਾ ਹੈ। ੧੯੯੮।

ਇੰਦਰ ਨੂੰ ਸਨ ਬਾਣ ਮਾਰੇ ਹਨ ਅਤੇ ਕ੍ਰਿਸ਼ਨ ਦੇ ਸ਼ਰੀਰ ਵਿਚ ਦੋ ਸੌ (ਤੀਰ) ਲਗਾਏ ਹਨ। ਯਮਰਾਜ ਨੂੰ ਚੌਂਹਨ ਬਾਣ ਲਗੇ ਹਨ ਅਤੇ ਬਾਰਾਂ ਸੂਰਜਾਂ ਨੂੰ ਬਾਰਾਂ ਤੀਰਾਂ ਨਾਲ ਜਖਮੀ ਕੀਤਾ ਹੈ। ਕਵੀ ਸ਼ਿਆਮ ਕਹਿੰਦੇ ਹਨ, ਚੰਦ੍ਰਮਾ ਨੂੰ ਇਕ ਸੌ ਅਤੇ ਰੁਦ੍ਰ ਨੂੰ ਚਾਰ ਸੌ ਬਾਣ ਮਾਰੇ ਹਨ। ਸਾਰਿਆਂ ਦੇ ਬਸਤ੍ਰ ਲਹੂ ਨਾਲ ਲਿਬਤ ਗਏ ਹਨ ਮਾਨੇ ਸੂਰਮੇ ਹੁਣੇ ਹੀ ਹੋਲੀ ਖੇਡ ਕੇ ਆਏ ਹੋਣ। ੧੯੯੯।

### ਚੌਪਈ

ਉਸ ਨੇ ਹੋਰ ਬਹੁਤ ਸਾਰੇ ਸੂਰਮੇ ਮਾਰ ਦਿੱਤੇ, (ਜੋ) ਵੀ ਲੜੇ ਯਮਲੋਕ ਚਲੇ ਗਏ। ਤਦ ਬ੍ਰਹਮਾ ਚਲ ਕੇ ਰਾਜੇ ਕੋਲ ਆਇਆ। ਸ਼ਿਆਮ (ਕਵੀ) ਕਹਿੰਦੇ ਹਨ, (ਉਸ ਨੇ) ਇਹ ਬਚਨ ਕਹਿ ਸੁਣਾਇਆ। ੧੯੯੯।

(ਬ੍ਰਹਮਾ) ਕਹਿਣ ਲਗਿਆ--(ਹੋ ਰਾਜਨ! ਤੂ) ਇਨ੍ਹਾਂ ਨੂੰ ਯੁੱਧ ਵਿਚ ਕਿਉਂ ਮਾਰਦਾ ਹੈਂ। ਵਿਅਰਥ ਵਿਚ ਕ੍ਰੋਧ ਕਰ ਕੇ ਕਿਉਂ ਬਾਣ ਚਲਾਉਂਦਾ ਹੈਂ। ਇਸ ਲਈ ਹੁਣ ਇਹ ਕੰਮ ਕਰ ਅਤੇ ਦੇਹ ਸਮੇਤ ਆਕਾਸ਼ ਦਾ ਮਾਰਗ ਫੜ। ੧੯੯੯।

ਯੁੱਧ ਦੇ ਬਿੱਤਾਂਤ ਨੂੰ ਮਨ ਵਿਚ ਨ ਵਿਚਾਰ ਅਤੇ ਆਪਣੇ ਅਗਲੇ (ਲੋਕ ਦਾ) ਕੰਮ ਸੰਵਾਰ। ਇਸ ਲਈ ਹੁਣ ਦੇਰ ਨ ਕਰ ਅਤੇ ਮੇਰੇ ਕਹੋ ਨੂੰ ਮੈਨ ਲੈ। ੧੯੯੯।

### ਸਵੈਹਾ

ਹੋ ਬਲਵਾਨ! ਹੁਣ ਇੰਦਰ ਦੇ ਘਰ ਨੂੰ ਚਲੋ। ਹੋ ਸੁਜਾਨ! ਸੁਣੋ, ਹੁਣ ਦੇਰ ਨ ਕਰੋ। ਜੋ ਵੀ ਦੇਵ-ਇਸਤਰੀ ਚਾਹੀਦੀ ਹੈ, ਉਸ ਨੂੰ ਮਿਲੋ ਅਤੇ ਮਿਲ ਕੇ ਸੁਖ ਪਾਓ। ਹੋ ਰਾਜਨ! ਤੇਰਾ ਮਨੋਰਥ ਪੂਰਾ ਹੁੰਦਾ ਹੈ। ਮੇਰਾ ਕਿਹਾ ਮੰਨ ਕੇ ਅੰਮ੍ਰਿਤ ਪੀ ਲਵੋ। ਹੋ ਰਾਜਨ! ਰਾਜ-ਸਮਾਜ ਨੂੰ ਛਡ ਦਿਓ ਅਤੇ ਇਨ੍ਹਾਂ ਯੋਧਿਆਂ ਨੂੰ ਵਿਅਰਥ ਦਾ ਦੁਖ ਨ ਦਿਓ। ੧੯੯੯।

### ਦੋਹਰਾ

ਬ੍ਰਹਮਾ ਦੀਆਂ ਇਸ ਤਰ੍ਹਾਂ ਦੀਆਂ ਗੱਲਾਂ ਸੁਣ ਕੇ ਵੈਰੀਆਂ ਨੂੰ ਦੁਖ ਦੇਣ ਵਾਲਾ ਰਾਜਾ ਆਪਣੇ ਚਿਤ ਵਿਚ ਬਹੁਤ ਖੁਸ਼ੀ ਵਧਾਉਂਦਾ ਹੋਇਆ ਬ੍ਰਹਮਾ ਨੂੰ ਇਹ ਬੋਲ ਬੋਲਿਆ। ੧੯੯੯।

### ਚੌਪਈ

(ਰਾਜੇ ਨੇ) ਬ੍ਰਹਮਾ ਨੂੰ ਇਸ ਤਰ੍ਹਾਂ ਦਾ ਬੋਲ ਸੁਣਾਇਆ--ਤੈਨੂੰ ਉਹੀ ਕਹਿੰਦਾ ਹਾਂ, ਜੋ ਮਨ ਵਿਚ ਆਇਆ ਹੈ। ਮੇਰੇ ਵਰਗਾ ਵੀਰ ਜਦੋਂ ਸ਼ਸਤ੍ਰ ਧਾਰਨ ਕਰੇਗਾ, (ਤਾਂ) ਵਿਸ਼ਣੂ ਨੂੰ ਛਡ ਕੇ (ਹੋਰ) ਕਿਸ ਨਾਲ ਲੜੇਗਾ। ੧੯੯੯।

ਦੋਹਰਾ

ਤੁਮ ਸਬ ਜਾਨਤ ਬਿਸੂ ਕਰ ਖੜਗ ਸਿੰਘ ਮੋਹਿ ਨਾਉ।  
ਲਾਜ ਆਪਨੇ ਨਾਉ ਕੀ ਕਰੋ ਕਹਾ ਭਜਿ ਜਾਉ। ੧੯੯੨॥

ਸਵੈਚਾ

ਚਤੁਰਾਨਨ ਮੇਂ ਬਤੀਆ ਸੁਨਿ ਲੈ ਚਿਤ ਦੈ ਦੁਹ ਸੁਇਨਨ ਮੈਂ ਧਰੀਐ।  
ਉਪਮਾ ਕੋ ਜਬੈ ਉਮੈ ਮਨ ਤਉ ਉਪਮਾ ਭਗਵਾਨ ਹੀ ਕੀ ਕਰੀਐ।  
ਪਰੀਐ ਨਹੀਂ ਆਨ ਕੇ ਪਾਇਨ ਪੈ ਹਰਿ ਕੇ ਗੁਰ ਕੇ ਦਿਜ ਕੈ ਪਰੀਐ।  
ਜਿਹ ਕੇ ਜੁਗ ਚਾਰ ਮੈਂ ਨਾਉ ਜਥੈ ਤਿਹ ਸੋਂ ਲਹਿ ਕੈ ਮਰੀਐ ਤਰੀਐ। ੧੯੯੩॥

ਜਾ ਸਨਕਾਦਿਕ ਸੇਸ ਤੇ ਆਦਿਕ ਖੋਜਤ ਹੈ ਕਛੁ ਅੰਤ ਨ ਪਾਯੋ।  
ਚਉਦਹ ਲੋਕਨ ਬੀਜ ਸਦਾ ਸੁਕ ਬ੍ਰਾਹਮ ਮਹਾ ਕਬਿ ਸ੍ਰਾਵ ਸੁ ਗਾਯੋ।  
ਜਾਹੀ ਕੇ ਨਾਮ ਪ੍ਰਤਾਪ ਹੁੰ ਤੇ ਧੂਆ ਸੋਂ ਪ੍ਰਹਲਾਦ ਅੱਡੈ ਪਦ ਪਾਯੋ।  
ਸੋਂ ਅਬ ਮੋਂ ਸੰਗ ਜੁਧੁ ਕਰੈ ਜਿਹ ਸ੍ਰੀਧਰ ਸ੍ਰੀ ਹਰਿ ਨਾਮ ਕਹਾਯੋ। ੧੯੯੪॥

ਅੰਤਿਲ

ਚਤੁਰਾਨਨ ਏ ਬਚਨ ਸੁਨਤ ਚਕ੍ਰਿਤ ਭਯੋ।  
ਬਿਸਨ ਭਗਤ ਕੋ ਤਬੈ ਭੂਪ ਚਿਤ ਸੈ ਲਯੋ।  
ਸਾਧ ਸਾਧ ਕਰਿ ਬੋਲਿਓ ਬਚਨ ਨਿਹਾਰ ਕੈ।  
ਹੋ ਮੋਨ ਰਹਿਯੋ ਗਹਿ ਕਮਲਜ ਪ੍ਰੇਮ ਬਿਚਾਰ ਕੈ। ੧੯੯੦॥

ਬਹੁਰਿ ਬਿਧਾਤਾ ਭੂਪਤਿ ਕੋ ਇਹ ਬਿਧਿ ਕਹਿਯੋ।  
ਭਗਤਿ ਗ੍ਰਾਨ ਕੋ ਤਤੁ ਭਲੀ ਬਿਧਿ ਤੈ ਲਹਿਯੋ।  
ਤਾ ਤੇ ਅਬ ਤਨ ਸਾਥਹਿ ਸੁਰਗ ਸਿਧਾਰੀਐ।  
ਹੋ ਮੁਕਤ ਓਰ ਕਰਿ ਦ੍ਰਿਸ਼ਟਿ ਨ ਜੁਧ ਨਿਹਾਰੀਐ। ੧੯੯੧॥

ਦੋਹਰਾ

ਕਹਿਯੋ ਨ ਮਾਨੈ ਭੂਪ ਜਬ ਤਬ ਬ੍ਰਹਮੇ ਕਹ ਕੀਨ।  
ਨਾਰਦ ਕੋ ਸਿਮਰਨਿ ਕੀਓ ਮੁਨਿ ਆਯੋ ਪਰਬੀਨ। ੧੯੯੨॥

ਸਵੈਚਾ

ਤਬ ਹੀ ਮੁਨਿ ਨਾਰਦ ਆਇ ਗਯੋ ਤਿਹ ਭੂਪਤਿ ਕੋ ਇਕ ਥੈਨ ਸੁਨਾਯੋ।  
ਚਉਦਹ ਲੋਕਨ ਬੀਜ ਕਹਿਯੋ ਪ੍ਰਭਿ ਤੋ ਸਮ ਰਾਜ ਨ ਕੋਊ ਬਨਾਯੋ।  
ਤਾਹੀ ਤੇ ਬੀਰਨ ਕੀ ਮਨਿ ਤੈ ਸੁ ਭਲੋ ਕੀਯੋ ਸ੍ਰਾਵ ਸੋਂ ਜੁਧ ਮਚਾਯੋ।  
ਸ੍ਰਾਵ ਕਰੈ ਮੁਨਿ ਕੀ ਬਤੀਆ ਸੁਨਿ ਭੂਪ ਘਨੇ ਮਨ ਸੈ ਸੁਖੁ ਪਾਯੋ। ੧੯੯੩॥

ਦੋਹਰਾ

ਅਭਿਬੰਦਨ ਭੂਪਤਿ ਕੀਯੋ ਨਾਰਦ ਕੋ ਪਹਿਰਾਨਿ।  
ਮੁਨਿ ਪਤਿ ਇਹ ਉਪਦੇਸ ਦੀਆ ਜੁਧ ਕਰੋ ਬਲਵਾਨ। ੧੯੯੪॥

ਦੋਹਰਾ

ਹੋ ਵਿਸ਼ਵ ਕਰਤਾ! ਤੂੰ ਜਾਣਦਾ ਹੈਂ ਕਿ ਮੇਰਾ ਨਾਂ ਖੜਗ ਸਿੰਘ ਹੈ। (ਮੈਨੂੰ) ਆਪਣੇ  
ਨਾਂ ਦੀ ਲਾਜ ਹੈ; ਦਸ, ਕਿਥੇ ਭਜ ਕੇ ਜਾਵਾਂ। ੧੯੯੨॥

ਸਵੈਚਾ

ਹੋ ਬ੍ਰਹਮਾ! ਚਿਤ ਦੇ ਕੇ ਮੇਰੀ ਗੱਲ ਸੁਣ ਲੈ ਅਤੇ ਦੋਹਾਂ ਕੰਨਾਂ ਵਿਚ ਧਰ ਲੈ।  
ਜਦੋਂ ਮਨ ਉਪਮਾ ਕਰਨ ਨੂੰ ਉਛਾਲਾ ਮਾਰੇ, ਤਾਂ ਉਪਮਾ ਭਗਵਾਨ ਦੀ ਹੀ ਕਰੀਏ। ਕਿਸ  
ਹੋਰ ਦੇ ਪੈਰੀਂ ਨ ਪਈਏ, (ਕੇਵਲ) ਭਗਵਾਨ ਦੇ, ਗੁਰੂ ਦੇ ਅਤੇ ਬ੍ਰਾਹਮਣ ਦੇ (ਹੀ ਪੈਰੀਂ)  
ਧੈਣਾ (ਚਾਹੀਦਾ ਹੈ)। ਜਿਸ ਦਾ ਚੌਹਾਂ ਯੁਗਾਂ ਵਿਚ ਨਾਮ ਜਪਿਆ ਜਾਂਦਾ ਹੈ, ਉਸ ਨਾਲ  
ਲੜ ਕੇ ਅਤੇ (ਉਸ ਤੋਂ) ਮਰ ਕੇ (ਸੰਸਾਰ ਸਾਗਰ) ਤਰਿਆ ਜਾਂਦਾ ਹੈ। ੧੯੯੮॥

ਜਿਸ ਨੂੰ ਸਨਕਾਦਿਕ, ਸ਼ੇਸ਼ਨਾਗ ਜਿਹੇ ਖੋਜ ਰਹੇ ਹਨ, (ਪਰ ਉਨ੍ਹਾਂ ਨੇ) ਕੁਝ ਅੰਤ  
ਨਹੀਂ ਪਾਇਆ ਹੈ। ਕਵੀ ਸ਼ਿਆਮ ਕਹਿੰਦੇ ਹਨ, ਚੌਦਾਂ ਲੋਕਾਂ ਵਿਚ ਸਦਾ ਹੀ ਮਹਾ ਰਿਸੀ  
ਸੁਕਦੇਵ ਅਤੇ ਵਿਆਸ ਗਾਉਂਦੇ ਹਨ। ਜਿਸ ਦੇ ਨਾਮ ਦੇ ਪ੍ਰਤਾਪ ਕਾਰਨ ਧੂਰ ਅੱਡੇ  
ਪ੍ਰਹਿਲਾਦ ਨੇ ਸਥਾਈ ਪਦ ਪ੍ਰਾਪਤ ਕੀਤਾ ਹੈ। ਓਹੀ ਹੁਣ ਮੇਰੇ ਨਾਲ ਯੁੱਧ ਕਰੇਗਾ ਜਿਸ  
ਨੇ (ਆਪਣਾ) ਨਾਮ ਸ੍ਰੀ ਧਰ ਅਤੇ ਸ੍ਰੀ ਹਰਿ ਅਖਵਾਇਆ ਹੈ। ੧੯੯੯॥

ਅੰਤਿਲ

ਬ੍ਰਹਮਾ ਇਹ ਬਚਨ ਸੁਣ ਕੇ ਹੈਰਾਨ ਹੋ ਗਿਆ ਅਤੇ ਉਸੇ ਵੇਲੇ ਰਾਜੇ ਨੂੰ ਵਿਸ਼ਣੂ-  
ਭਗਤ ਵਜੋਂ ਮਨ ਵਿਚ ਜਾਣ ਲਿਆ। (ਰਾਜੇ ਦਾ) ਮੂੰਹ ਵੇਖ ਕੇ (ਬ੍ਰਹਮਾ) ਧੰਨ ਧੰਨ ਕਹਿ  
ਕੇ ਬੋਲਿਆ। (ਅਤੇ ਉਸ ਦੇ ) ਪ੍ਰੇਮ ਨੂੰ ਵਿਚਾਰ ਕੇ ਬ੍ਰਹਮਾ ('ਕਮਲਜ') ਚੁਪ ਹੋ  
ਗਿਆ। ੧੯੯੦॥

ਫਿਰ ਬ੍ਰਹਮਾ ਨੇ ਰਾਜੇ ਨੂੰ ਇਸ ਤਰ੍ਹਾਂ ਕਿਹਾ--(ਤੁਸੀਂ) ਭਗਤੀ ਅਤੇ ਗਿਆਨ ਦੇ  
ਤੱਤ੍ਹ ਨੂੰ ਚੰਗੀ ਤਰ੍ਹਾਂ ਜਾਣ ਲਿਆ ਹੈ। ਇਸ ਲਈ ਹੁਣ ਤਨ ਸਹਿਤ ਸੁਅਰਗ ਨੂੰ ਜਾਓ।  
ਮੁਕਤੀ (ਪ੍ਰਾਪਤੀ) ਵਲ ਦ੍ਰਿਸ਼ਟੀ ਕਰੋ ਅਤੇ ਯੁੱਧ ਵਲ ਨ ਵੇਖੋ। ੧੯੯੧॥

ਦੋਹਰਾ

ਜਦੋਂ ਰਾਜੇ ਨੇ ਕਿਹਾ ਨ ਮੰਨਿਆ ਤਾਂ ਬ੍ਰਹਮਾ ਨੇ ਕੀਹ ਕੀਤਾ? (ਉਸੇ ਵੇਲੇ) ਨਾਰਦ  
ਨੂੰ ਯਾਦ ਕੀਤਾ ਅਤੇ ਪ੍ਰਬੀਨ ਮੁਨੀ (ਉਥੇ) ਆ ਗਿਆ। ੧੯੯੨॥

ਸਵੈਚਾ

ਤਦੋਂ ਨਾਰਦ ਮੁਨੀ ਆ ਗਿਆ ਅਤੇ ਉਸ ਨੇ ਰਾਜੇ ਨੂੰ ਇਕ ਬਚਨ ਸੁਣਾਇਆ।  
ਕਿਹਾ ਜਾਂਦਾ ਹੈ ਕਿ ਪ੍ਰਭੂ ਨੇ ਚੌਦਾਂ ਲੋਕਾਂ ਵਿਚ ਤੇਰੇ ਵਰਗਾ ਰਾਜਾ ਨਹੀਂ ਬਣਾਇਆ।  
ਹੋ ਵੀਰਾਂ ਦੇ ਸ਼ਿਰੋਮਣੀ! ਇਸ ਲਈ ਨੂੰ ਚੰਗਾ ਕੀਤਾ ਹੈ ਕਿ ਸ੍ਰੀ ਕਿਸ਼ਨ ਨਾਲ ਯੁੱਧ  
ਮਚਾਇਆ ਹੈ। (ਕਵੀ) ਸ਼ਿਆਮ ਕਹਿੰਦੇ ਹਨ, ਮੁਨੀ ਦੀ ਇਹ ਗੱਲ ਸੁਣ ਕੇ ਰਾਜੇ ਨੇ  
ਮਨ ਵਿਚ ਬਹੁਤ ਸੁਖ ਪ੍ਰਾਪਤ ਕੀਤਾ ਹੈ। ੧੯੯੩॥

ਦੋਹਰਾ

ਨਾਰਦ ਨੂੰ ਪਛਾਣ ਕੇ ਰਾਜੇ ਨੇ ਬੰਦਨਾ ਕੀਤੀ। ਸ੍ਰੇਸ਼ਠ ਮੁਨੀ ਨੇ ਇਹ ਉਪਦੇਸ਼  
ਦਿੱਤਾ ਕਿ ਹੋ ਬਲਵਾਨ! (ਚੰਗੀ ਤਰ੍ਹਾਂ) ਯੁੱਧ ਕਰੋ। ੧੯੯੪॥

ਇਤ ਭੂਪਤਿ ਨਾਰਦ ਮਿਲੇ ਪ੍ਰੇਮੁ ਭਗਤਿ ਕੀ ਖਾਨਾ।  
ਉਤ ਮਹੇਸ ਚਲਿ ਤਹ ਗਏ ਜਹ ਠਾਵੇ ਭਗਵਾਨ। ੧੯੯੮॥

ਚੌਪਈ

ਇਤੇ ਰੁਦ੍ਰ ਮਨਿ ਮੰਤ੍ਰ ਬਿਚਾਰਿਓ। ਸ੍ਰੀ ਜਦੁਪਤਿ ਕੇ ਨਿਕਟਿ ਉਚਾਰਿਓ।  
ਅਥ ਹੀ ਮ੍ਰਿਤਹਿ ਆਇਸ ਦੀਜੈ। ਤਬ ਇਹ ਭੂਪ ਮਾਰਿ ਕੈ ਲੀਜੈ। ੧੯੯੯॥

ਦੋਹਰਾ

ਸਰ ਅਪਨੇ ਸੈ ਮਿਤੁ ਧਰਿ ਇਹ ਤੁਮ ਕਰਹੁ ਉਪਾਇ।  
ਅਥ ਕਸਿ ਕੈ ਧਨੁ ਛਾਡੀਏ ਭੂਲੇ ਬਡਿ ਅਨਿਆਇ। ੧੯੯੯॥

ਚੌਪਈ

ਸੋਈ ਕਾਮ ਸ੍ਯਾਮ ਜੂ ਕੀਨੋ। ਜਿਹ ਬਿਧਿ ਸੋ ਸਿਵ ਜੂ ਕਹਿ ਦੀਨੋ।  
ਤਬ ਚਿਤਵਨ ਹਰਿ ਮ੍ਰਿਤ ਕੋ ਕੀਯੋ। ਮੀਚ ਆਇ ਕੈ ਦਰਸਨੁ ਦੀਯੋ। ੧੯੯੯॥

ਦੋਹਰਾ

ਕਹਿਓ ਮ੍ਰਿਤ ਕੋ ਕ੍ਰਿਸਨ ਜੂ ਮੈ ਸਰ ਸੈ ਕਰ ਬਾਸੁ।  
ਅਥ ਛਾਡਤ ਹੋ ਸਤ੍ਰ ਪੈ ਜਾਇ ਕਰਹੁ ਤਿਹ ਨਾਸੁ। ੧੯੯੯॥

ਸਵੈਯਾ

ਦੇਵ ਬਧੂਨ ਕੈ ਨੈਨ ਕਟਾਛ ਬਿਲੋਕਤ ਹੀ ਨਿਪ ਚਿਤ ਲੁਭਾਯੋ।  
ਨਾਰਦ ਬ੍ਰਹਮ ਦੁਹੂ ਮਿਲ ਕੈ ਰਨ ਸੈ ਸੰਗ ਬਾਤਨ ਕੇ ਉਰਝਾਯੋ।  
ਸ੍ਯਾਮ ਤਬੈ ਲਖਿ ਘਾਤ ਭਲੀ ਅਰਿ ਮਾਰਨ ਕੋ ਮ੍ਰਿਤ ਬਾਨ ਚਲਾਯੋ।  
ਮੰਤ੍ਰਨਿ ਕੇ ਬਲ ਸੋ ਛਲ ਸੋ ਤਬ ਭੂਪਤਿ ਕੋ ਸਿਰੁ ਕਾਟਿ ਗਿਰਾਯੋ। ੧੨੦੦॥

ਜਦਿਧਿ ਸੀਸ ਕਟਿਓ ਨ ਹਟਿਓ ਗਹਿ ਕੇਸਨਿ ਤੇ ਹਰਿ ਓਰਿ ਚਲਾਯੋ।  
ਮਾਨਹੁ ਪ੍ਰਾਨ ਚਲਿਯੋ ਦਿਵਿ ਆਨਨ ਕਾਜ ਬਿਦਾ ਬਿਜਰਾਜ ਪੈ ਆਯੋ।  
ਸੋ ਸਿਰੁ ਲਾਗ ਗਯੋ ਹਰਿ ਕੇ ਉਰਿ ਮੂਰਛ ਹੈ ਪਗੁ ਨ ਠਹਰਾਯੋ।  
ਦੇਖਹੁ ਪਉਰਖ ਭੂਪ ਕੇ ਮੁੰਡ ਕੋ ਸ੍ਯੰਦਨ ਤੇ ਪ੍ਰਭੁ ਭੂਮਿ ਗਿਰਾਯੋ। ੧੨੦੧॥

ਭੂਪਤ ਜੈਸੋ ਸੁ ਪੈਰਖ ਕੀਨੋ ਹੈ ਤੈਸੀ ਕਰੀ ਨ ਕਿਸੀ ਕਰਨੀ।  
ਲਖਿ ਜਛਾਨਿ ਕਿਨਰੀ ਰੀਝ ਰਹੀ ਨਭ ਸੈ ਸਭ ਦੇਵਨ ਕੀ ਘਰਨੀ।  
ਮ੍ਰਿਦ ਬਾਜਤ ਬੀਨ ਮ੍ਰਿਦੰਗ ਉਪੰਗ ਮੁਚੰਗ ਲੀਏ ਉਤਰੀ ਧਰਨੀ।  
ਨਭ ਨਾਚਤ ਗਾਵਤ ਰੀਝ ਰਿਝਾਵਤ ਯੋ ਉਪਮਾ ਕਬਿ ਨ ਬਰਨੀ। ੧੨੦੨॥

ਇਧਰ ਰਾਜੇ ਨੂੰ ਪ੍ਰੇਮ ਭਗਤੀ ਦੀ ਖਾਣ ਰੂਪ ਨਾਰਦ ਮਿਲੇ ਹਨ ਅਤੇ ਉਧਰ ਸ਼ਿਵ  
ਚਲ ਕੇ ਉਥੇ ਗਿਆ ਜਿਥੇ ਸ੍ਰੀ ਕ੍ਰਿਸਨ ਖੜੋਤੇ ਹਨ। ੧੯੯੯॥

ਚੌਪਈ

ਇਧਰ ਰੁਦ੍ਰ ਨੇ ਮਨ ਵਿਚ ਵਿਚਾਰ ਕੀਤਾ ਅਤੇ ਸ੍ਰੀ ਕ੍ਰਿਸਨ ਦੇ ਕੋਲ ਜਾ ਕੇ ਕਹਿ  
ਦਿੱਤਾ ਕਿ ਹੁਣੇ ਹੀ ਮ੍ਰਿਤੁ-ਦੇਵ ਨੂੰ ਆਗਿਆ ਦਿਓ, ਤਾਂ ਜੋ (ਉਹ) ਇਸ ਰਾਜੇ ਨੂੰ ਮਾਰ  
ਲਏ। ੧੯੯੯॥

ਦੋਹਰਾ

ਅਪਣੇ ਬਾਣ ਵਿਚ ਮ੍ਰਿਤੁ-ਦੇਵ ਨੂੰ ਧਰ ਕੇ (ਧਨੁਸ ਦਾ ਚਿਲਾ ਚੜ੍ਹਾ ਦਿਓ); ਤੁਸੀਂ  
ਇਹੀ ਉਪਾ ਕਰੋ। ਹੁਣ ਕਸ ਕੇ ਧਨੁਸ ਛਡ ਦਿਓ (ਅਤੇ ਇਹ) ਭੁਲ ਜਾਓ ਕਿ ਇਹ  
ਬਹੁਤ ਅਨਿਆਂ ਹੈ। ੧੯੯੯॥

ਚੌਪਈ

ਸ੍ਰੀ ਕ੍ਰਿਸਨ ਨੇ ਓਹੀ ਕੰਮ ਕੀਤਾ ਹੈ ਜਿਸ ਤਰ੍ਹਾਂ ਸਿਵ ਜੀ ਨੇ ਕਿਹਾ ਹੈ। ਤਾਂ  
ਕ੍ਰਿਸਨ ਨੇ ਮ੍ਰਿਤੁ-ਦੇਵ ਨੂੰ ਯਾਦ ਕੀਤਾ ਅਤੇ ਮ੍ਰਿਤੁ ਨੇ ਆਕੇ ਦਰਸਨ ਦਿੱਤੇ। ੧੯੯੯॥

ਦੋਹਰਾ

ਸ੍ਰੀ ਕ੍ਰਿਸਨ ਨੇ ਮ੍ਰਿਤੁ-ਦੇਵ ਨੂੰ ਕਿਹਾ—“ਮੇਰੇ ਬਾਣ ਵਿਚ ਨਿਵਾਸ ਕਰ। ਹੁਣ  
(ਮੈਂ) ਵੈਰੀ ਉਤੇ ਛਡਦਾ ਹਾਂ, ਉਸ ਦਾ ਜਾ ਕੇ ਵਿਨਾਸ ਕਰ।” ੧੯੯੯॥

ਸਵੈਯਾ

ਦੇਵ-ਇਸਤਰੀਆਂ ਦੇ ਨੈਣਾਂ ਦੇ ਕਟਾਖ ਵੇਖਦਿਆਂ ਹੀ ਰਾਜੇ ਦਾ ਚਿਤ ਲੁਭਾਇਮਾਨ  
ਹੋ ਗਿਆ। ਨਾਰਦ ਅਤੇ ਬ੍ਰਹਮਾ ਦੋਹਾਂ ਨੇ ਰਣ-ਭੂਮੀ ਵਿਚ ਗੱਲਾਂ ਨਾਲ ਰਾਜੇ ਨੂੰ ਉਲਾਡਾ  
ਲਿਆ। ਸ੍ਰੀ ਕ੍ਰਿਸਨ ਨੂੰ ਉਸੇ ਵੇਲੇ ਚੰਗਾ ਮੌਕਾ ਵੇਖ ਕੇ ਵੈਰੀ ਨੂੰ ਮਾਰਨ ਲਈ ਮ੍ਰਿਤੁ-  
ਦੇਵ ਵਾਲਾ ਬਾਣ ਛਡ ਦਿੱਤਾ। ਮੰਤਰਾਂ ਦੇ ਜ਼ੋਰ ਨਾਲ ਅਤੇ ਛਲ ਪੂਰਵਕ ਤਦ ਰਾਜੇ  
ਦਾ ਸਿਰ ਕਟ ਕੇ ਸੁਟ ਦਿੱਤਾ। ੧੨੦੦॥

(ਖੜਗ ਸਿੰਘ ਦਾ) ਭਾਵੇਂ ਸਿਰ ਕਟਿਆ ਗਿਆ ਹੈ, (ਪਰ ਯੁੱਧ ਤੋਂ) ਟਲਿਆ ਨਹੀਂ  
ਹੈ। (ਆਪਣੇ ਸਿਰ ਨੂੰ) ਕੇਸਾਂ ਤੋਂ ਪਕੜ ਕੇ ਸ੍ਰੀ ਕ੍ਰਿਸਨ ਵਲ ਸੁਟ ਦਿੱਤਾ ਹੈ। (ਇੰਜ ਪ੍ਰਤੀਤ  
ਹੁੰਦਾ ਹੈ) ਮਾਨੋ ਪ੍ਰਾਣ ਦੇਵ-ਲੋਕ ਚਲੇ ਹੋਣ ਅਤੇ ਮੂੰਹ ਸ੍ਰੀ ਕ੍ਰਿਸਨ ਪਾਸੋਂ ਵਿਦਾਇਗੀ ਲੈਣ  
ਲਈ ਆਇਆ ਹੋਵੇ। ਉਹ ਸਿਰ ਸ੍ਰੀ ਕ੍ਰਿਸਨ ਦੀ ਛਾਤੀ ਵਿਚ ਵਜਿਆ ਹੈ ਅਤੇ (ਉਹ)  
ਮੂਰਛਿਤ ਹੋ ਕੇ (ਡਿਗ ਪਏ ਹਨ) ਅਤੇ ਪੈਰਾਂ ਉਤੇ ਸਥਿਰ ਨਹੀਂ ਰਹਿ ਸਕੇ ਹਨ। ਰਾਜੇ ਦੇ  
ਸਿਰ ਦਾ ਬਲ ਵੇਖੋ (ਕਿ ਉਸ ਨੇ) ਸ੍ਰੀ ਕ੍ਰਿਸਨ ਨੂੰ ਰਥ ਤੋਂ ਭੂਮੀ ਉਤੇ ਸੁਟ ਦਿੱਤਾ ਹੈ। ੧੨੦੧॥

ਜਿਸ ਪ੍ਰਕਾਰ ਦੀ ਬਹਾਦਰੀ ਰਾਜੇ ਨੇ ਕੀਤੀ ਹੈ, ਓਹੋ ਜਿਹੀ ‘ਕਰਨੀ’ ਕਿਸੇ (ਹੋਰੇ)  
ਨੇ ਨਹੀਂ ਕੀਤੀ ਹੈ। (ਉਸ ਵੀਰਤਾ ਨੂੰ) ਵੇਖ ਕੇ ਯਕਸ-ਇਸਤਰੀਆਂ, ਕਿੰਨਰ-ਇਸਤਰੀਆਂ  
ਅਤੇ ਸਾਰੀਆਂ ਦੇਵਤਿਆਂ ਦੀਆਂ ਘਰ ਵਾਲੀਆਂ ਆਕਾਸ ਵਿਚ ਰੀਝ ਰਹੀਆਂ ਹਨ ਅਤੇ  
ਬੀਨ, ਮ੍ਰਿਦੰਗ, ਉਪੰਗ, ਮੁਚੰਗ ਨੂੰ (ਹੱਥ ਵਿਚ ਲਏ ਹੋਇਆਂ) ਕੋਮਲ ਧੁਨ ਕਵਦੀਆਂ ਧਰਤੀ  
ਉਤੇ ਉਤਰੀਆਂ ਹਨ। ਸਾਰੀਆਂ ਨਚਦੀਆਂ ਅਤੇ ਗਾਊਂਦੀਆਂ ਹੋਈਆਂ ਪ੍ਰਸੰਨ ਹੋ ਰਹੀਆਂ  
ਹਨ ਅਤੇ ਹੋਰਨਾਂ ਨੂੰ ਵੀ ਰਿਝ ਰਹੀਆਂ ਹਨ। ਇਸ ਤਰ੍ਹਾਂ ਦੀ ਉਪਮਾ ਕਵੀ ਨੇ ਵਰਣਨ  
ਕੀਤੀ ਹੈ। ੧੨੦੨॥

## ਦੋਹਰਾ

ਨਭ ਤੇ ਉਤਰੀ ਸੁੰਦਰੀ ਸਕਲ ਲੀਏ ਸੁਰ ਸਾਜਾ।  
ਕਵਨ ਹੇਤ ਕਬਿ ਸ੍ਯਾਮ ਕਹਿ ਭੂਪਤਿ ਬਰਬੇ ਕਾਜਾ। ੧੨੦੩।

## ਸਵੈਯਾ

ਮੁੰਡ ਬਿਨਾ ਤਬ ਰੁੰਡ ਸੁ ਭੂਪਤਿ ਕੋ ਚਿਤ ਮੈ ਅਤਿ ਕੋਪ ਬਢਾਯੋ।  
ਦ੍ਵਾਦਸ ਭਾਨੁ ਜੁ ਠਾਢੇ ਹੁਤੇ ਕਬਿ ਸ੍ਯਾਮ ਕਹੈ ਤਿਹ ਉਪਰਿ ਧਾਯੋ।  
ਭਾਜਿ ਗਏ ਕੀਰਿ ਤ੍ਰਾਮ ਸੋਉ ਸਿਵ ਠਾਢੇ ਰਹਿਯੇ ਤਿਹ ਉਪਰ ਆਯੋ।  
ਸੋ ਨਿਪ ਬੀਰ ਮਹਾ ਰਨਧੀਰ ਚਟਾਕਿ ਚਪੇਟ ਦੈ ਭੂਮਿ ਗਿਚਾਯੋ। ੧੨੦੪।

ਏਕਨ ਮਾਰਿ ਚਪੇਟਨ ਸਿਉ ਅਗੁ ਏਕਨ ਕੋ ਧਮਕਾਰ ਗਿਰਾਵੈ।  
ਚੀਰ ਕੈ ਏਕਨਿ ਡਾਰਿ ਦੇਣ ਗਹਿ ਏਕਨ ਕੋ ਨਭਿ ਓਰਿ ਚਲਾਵੈ।  
ਬਾਜ ਸਿਉ ਬਾਜਨ ਲੈ ਰਥ ਸਿਉ ਰਥ ਅਉ ਗਜ ਸਿਉ ਗਜਰਾਜ ਬਜਾਵੈ।  
ਸ੍ਯਾਮ ਭਨੈ ਰਨ ਯਾ ਬਿਧਿ ਭੂਪਤਿ ਸਤ੍ਰਨਿ ਕੋ ਜਮ ਧਾਮਿ ਪਠਾਵੈ। ੧੨੦੫।

ਹੈ ਕੈ ਸੁਚੇਤ ਚਚਿਯੋ ਰਖਿ ਸ੍ਯਾਮ ਮਹਾ ਮਨ ਭੀਤਰ ਕੋਪ ਬਦਿਯੋ ਹੈ।  
ਆਪਨ ਪਉਰਖ ਸੋਉ ਸੰਭਾਰ ਕੈ ਮ੍ਯਾਨਹੁ ਤੇ ਕਰਵਾਰਿ ਕਚਿਯੋ ਹੈ।  
ਧਾਇ ਪਰੇ ਰਿਸ ਖਾਇ ਘਨੀ ਅਰਿਗਾਇ ਮਨੋ ਨਿਧਿ ਨੀਰ ਹਵਿਯੋ ਹੈ।  
ਤਾਨਿ ਕਮਾਨਿ ਮਾਰਤ ਬਾਨ ਸੂਰਨ ਕੇ ਚਿਤ ਚਉਪ ਚਚਿਯੋ ਹੈ। ੧੨੦੬।

ਬੀਰਨ ਘਾਇ ਕਰੇ ਜਬ ਹੀ ਤਬ ਪਉਰਖ ਭੂਪ ਕਬੰਧ ਸਮਾਰਿਓ।  
ਸਸਤ੍ਰ ਸੰਭਾਰ ਤਬੈ ਅਪੁਨੇ ਇਨ ਨਾਸੁ ਕਰੋ ਚਿਤ ਬੀਚ ਬਿਚਾਰਿਓ।  
ਧਾਇ ਪਰਿਓ ਰਿਸਿ ਸਿਉ ਰਨ ਮੈ ਅਰਿ ਭਾਜਿ ਗਏ ਜਸੁ ਰਾਮ ਉਚਾਰਿਓ।  
ਤਾਰਨ ਕੋ ਮਨੋ ਮੰਡਲ ਭੀਤਰ ਸੂਰ ਚਹਿਓ ਅੰਧਿਆਰਿ ਸਿਧਾਰਿਓ। ੧੨੦੭।

ਸ੍ਰੀ ਜਦੁਬੀਰ ਤੇ ਆਦਿਕ ਬੀਰ ਗਏ ਭਜਿ ਕੈ ਨ ਕੋਊ ਠਹਿਰਾਨਿਓ।  
ਆਹਵ ਭੂਮਿ ਮੈ ਭੂਪਤਿ ਕੋ ਸਬ ਸੂਰਨ ਮਾਨਹੁ ਕਾਲ ਪਛਾਨਿਓ।  
ਭੂਪ ਕਮਾਨ ਤੇ ਬਾਨ ਚਲੇ ਮਨੋ ਅੰਤਿ ਪ੍ਰਲੈ ਘਨ ਸਿਉ ਬਰਖਾਨਿਓ।  
ਇਉ ਲਖਿ ਭਾਜਿ ਗਏ ਸਿਗਰੇ ਕਿਨਹੂ ਨਿਪ ਕੇ ਸੰਗ ਜੁਧੁ ਨ ਠਾਨਿਓ। ੧੨੦੮।

ਸਬ ਹੀ ਭਟ ਭਾਜਿ ਗਏ ਜਬ ਹੀ ਪ੍ਰਭ ਕੋ ਤਬ ਭੂਪ ਭਯੋ ਅਨੁਰਾਗੀ।  
ਜੁਝ ਤਬੈ ਤਿਨ ਛਾਡਿ ਦਯੋ ਹਰਿ ਧਿਆਨ ਕੀ ਤਹਿ ਸਮਾਧਿ ਸੀ ਲਾਗੀ।  
ਰਾਜ ਨ ਰਾਜ ਸਮਾਜ ਬਿਖੈ ਕਬਿ ਸ੍ਯਾਮ ਕਹੈ ਹਰਿ ਮੈ ਮਤਿ ਪਾਗੀ।  
ਧੀਰ ਗਹਿਓ ਧਰਿ ਠਾਓ ਰਹਿਓ ਕਰੋ ਭੂਪਤਿ ਤੇ ਅਬ ਕੋ ਬਡਭਾਗੀ। ੧੨੦੯।

## ਦੋਹਰਾ

ਦੇਵਤਿਆਂ ਦੇ ਸਾਰੇ ਸਾਜ਼ ਲੈ ਕੇ ਆਕਾਸ਼ ਤੋਂ ਸੁੰਦਰੀਆਂ ਉਤਰੀਆਂ ਹਨ। ਕਿਸ ਲਈ ਉਤਰੀਆਂ ਹਨ? ਕਵੀ ਸ਼ਿਆਮ ਕਹਿੰਦੇ ਹਨ, ਰਾਜੇ ਨੂੰ ਵਿਆਹੁਣ ਦੇ ਕਾਰਜ ਲਈ (ਉਤਰੀਆਂ ਹਨ)। ੧੨੦੩।

## ਸਵੈਯਾ

ਤਦ ਸਿਰ ਤੋਂ ਬਿਨਾ ਰਾਜੇ ਦੇ ਧੜ ਨੇ ਚਿਤ ਵਿਚ ਬਹੁਤ ਕ੍ਰੋਧ ਵਧਾ ਲਿਆ ਹੈ। ਕਵੀ ਸ਼ਿਆਮ ਕਹਿੰਦੇ ਹਨ, ਜਿਥੇ ਬਾਜੁਂ ਸੁਰਜ ਖੜੋਤੇ ਹੋਏ ਸਨ, ਉਥੇ ਉਨ੍ਹਾਂ ਉਤੇ ਹਮਲਾ ਕਰ ਕੇ ਜਾ ਪਿਆ। ਉਹ (ਸਾਰੇ) ਡਰ ਕੇ ਭਜ ਗਏ ਹਨ। (ਫਿਰ ਜਿਥੇ) ਸਿਵ ਖੜੋਤਾ ਸੀ, ਉਸ ਉਪਰ ਧਾ ਕੇ ਪਿਆ ਹੈ। ਉਸ ਰਾਜੇ ਨੇ ਮਹਾਨ ਸੂਰਵੀਰਾਂ ਅਤੇ ਰਣਧੀਰਾਂ ਨੂੰ ਚਟਾਕ ਚਪੇੜ ਮਾਰ ਕੇ ਧਰਤੀ ਉਤੇ ਸੁਟ ਦਿੱਤਾ ਹੈ। ੧੨੦੪।

ਇਕਨਾਂ ਨੂੰ ਚਪੇੜਾਂ ਮਾਰ ਕੇ ਅਤੇ ਇਕਨਾਂ ਨੂੰ ਧਮਕਾਉਣ ਨਾਲ ਡਿਗਾ ਦਿੱਤਾ ਹੈ। ਇਕਨਾਂ ਨੂੰ ਚੀਰ ਕੇ ਸੁਟ ਦਿੱਤਾ ਹੈ ਅਤੇ ਇਕਨਾਂ ਨੂੰ ਫੜ ਕੇ ਆਕਾਸ਼ ਵਲ ਵਗਾ ਮਾਰਿਆ ਹੈ। (ਉਹ) ਘੋੜੇ ਨਾਲ ਘੋੜਾ, ਰਥ ਨਾਲ ਰਥ ਅਤੇ ਹਾਥੀ ਨਾਲ ਹਾਥੀ ਟਕਰਾਉਂਦਾ ਹੈ। ਸ਼ਿਆਮ (ਕਵੀ) ਕਹਿੰਦੇ ਹਨ, ਇਸ ਤਰ੍ਹਾਂ ਰਣ-ਭੂਮੀ ਵਿਚ ਰਾਜਾ ਵੈਰੀਆਂ ਨੂੰ ਯਮ-ਲੋਕ ਨੂੰ ਭੇਜੀ ਜਾ ਰਿਹਾ ਹੈ। ੧੨੦੫।

ਸੁਚੇਤ ਹੋ ਕੇ ਕ੍ਰਿਸ਼ਨ ਰਥ ਉਤੇ ਚਤ੍ਰਿਆ ਹੈ ਅਤੇ (ਉਸ ਦੇ) ਮਨ ਵਿਚ ਬਹੁਤ ਕ੍ਰੋਧ ਵਧਿਆ ਹੋਇਆ ਹੈ। ਆਪਣੀ ਵੀਰਤਾ ਨੂੰ ਸੰਭਾਲ ਕੇ, ਮਿਆਨ ਵਿਚੋਂ ਤਲਵਾਰ ਨੂੰ ਕਢ ਲਿਆ ਹੈ। ਬਹੁਤ ਗੁੱਸਾ ਖਾ ਕੇ ਅਤੇ ਅਰੜਾ ਕੇ ਧਾ ਕੇ (ਰਾਜੇ ਉਤੇ) ਜਾ ਪਿਆ ਹੈ, ਮਨੋ ਸਮੁੰਦਰ ਦੇ ਜਲ ਵਿਚ ਬਾੜ ਆ ਗਈ ਹੋਵੇ। (ਉਹ) ਧੁਨਸ਼ ਨੂੰ ਕਸ ਕਸ ਕੇ ਬਾਣ ਮਾਰਦਾ ਹੈ ਅਤੇ ਸੂਰਮਿਆਂ ਦੇ ਚਿਤ ਵਿਚ ਉਤਸਾਹ ਵਧਿਆ ਹੋਇਆ ਹੈ। ੧੨੦੬।

ਜਦ ਸੂਰਵੀਰਾਂ ਨੇ ਵਾਰ ਕੀਤੇ ਤਦ ਰਾਜੇ ਦੇ ਧੜ ਨੇ ਬਲ ਨੂੰ ਧਾਰਨ ਕੀਤਾ। ਉਸ ਵੇਲੇ ਆਪਣੇ ਸਸਤ੍ਰ ਧਾਰਨ ਕਰ ਕੇ ਚਿਤ ਵਿਚ ਵਿਚਾਰ ਕੀਤਾ ਕਿ ਇਨ੍ਹਾਂ ਨੂੰ ਨਸ਼ਟ ਕਰ ਦਿਆਂ। ਕ੍ਰੋਧ ਨਾਲ ਧਾਵਾ ਕਰ ਕੇ ਯੁੱਧ-ਭੂਮੀ ਵਿਚ ਪੈ ਗਿਆ ਅਤੇ ਵੈਰੀ ਭਜ ਗਏ। (ਇਸ ਦਾ) ਧਸ (ਕਵੀ) ਰਾਮ ਨੇ ਇਸ ਤਰ੍ਹਾਂ ਉਚਾਰਿਆ ਹੈ, ਮਨੋ ਤਾਰਿਆਂ ਦੇ ਮੰਡਲ ਵਿਚ ਸੂਰਜ ਚੜ ਪਿਆ ਹੋਵੇ ਅਤੇ ਹਨੇਰਾ ਭਜ ਗਿਆ ਹੋਵੇ। ੧੨੦੧।

ਸ੍ਰੀ ਕ੍ਰਿਸ਼ਨ ਤੋਂ ਲੈ ਕੇ ਸਾਰੇ ਹੀ ਯੋਧੇ ਭਜ ਗਏ ਹਨ ਅਤੇ ਕੋਈ ਵੀ (ਸਾਹਮਣੇ) ਨਹੀਂ ਠਹਿਰਿਆ ਹੈ, ਮਨੋ ਯੁੱਧ-ਖੇਤਰ ਵਿਚ ਸਾਰਿਆਂ ਸੂਰਮਿਆਂ ਨੇ ਰਾਜੇ ਨੂੰ ਕਾਲ ਸਮਝ ਲਿਆ ਹੋਵੇ। ਰਾਜੇ ਦੇ ਧੁਨਸ਼ ਤੋਂ ਬਾਣ (ਇਸ ਤਰ੍ਹਾਂ) ਚਲਦੇ ਹਨ, ਮਨੋ ਅੰਤ ਕਾਲ ਦੀ ਪਰਲੋ ਦੇ ਬਦਲਾਂ ਵਿਚੋਂ ਬਰਖਾ ਹੋ ਰਹੀ ਹੋਵੇ। ਇਸ ਤਰ੍ਹਾਂ (ਦੀ ਹਾਲਤ) ਵੇਖ ਕੇ ਸਾਰੇ ਭਜ ਗਏ ਹਨ, ਕਿਸੇ ਨੇ ਵੀ ਰਾਜੇ ਨਾਲ ਯੁੱਧ ਨਹੀਂ ਕੀਤਾ ਹੈ। ੧੨੦੮।

ਜਦ ਸਾਰੇ ਸੂਰਮੇ ਭਜ ਗਏ, ਤਦ ਰਾਜਾ ਪ੍ਰਭੂ ਦਾ ਪ੍ਰੇਮੀ ਹੋ ਗਿਆ। ਉਸ ਨੇ ਉਸ ਵੇਲੇ ਯੁੱਧ ਛੱਡ ਦਿੱਤਾ ਅਤੇ ਸ੍ਰੀ ਕ੍ਰਿਸ਼ਨ ਦੇ ਧਿਆਨ ਵਿਚ ਉਥੇ (ਹੀ ਉਸ ਦੀ) ਸਮਾਪਨੀ ਜਿਹੀ ਲਗ ਗਈ; ਨ ਰਾਜ ਵਿਚ ਅਤੇ ਨ ਰਾਜ-ਸਮਾਜ ਵਿਚ (ਕੋਈ ਰੁਚੀ ਰਹੀ)। ਕਵੀ ਸ਼ਿਆਮ ਕਹਿੰਦੇ ਹਨ, (ਰਾਜੇ ਦੀ) ਸ੍ਰੀ ਕ੍ਰਿਸ਼ਨ ਵਿਚ ਬੁੱਧੀ ਮਗਨ ਹੋ ਗਈ ਅਤੇ ਧੀਰਜ ਨੂੰ ਧਾਰ ਕੇ ਧਰਤੀ ਉਤੇ ਹੀ ਖੜੋਤਾ ਰਿਹਾ। (ਸਭ) ਕਹੋ ਕਿ ਰਾਜੇ ਵਰਗਾ ਹੁਣ ਹੋਰ ਕੌਣ ਵਡਭਾਗੀ ਹੈ। ੧੨੦੯।

ਸ੍ਰੀ ਜਦੁਬੀਰ ਕੋ ਬੀਰ ਸਭੋ ਧਰਿ ਡਾਰਨਿ ਕੋ ਜਬ ਘਾਤ ਬਨਾਯੋ।  
 ਸ੍ਯਾਮ ਭਨੇ ਮਿਲਿ ਕੈ ਫਿਰਿ ਕੈ ਇਹ ਪੈ ਪੁਨਿ ਬਾਨਨਿ ਓਘ ਚਲਾਯੋ।  
 ਦੇਵਬਧੂ ਮਿਲ ਕੈ ਸਬਹੂ ਇਹ ਭੂਪ ਕਬੰਧ ਬਿਵਾਨਿ ਚਢਾਯੋ।  
 ਕੁਦ ਪਰਿਓ ਨ ਬਿਵਾਨਿ ਚਢਿਯੋ ਪੁਨਿ ਸਸਤ੍ਰ ਲੀਏ ਰਨ ਭੂ ਮਧਿ ਆਯੋ। ੧੨੧੦।

## ਦੋਹਰਾ

ਧਨੁਖ ਬਾਨ ਲੈ ਪਾਨ ਮੈ ਆਨਿ ਪਰਿਓ ਰਨ ਬੀਚ।  
 ਸੁਰਬੀਰ ਬਹੁ ਬਿਧਿ ਹਨੇ ਲਲਕਾਰਿਯੋ ਤਬ ਮੀਚ। ੧੨੧੧।

## ਚੌਪਈ

ਅੰਤਕ ਜਮ ਜਬ ਲੈਨੇ ਆਵੈ। ਲਖਿ ਤਿਹ ਕੋ ਤਬ ਬਨ ਚਲਾਵੈ।  
 ਮਿੜ੍ਹ ਪੇਖ ਕੈ ਇਤ ਉਤ ਟਰੈ। ਮਾਰਿਓ ਕਾਲ ਹੂੰ ਕੋ ਨਹੀ ਮਰੈ। ੧੨੧੨।

ਪੁਨਿ ਸਤ੍ਤਨਿ ਦਿਸਿ ਰਿਸਿ ਕਰਿ ਧਾਯੋ। ਮਾਨਹੁ ਜਮ ਮੁਰਤਿ ਧਰਿ ਆਯੋ।  
 ਇਉ ਸੁ ਜੁਧੁ ਬੈਰਿਨ ਸੰਗਿ ਕਰਿਓ। ਹਰਿ ਹਰ ਬਿਧਿ ਸੁਭਟਨਿ ਮਨੁ ਡਰਿਓ। ੧੨੧੩।

## ਸਵੈਧਾ

ਹਾਰਿ ਪਰੈ ਮਨੁਹਾਰਿ ਕਰੈ ਕਰੈ ਇਉ ਨਿਪੁ ਜੁਧ ਬ੍ਰਿਥਾ ਨ ਕਰਈਯੈ।  
 ਡਾਰਿ ਦੈ ਹਾਥਨ ਤੇ ਹਥੀਆਰਨ ਕੋਪ ਤਜੇ ਸੁਖ ਸਾਤਿ ਸਮਈਯੈ।  
 ਸੂਰ ਨ ਕੋਊ ਭਯੋ ਤੁਮਰੇ ਸਮ ਤੇਰੋ ਪ੍ਰਤਾਪ ਤਿਹੂੰ ਪੁਰਿ ਗਈਯੈ।  
 ਛਾਡਤਿ ਹੈ ਹਮ ਸਸਤ੍ਰ ਸਬੈ ਸੁ ਬਿਵਾਨ ਚਢੇ ਸੁਰ ਧਾਮਿ ਸਿਧਈਯੈ। ੧੨੧੪।

## ਅੰਤਿਲ

ਸਬ ਦੇਵਨ ਅਰੁ ਕ੍ਰਿਸਨ ਦੀਨ ਹੈ ਜਬ ਕਹਿਓ।  
 ਹਟੇ ਜੁਧ ਤੇ ਭੂਪ ਹਮੋ ਮੁਖਿ ਤ੍ਰਿਨ ਗਹਿਓ।  
 ਨਿਪੁ ਸੁਨਿ ਆਤੁਰ ਬੈਨ ਸੁ ਕੋਪੁ ਨਿਵਾਰਿਓ।  
 ਹੋ ਧਨੁਖ ਬਾਨ ਦਿਓ ਡਾਰਿ ਰਾਮ ਮਨੁ ਧਾਰਿਓ। ੧੨੧੫।

## ਦੋਹਰਾ

ਕਿੰਨਰ ਜਛ ਅਪਛਰਨਿ ਲਯੋ ਬਿਵਾਨ ਚਢਾਇ।  
 ਜੈ ਜੈ ਕਰ ਅਪਾਰ ਸੁਨਿ ਹਰਖੇ ਮੁਨਿ ਸੁਰ ਰਾਇ। ੧੨੧੬।

## ਸਵੈਧਾ

ਭੂਪ ਗਯੋ ਸੁਰਲੋਕ ਜਥੈ ਤਬ ਸੂਰ ਪ੍ਰਸੰਨਿ ਭਏ ਸਬ ਹੀ।  
 ਇਹ ਭਾਤ ਕਰੈ ਰਨੁ ਮੈ ਸਿਗਰੇ ਮੁਖਿ ਕਾਲ ਕੇ ਜਾਇ ਬਰੇ ਅਬ ਹੀ।

ਜਦੋਂ ਸ੍ਰੀ ਕ੍ਰਿਸਨ ਅਤੇ ਹੋਰ ਸਾਰਿਆਂ ਸੂਰਮਿਆਂ ਨੇ ਧੜ ਨੂੰ ਡਿਗਾਉਣ ਦਾ (ਕੋਈ) ਢੰਗ ਬਣਾਇਆ। (ਕਵੀ) ਸ਼ਿਆਮ ਕਹਿੰਦੇ ਹਨ, ਫਿਰ (ਸਭ ਨੇ) ਮਿਲ ਕੇ ਇਸ ਉਤੇ ਬਾਣਾਂ ਦੀ ਵਾਛੜ ਲਗ ਦਿੱਤੀ। ਸਾਰੀਆਂ ਦੇਵ-ਇਸਤਰੀਆਂ ਨੇ ਮਿਲ ਕੇ ਰਾਜੇ ਦੇ ਇਸ ਧੜ ਨੂੰ ਵਿਮਾਨ ਉਤੇ ਚੜ੍ਹ ਲਿਆ। (ਪਰ ਉਹ) ਕੁਦ ਪਿਆ ਅਤੇ ਵਿਮਾਨ ਵਿਚ ਨ ਚਢਿਆ; (ਸਗੋਂ) ਸਸਤ੍ਰ ਲੈ ਕੇ ਫਿਰ ਯੁੱਧ-ਭੂਮੀ ਵਿਚ ਆ ਡਟਿਆ। ੧੨੧੦।

## ਦੋਹਰਾ

ਧਨੁਸ ਬਾਣ ਹੱਥ ਵਿਚ ਲੈ ਕੇ ਰਣ-ਭੂਮੀ ਵਿਚ ਆ ਪਿਆ। ਜਦ ਬਹੁਤ ਸਾਰੇ ਸੁਰਮੇ ਮਾਰ ਦਿੱਤੇ, ਤਦ ਮ੍ਰਿਤੂ ਨੂੰ ਲਲਕਾਰਾ ਮਾਰਿਆ। ੧੨੧੧।

## ਚੌਪਈ

(ਰਾਜੇ ਨੂੰ) ਜਦ ਅੰਤਕ ਅਤੇ ਯਮ ਲੈਣ ਆਉਂਦੇ ਹਨ ਤਦ ਉਨ੍ਹਾਂ ਨੂੰ ਵੇਖ ਕੇ ਬਾਣ ਚਲਾਉਂਦਾ ਹੈ। ਮ੍ਰਿਤੂ ਨੂੰ ਵੇਖ ਕੇ ਇਧਰ ਉਧਰ ਹਟ ਜਾਂਦਾ ਹੈ। ਕਾਲ ਦਾ ਮਾਰਿਆ ਹੋਇਆ ਵੀ ਮਰਦਾ ਨਹੀਂ ਹੈ। ੧੨੧੨।

ਫਿਰ ਵੈਰੀਆਂ ਦੀ ਦਿਸਾ ਵਲ ਕ੍ਰੋਧਿਤ ਹੋ ਕੇ ਦੌੜਿਆ ਹੈ ਮਨੋ ਯਮ ਦਾ ਰੂਪ ਧਾਰ ਕੇ ਆਇਆ ਹੋਵੇ। ਇਸ ਤਰ੍ਹਾਂ ਉਸ ਨੇ ਵੈਰੀਆਂ ਨਾਲ ਯੁੱਧ ਕੀਤਾ ਹੈ। ਸ਼ਿਵ, ਵਿਸਣੂ, ਬ੍ਰਹਮਾ ਅਤੇ (ਹੋਰ) ਯੋਧਿਆਂ ਦਾ ਮਨ ਡਰ ਗਿਆ ਹੈ। ੧੨੧੩।

## ਸਵੈਧਾ

(ਅਸੀਂ) ਹਾਰ ਗਏ ਹਾਂ, ਤਰਲੇ ਕਰਦੇ ਹਾਂ, ਹੋ ਰਾਜਨ! ਇਉਂ ਵਿਅਰਥ ਦਾ ਯੁੱਧ ਨ ਕਰੋ। ਹੱਥਾਂ ਵਿਚ ਹਥਿਆਰ ਛਡ ਦਿਓ, ਕ੍ਰੋਧ ਨੂੰ ਤਿਆਗ ਦਿਓ ਅਤੇ ਸੁਖ ਸ਼ਾਂਤੀ ਵਿਚ ਸਮਾਏ ਕਰੋ। ਤੁਹਾਡੇ ਵਰਗਾ ਹੋਰ ਕੋਈ ਸੂਰਮਾ ਨਹੀਂ ਹੋਇਆ, ਤੇਰਾ ਹੀ ਯਸ਼ ਤਿੰਨਾਂ ਲੋਕਾਂ ਵਿਚ ਗਾਇਆ ਜਾਂਦਾ ਹੈ। ਅਸੀਂ ਸਾਰੇ ਵੀ (ਹੁਣ) ਸਸਤ੍ਰ ਛਡਦੇ ਹਾਂ, ਤੁਸੀਂ ਵਿਮਾਨ ਵਿਚ ਚੜ੍ਹੋ ਅਤੇ ਦੇਵ-ਲੋਕ ਵਲ ਚਾਲੇ ਪਾਓ। ੧੨੧੪।

## ਅੰਤਿਲ

ਜਦ ਸਾਰਿਆਂ ਦੇਵਤਿਆਂ ਅਤੇ ਕ੍ਰਿਸਨ ਨੇ ਆਜਿੜੀ ਨਾਲ ਕਿਹਾ--ਹੋ ਰਾਜਨ! ਅਸੀਂ ਮੂੰਹ ਵਿਚ ਘਾਹ ਦਾ ਤੀਲਾ ਲੈਂਦੇ ਹਾਂ (ਅਰਥਾਤ ਬਿਨਾ ਕਿਸੇ ਸ਼ਰਤ ਪ੍ਰਾਰਥਨਾ ਕਰਦੇ ਹਾਂ) ਕਿ ਯੁੱਧ ਕਰਨ ਤੋਂ ਹਟ ਜਾਓ। ਰਾਜੇ ਨੇ (ਉਨ੍ਹਾਂ ਦੇ) ਦੁਖ ਭਰੇ ਬੋਲ ਸੁਣ ਕੇ ਕ੍ਰੋਧ ਨੂੰ ਤਿਆਗ ਦਿੱਤਾ। ਧਨੁਸ ਬਾਣ ਰਖ ਦਿੱਤਾ ਅਤੇ ਰਾਮ (ਨਾਮ) ਨੂੰ ਮਨ ਵਿਚ ਧਾਰਨ ਕਰ ਲਿਆ। ੧੨੧੫।

## ਦੋਹਰਾ

ਕਿੰਨਰਾਂ, ਯਕਸ਼ਾਂ ਅਤੇ ਅਪੱਛਰਾਵਾਂ ਨੇ (ਰਾਜੇ ਨੂੰ) ਵਿਮਾਨ ਵਿਚ ਚੜ੍ਹ ਲਿਆ। (ਰਾਜੇ ਦੀ) ਅਪਾਰ ਜੈ-ਜੈ-ਕਾਰ ਸੁਣ ਕੇ ਮੁਨੀ ਅਤੇ ਦੇਵ-ਰਾਜ ਇੰਦਰ ਪ੍ਰਸੰਨ ਹੋ ਰਹੇ ਹਨ। ੧੨੧੬।

## ਸਵੈਧਾ

ਜਦੋਂ ਰਾਜਾ (ਖੜਗ ਸਿੰਘ) ਦੇਵ ਲੋਕ ਨੂੰ ਚਲਾ ਗਿਆ, ਤਦੋਂ ਸਾਰੇ ਯੋਧੇ ਆਨੰਦਿਤ ਹੋ ਗਏ। ਸਾਰੇ ਰਣ-ਭੂਮੀ ਵਿਚ ਇਸ ਤਰ੍ਹਾਂ ਕਹਿਣ ਲਗੇ ਕਿ ਹੁਣ ਕਾਲ ਦੇ ਮੂੰਹ ਵਿਚੋਂ

ਸਸਿ ਭਾਨੁ ਧਨਾਪਿਪ ਰੁਦ੍ਰ ਬਿਰੰਚ ਸਬੈ ਹਰਿ ਤੀਰ ਗਏ ਜਬ ਹੀ।  
ਹਰਖੇ ਬਰਖੇ ਨਭ ਤੇ ਸੁਰ ਢੂਲ ਸੁ ਜੀਤ ਕੀ ਬੰਬ ਬਜੀ ਤਬ ਹੀ। ੧੨੧੧।

ਇਉਂ ਸ੍ਰੀ ਬਚਿੜ੍ਹ ਨਾਟਕ ਗੁੰਬੇ ਕ੍ਰਿਸ਼ਨਾਵਤਾਰੇ ਜੁਧ ਪ੍ਰਭਾਵੇ ਖੜਗ ਸਿੰਘ  
ਬਧਹਿ ਧਿਆਇ ਸਮਾਪਤੰ।

ਸਵੈਦਾ

ਤਉ ਹੀ ਲਉ ਕੋਪ ਕੀਓ ਮੁਸਲੀ ਅਤਿ ਬੀਰ ਤਬੈ ਸੰਗ ਤੀਰ ਪ੍ਰਹਾਰੇ।  
ਐਚਿ ਲੀਏ ਇਕ ਬਾਰ ਹੀ ਬੈਰਨ ਪ੍ਰਾਨ ਬਿਨਾ ਕਰਿ ਭੂ ਪਰ ਛਾਰੇ।  
ਏਕ ਬਲੀ ਗਹਿ ਹਾਥਨ ਸੋ ਛਿਤ ਪੈ ਕਰਿ ਕੋਪ ਫਿਰਾਇ ਪਛਾਰੇ।  
ਜੀਵਤ ਜੋਊ ਬਚੇ ਬਲ ਤੇ ਰਨ ਤ੍ਯਾਗ ਸੋਊ ਨਿਪ ਤੀਰ ਸਿਧਾਰੇ। ੧੨੧੯।

ਚੌਪਈ

ਜਰਾਸੰਧਿ ਪੈ ਜਾਇ ਪੁਕਾਰੇ। ਖੜਗ ਸਿੰਘ ਰਨ ਭੀਤਰ ਮਾਰੇ।  
ਇਉਂ ਸੁਨਿ ਕੈ ਤਿਨ ਕੇ ਮੁਖ ਬੈਨਾ। ਰਿਸਿ ਕੇ ਸੰਗ ਅਰੁਨ ਭਏ ਨੈਨਾ। ੧੨੧੯।

ਅਪੁਨੇ ਮੰਤ੍ਰੀ ਸਬੈ ਬੁਲਾਏ। ਤਿਨ ਪ੍ਰਤਿ ਭੂਪਤਿ ਬਚਨ ਸੁਨਾਏ।  
ਖੜਗ ਸਿੰਘ ਜੂਝੇ ਰਨ ਮਾਹੀ। ਅਉਰ ਸੁਭਟ ਕੋ ਤਿਹ ਸਮ ਨਾਹੀ। ੧੨੨੦।

ਖੜਗ ਸਿੰਘ ਸੋ ਸੂਰੇ ਨਾਹੀ। ਤਿਹ ਸਮ ਜਾਇ ਲਰੈ ਰਨ ਮਾਹੀ।  
ਅਬ ਤੁਸ ਕਰੋ ਕਉਨ ਬਿਧਿ ਕੀਜੈ। ਕਉਨ ਸੁਭਟ ਕੋ ਆਇਸ ਦੀਜੈ। ੧੨੨੧।

ਜਰਾਸੰਧਿ ਨਿਪ ਸੋ ਮੰਤ੍ਰੀ ਬਾਚ

ਦੋਹਰਾ

ਤਬ ਕੋਲਿਓ ਮੰਤ੍ਰੀ ਸੁਮਤਿ ਜਰਾਸੰਧਿ ਕੇ ਤੀਰ।  
ਸਾਝ ਪਰੀ ਹੈ ਅਬ ਨਿਪਤਿ ਕਉਨ ਲਰੈ ਰਨਿ ਬੀਰ। ੧੨੨੨।  
ਉਤ ਰਾਜਾ ਚੁਪ ਹੋਇ ਰਹਿਓ ਮੰਤ੍ਰੀ ਕਹੀ ਜਬ ਗਾਥ।  
ਇਤ ਮੁਸਲੀਪਰ ਤਹ ਗਯੇ ਜਹਾ ਹੁਤੇ ਬ੍ਰਿਜਨਾਥ। ੧੨੨੩।

ਮੁਸਲੀ ਬਾਚ ਕਾਨੂ ਸੋ

ਦੋਹਰਾ

ਕ੍ਰਿਪਾਸੰਧ ਇਹ ਕਉਨ ਸੁਡ ਖੜਗ ਸਿੰਘ ਜਿਹ ਨਾਮ।  
ਐਸੋ ਅਪੁਨੀ ਬੈਸ ਮੈ ਨਹਿ ਦੇਖਿਓ ਬਲ ਧਮ। ੧੨੨੪।

ਬਚ ਗਏ ਹਾਂ। ਚੰਦ੍ਰਮਾ, ਸੂਰਜ, ਕੁਬੇਰ, ਰੁਦ੍ਰ, ਬ੍ਰਹਮਾ ਆਦਿ ਸਾਰੇ ਜਦੋਂ ਸ੍ਰੀ ਕ੍ਰਿਸ਼ਨ ਕੋਲ ਗਏ, ਤਦੋਂ ਦੇਵਤਿਆਂ ਨੇ ਪ੍ਰਸੰਨ ਹੋ ਕੇ ਆਕਾਸ ਤੋਂ ਢੁਲਾਂ ਦੀ ਬਰਖਾ ਕੀਤੀ ਅਤੇ ਜਿਤ ਦੇ ਨਗਾਰੇ ਵਜਣ ਲਗੇ। ੧੨੧੧।

ਇਥੇ ਸ੍ਰੀ ਬਚਿੜ੍ਹ ਨਾਟਕ ਦੇ ਕ੍ਰਿਸ਼ਨਾਵਤਾਰ ਦੇ ਯੁਧ-ਪ੍ਰਬੰਧ ਵਿਚਲੇ ਖੜਗ ਸਿੰਘ  
ਦੇ ਬਧ ਦਾ ਅਧਿਆਇ ਸਮਾਪਤ।

ਸਵੈਦਾ

ਤਦੋਂ ਹੀ ਬਲਰਾਮ ਨੇ ਕੋਪ ਕੀਤਾ ਅਤੇ ਵੈਰੀ ਦਲ ਦੇ ਸੁਰਮਿਆਂ ਨੂੰ ਤੀਰਾਂ ਨਾਲ ਮਾਰਨ ਲਗਾ। ਇਕੋ ਵਾਰ ਹੀ (ਤੀਰਾਂ ਨੂੰ ਕਮਾਨ ਤੇ) ਖਿਚ ਲਿਆ ਅਤੇ ਵੈਰੀਆਂ ਨੂੰ ਪ੍ਰਾਣਾਂ ਤੋਂ ਹੀਣਾ ਕਰ ਕੇ ਧਰਤੀ ਉਤੇ ਸੁਟ ਦਿੱਤਾ। ਕਈ ਸੁਰਮਿਆਂ ਨੂੰ ਹੱਥਾਂ ਨਾਲ ਪਕੜ ਕੇ ਅਤੇ ਕ੍ਰੋਧਿਤ ਹੋ ਕੇ ਘੁੰਮਾਉਂਦੇ ਹੋਇਆਂ ਧਰਤੀ ਉਤੇ ਪਛਾੜ ਦਿੱਤਾ। ਜੋ ਬਲਰਾਮ ਤੋਂ ਜੀਉਂਦੇ ਬਚੇ, ਉਹ ਯੁੱਧ-ਖੇਤਰ ਨੂੰ ਛੱਡ ਕੇ ਰਾਜੇ (ਜਰਾਸੰਧ) ਕੋਲ ਚਲੇ ਗਏ। ੧੨੧੯।

ਉਨ੍ਹਾਂ ਨੇ) ਜਰਾਸੰਧ ਪਾਸ ਜਾ ਕੇ ਪੁਕਾਰ ਕੀਤੀ ਕਿ ਖੜਗ ਸਿੰਘ ਯੁੱਧ ਵਿਚ ਮਾਰਿਆ ਗਿਆ ਹੈ। ਉਨ੍ਹਾਂ ਦੇ ਮੁਖ ਵਿਚੋਂ ਇਸ ਪੁਕਾਰ ਦੇ ਬੋਲ ਸੁਣ ਕੇ (ਰਾਜੇ ਦੀਆਂ) ਅੱਖਾਂ ਕੋਪ ਨਾਲ ਲਾਲ ਹੋ ਗਈਆਂ। ੧੨੧੯।

(ਰਾਜੇ ਨੇ) ਆਪਣੇ ਸਾਰੇ ਮੰਤਰੀ ਬੁਲਾ ਲਏ ਅਤੇ ਉਨ੍ਹਾਂ ਪ੍ਰਤਿ ਰਾਜੇ ਨੇ (ਇਹ) ਬਚਨ ਸੁਣਾਏ। ਖੜਗ ਸਿੰਘ ਯੁੱਧ ਵਿਚ ਮਾਰਿਆ ਗਿਆ ਹੈ। ਉਸ ਵਰਗਾ ਹੋਰ ਕੋਈ ਸੂਰਮਾ ਨਹੀਂ ਹੈ। ੧੨੨੦।

ਖੜਗ ਸਿੰਘ ਜਿਹਾ (ਕੋਈ) ਸੂਰਮਾ ਨਹੀਂ ਹੈ ਜੋ ਜਾ ਕੇ ਉਸ ਵਾਂਗ ਰਣ-ਤੂਮੀ ਵਿਚ ਯੁੱਧ ਕਰ ਸਕੇ। ਹੁਣ ਤੁਸੀਂ ਦਸੋ ਕਿਹੜੀ ਜੁਗਤ ਕੀਤੀ ਜਾਵੇ? ਅਤੇ ਕਿਹੜੇ ਯੋਧੇ ਨੂੰ ਆਗਿਆ ਦੇਈਏ। ੧੨੨੧।

ਜਰਾਸੰਧ ਪ੍ਰਤਿ ਮੰਤਰੀਆਂ ਨੇ ਕਿਹਾ --

ਦੋਹਰਾ

ਤਦ 'ਸੁਮਤਿ' ਮੰਤਰੀ ਰਾਜਾ ਜਰਾਸੰਧ ਕੋਲ ਬੋਲਣ ਲਗਿਆ--ਹੋ ਰਾਜਨ! ਸੰਝ ਹੋ ਗਈ ਹੈ, ਇਸ ਵਕਤ ਕਿਹੜਾ ਯੁੱਧਵੀਰ ਯੁੱਧ ਕਰੇਗਾ। ੧੨੨੨।

ਉਧਰ ਜਦੋਂ ਮੰਤਰੀ ਨੇ (ਇਹ) ਗੱਲ ਕਹੀ (ਤਾਂ) ਰਾਜਾ ਚੁਪ ਹੋ ਰਿਹਾ। ਇਧਰ ਬਲਰਾਮ ਉਥੇ ਚਲਾ ਗਿਆ ਜਿਥੇ ਸ੍ਰੀ ਕ੍ਰਿਸ਼ਨ (ਬੈਠੇ) ਸਨ। ੧੨੨੩।

ਬਲਰਾਮ ਨੇ ਕ੍ਰਿਸ਼ਨ ਨੂੰ ਕਿਹਾ--

ਦੋਹਰਾ

ਹੋ ਕ੍ਰਿਪਾ ਨਿਧਾਨ! ਇਹ ਕਿਸ ਦਾ ਪੁੱਤਰ ਸੀ ਜਿਸ ਦਾ ਨਾਂ ਖੜਗ ਸਿੰਘ ਸੀ। ਮੈਂ ਆਪਣੀ ਆਧੂ ਵਿਚ ਇਸ ਵਰਗਾ ਸ਼ਕਤੀ ਦਾ ਪੁੰਜ (ਹੋਰ ਕੋਈ) ਨਹੀਂ ਵੇਖਿਆ। ੧੨੨੪।

ਤਾ ਤੇ ਯਾ ਕੀ ਕਥਾ ਪ੍ਰਕਾਸੋ। ਮੇਰੇ ਮਨ ਕੋ ਭਰਮੁ ਬਿਨਾਸੋ।  
ਐਸੀ ਬਿਧਿ ਸੋ ਬਲਿ ਜਬ ਕਹਿਓ। ਸੁਨਿ ਸ੍ਰੀ ਕ੍ਰਿਸ਼ਨ ਮੌਨ ਹੈ ਰਹਿਓ। ੧੨੨੫।

ਕਾਨੂੰ ਬਾਚ

ਸੋਰਠਾ

ਪੁਨਿ ਬੋਲਿਓ ਬ੍ਰਿਜਨਾਥ ਕ੍ਰਿਪਾਵੰਤ ਹੈ ਬੰਧੂ ਸਿਉ।  
ਸੁਨਿ ਬਲਿ ਯਾ ਕੀ ਗਾਥ ਜਨਮ ਕਥਾ ਭੂਪਤਿ ਕਰੋ। ੧੨੨੬।

ਦੋਹਰਾ

ਖਟਮੁਖ ਰਮਾ ਗਨੇਸ ਪੁਨਿ ਸਿੰਗੀ ਰਿਖਿ ਘਨ ਸ੍ਯਾਮਾ।  
ਆਦਿ ਬਰਨ ਬਿਧਿ ਪੰਚ ਲੈ ਧਰਿਓ ਖੜਗ ਸਿੰਘ ਨਾਮ। ੧੨੨੭।

ਖੜਗ ਰਮਯ ਤਨ ਗਰਮਿਤਾ ਸਿੰਘ ਨਾਦ ਘਮਸਾਨ।  
ਪੰਚ ਬਰਨ ਕੋ ਗੁਨ ਲੀਓ ਇਹ ਭੂਪਤਿ ਬਲਵਾਨ। ੧੨੨੮।

ਛਪੈ ਛੰਦ

ਖਰਗ ਸਕਤਿ ਸਵਿਤਾਤ ਦਈ ਤਿਹ ਹੇਤ ਜੀਤ ਅਤਿ।  
ਬਹੁ ਸੁੰਦਰਤਾ ਰਮਾ ਦਈ ਤਿਨ ਬਿਮਲ ਅਮਲ ਮਤਿ।  
ਗਰਮਾ ਸਿਧਿ ਗਨੇਸ ਸਿੰਗ ਰਿਖਿ ਸਿੰਘਨਾਦ ਦੀਯ।  
ਕਰਤ ਅਧਿਕ ਘਮਸਾਨ ਇਹੈ ਘਨ ਸ੍ਯਾਮ ਹੇਤ ਕੀਯ।  
ਇਹ ਬਿਧਿ ਪ੍ਰਕਾਸ ਭੂਪਤਿ ਕੀਯੋ ਸੁਨਿ ਹਲਘਰ ਇਮ ਭਾਖਿਯੋ।  
ਬ੍ਰਿਜ ਨਾਥ ਅਨਾਥ ਸਨਾਥ ਤੁਮ ਬਡੇ ਸਤ੍ਰ ਰਨ ਮਹਿ ਹਯੋ। ੧੨੨੯।

ਸੋਰਠਾ

ਪੁਨਿ ਬੋਲਿਓ ਬ੍ਰਿਜਚੰਦ ਸੰਕਰਖਨ ਸੋ ਕ੍ਰਿਪਾ ਕਰਿ।  
ਜਾਦਵ ਇਕ ਮਤਿ ਮੰਦ ਗਰਬ ਕਰੈ ਬਹੁ ਭੁਜਾ ਕੋ। ੧੨੩੦।

ਚੌਪਈ

ਜਾਦਵ ਬੰਸ ਮਨ ਭਯੋ ਭਾਰੀ। ਰਾਮ ਸ੍ਯਾਮ ਹਮਰੇ ਰਖਵਾਰੀ।  
ਡੀਠ ਆਨ ਕੋ ਆਨਤ ਨਹੀ। ਤਾ ਕੋ ਫਲੁ ਪਾਯੋ ਜਗ ਮਾਹੀ। ੧੨੩੧।  
ਗਰਬ ਪ੍ਰਹਾਰੀ ਸ੍ਰੀ ਧਰਿ ਜਾਨੋ। ਮੇਰੇ ਕਹਿਯੋ ਸਾਚੁ ਕਰਿ ਮਾਨੋ।  
ਤਿਹ ਕੇ ਹੇਤ ਭੂਪ ਅਉਤਰਿਯੋ। ਇਹ ਬਿਧਿ ਜਾਨ ਬਿਧਾਤਾ ਕਰਿਯੋ। ੧੨੩੨।

ਚੌਪਈ

ਇਸ ਲਈ ਇਸ ਦੀ ਕਥਾ ਉਤੇ ਪ੍ਰਕਾਸ ਪਾਓ ਅਤੇ ਮੇਰੇ ਮਨ ਦਾ ਭਰਮ ਨਿਵਾਰਣ ਕਰੋ। ਇਸ ਢੰਗ ਨਾਲ ਜਦੋਂ ਬਲਰਾਮ ਨੇ ਕਿਹਾ (ਤਾਂ) ਸ੍ਰੀ ਕ੍ਰਿਸ਼ਨ ਸੁਣ ਕੇ ਚੁਪ ਹੋ ਰਹੇ। ੧੨੨੫।

ਕਾਨੂੰ ਨੇ ਕਿਹਾ--

ਸੋਰਠਾ

ਫਿਰ ਸ੍ਰੀ ਕ੍ਰਿਸ਼ਨ ਕ੍ਰਿਪਾ ਪੂਰਵਕ ਆਪਣੇ ਭਰਾ ਨੂੰ ਕਹਿਣ ਲਗੇ--ਹੋ ਬਲਰਾਮ! ਇਸ ਦੀ ਗਾਥ ਸੁਣੋ; (ਸੈਂ) ਰਾਜਾ (ਖੜਗ ਸਿੰਘ) ਦੀ ਜਨਮ-ਕਥਾ ਕਹਿੰਦਾ ਹਾਂ। ੧੨੨੬।

ਖਟ ਮੁਖ (ਸੁਆਮੀ ਕਾਰਤਿਕੇ), ਰਮਾ (ਲੱਛਮੀ), ਗਣੇਸ, ਸਿੰਗੀ ਰਿਸ਼ੀ ਅਤੇ ਘਨ-ਸਿਆਮ (ਕਾਲੇ ਬਦਲ)--ਇਨ੍ਹਾਂ ਪੰਜਾਂ ਦੇ ਪਹਿਲੇ ਅੱਖਰ ਲੈ ਕੇ ਬ੍ਰਹਮਾ ਨੇ (ਇਸ ਦਾ) ਨਾਂ 'ਖੜਗ ਸਿੰਘ' ਰਖਿਆ ਹੈ। ੧੨੨੭।

ਖੜਗ (ਤਲਵਾਰ), 'ਰਮਯਤਨ' (ਸੰਦਰ ਸ਼ਰੀਰ), 'ਗਰਮਿਤਾ' (ਗਰਮਾ ਸਿੱਧੀ), 'ਸਿੰਘ ਨਾਦ' (ਸੋਰ ਦੀ ਗਰਜ) ਅਤੇ 'ਘਮਸਾਨ' (ਘੋਰ ਯੂਧ)--ਇਨ੍ਹਾਂ ਪੰਜਾਂ ਅੱਖਰਾਂ ਦੇ ਗੁਣ ਗ੍ਰਹਿਣ ਕਰ ਕੇ ਇਹ ਰਾਜਾ ਬਲਵਾਨ (ਹੋਇਆ ਹੈ)। ੧੨੨੮।

ਛਪੈ ਛੰਦ

ਖੜਗ (ਤਲਵਾਰ) ਦੀ ਸ਼ਕਤੀ ਸ਼ਿਵ ਦੇ ਪੁੱਤਰ (ਸੁਆਮੀ ਕਾਰਤਿਕੇ) ਨੇ ਦਿੱਤੀ ਹੈ, ਇਸ ਲਈ (ਉਸ ਨੇ) ਅਤਿ ਜਿਤ (ਪ੍ਰਾਪਤ ਕੀਤੀ ਹੈ)। ਰਮਾ (ਲੱਛਮੀ) ਨੇ ਉਸ ਨੂੰ ਬਹੁਤ ਸੁੰਦਰਤਾ ਚਿੱਤੀ ਹੈ, (ਇਸ ਲਈ ਉਸ ਦੀ) ਬੁੱਧੀ ਨਿਰਮਲ ਅਤੇ ਉਜਲੀ ਹੈ। ਗਣੇਸ ਨੇ (ਉਸ ਨੂੰ) ਗਰਮਾ ਸਿੱਧੀ (ਦਿੱਤੀ ਹੈ) ਅਤੇ ਸਿੰਗੀ ਰਿਸ਼ੀ ਨੇ 'ਸਿੰਘਨਾਦ' ਪ੍ਰਦਾਨ ਕੀਤਾ ਹੈ। ਇਹ ਅਤਿ ਘਮਸਾਨ ਯੂਧ ਕਰਦਾ ਹੈ, (ਕਿਉਂਕਿ) 'ਘਨਸਿਆਮ' ਨੇ (ਉਸ ਨੂੰ) ਅਜਿਹਾ ਕੀਤਾ ਹੈ। ਇਸ ਜੁਗਤ ਨਾਲ ਰਾਜਾ ਪ੍ਰਗਟ ਹੋਇਆ ਹੈ। ਬਲਰਾਮ ਨੇ ਸੁਣ ਕੇ ਇਸ ਤਰ੍ਹਾਂ ਕਿਹਾ--ਹੋ ਬ੍ਰਿਜਨਾਥ! ਤੁਸੀਂ (ਆਸਾਂ) ਅਨਾਥਾਂ ਨੂੰ ਸਨਾਥ ਕੀਤਾ ਹੈ ਅਤੇ (ਇਤਨੇ) ਵਡੇ ਵੈਰੀ ਨੂੰ ਰਣ-ਭੂਮੀ ਵਿਚ ਮਾਰ ਦਿੱਤਾ ਹੈ। ੧੨੨੯।

ਸੋਰਠਾ

ਸ੍ਰੀ ਕ੍ਰਿਸ਼ਨ ਫਿਰ ਕ੍ਰਿਪਾ ਪੂਰਵਕ ਬਲਰਾਮ ('ਸੰਕਰਖਨ') ਨੂੰ ਕਹਿਣ ਲਗੇ ਕਿ (ਇਸ ਦੇ ਪੈਦਾ ਹੋਣ ਦਾ) ਇਕ ਕਾਰਨ ਮੰਦ-ਮਤਿ ਵਾਲੇ ਯਾਦਵ ਹਨ (ਜੋ ਆਪਣੀਆਂ) ਭੁਜਾਵਾਂ ਦਾ ਬਹੁਤ ਹੰਕਾਰ ਕਰਦੇ ਹਨ। ੧੨੩੦।

ਚੌਪਈ

ਯਾਦਵ ਬੰਸ ਨੂੰ ਬਹੁਤ ਅਭਿਮਾਨ ਹੋ ਗਿਆ, (ਉਨ੍ਹਾਂ ਦਾ ਵਿਸ਼ਵਾਸ ਹੈ ਕਿ) ਬਲਰਾਮ ਅਤੇ ਕ੍ਰਿਸ਼ਨ ਸਾਡੇ ਰਖਵਾਲੇ ਹਨ। (ਇਸ ਲਈ) ਕਿਸੇ ਹੋਰ ਨੂੰ ਨਜ਼ਰ ਹੋਣਾਂ ਨਹੀਂ ਲਿਆਉਂਦੇ ਸਨ। ਉਸੇ ਦਾ ਫਲ (ਉਨ੍ਹਾਂ ਨੇ) ਜਗਤ ਵਿਚ ਪਾਇਆ ਹੈ। ੧੨੩੧।

ਪਰਮਾਤਮਾ ਨੂੰ ਹੰਕਾਰ ਲਸਟ ਕਰਨ ਵਾਲਾ ਸਮਝੋ। ਮੇਰੇ ਕਰੋ ਨੂੰ ਸਚ ਕਰ ਕੇ ਮੰਨੋ। ਉਸੇ ਲਈ ਰਜੇ ਨੇ ਜਨਮ ਲਿਆ ਹੈ। ਇਹ ਜੁਗਤ ਜਾਣ ਬੁਝ ਕੇ ਵਿਧਾਤਾ ਨੇ ਕੀਤੀ ਹੈ। ੧੨੩੨।

ਦੋਹਰਾ

ਕਹਾ ਰੰਕ ਭੂਪਾਲ ਏ ਕਰਿਓ ਇਤੋ ਸੰਗ੍ਰਾਮ।  
ਜਾਦਵ ਗਰਬ ਬਿਨਾਸ ਹਿਤ ਉਪਜਾਯੋ ਸ੍ਰੀ ਰਾਮ। ੧੨੩੩।

ਚੌਪਈ

ਜਾਦਵ ਕੁਲ ਤੇ ਗਰਬ ਨ ਗਯੋ। ਇਨ ਕੇ ਨਾਮ ਹੇਤ ਰਿਖਿ ਭਯੋ।  
ਦੁਖ ਕੈ ਸ੍ਰਾਪ ਮੁਨੀਸੂਰ ਦੈ ਹੈ। ਏਕ ਸਮੈ ਸਭ ਹੀ ਕੋ ਛੈ ਹੈ। ੧੨੩੪।

ਦੋਹਰਾ

ਪੁਨਿ ਬੋਲਿਓ ਸ੍ਰੀ ਕ੍ਰਿਸ਼ਨ ਜੀ ਪੰਕਜ ਨੈਨ ਬਿਸਾਲ।  
ਹੇ ਮੁਸਲੀਮ ਬੁਧਿ ਬਰ ਸੁਨ ਅਬ ਕਥਾ ਰਸਾਲ। ੧੨੩੫।

ਚੌਪਈ

ਸੁਨਿ ਦੈ ਸ੍ਰਉਣ ਬਾਤ ਕਰੋ ਤੋ ਸੋ। ਕਵਨ ਜੁਧੁ ਕਰਿ ਜੀਤੈ ਮੋ ਸੋ।  
ਖੜਗ ਸਿੰਘ ਮੋ ਅੰਤਰ ਨਾਹੀ। ਮੁਹਿਾ ਸਰੂਪ ਵਰਤਤ ਜਗ ਮਾਹੀ। ੧੨੩੬।

ਸਾਚ ਕਹਿਯੋ ਹੈ ਹੇ ਬਲਦੇਵਾ। ਪਾਯੋ ਨਹਿਨ ਕਿਸੂ ਇਹ ਭੇਵਾ।  
ਸੂਰਨ ਮੈ ਕੋਊ ਇਹ ਸਮ ਨਾਹੀ। ਮੇਰੇ ਨਾਮ ਬਸੈ ਰਿਦ ਮਾਹੀ। ੧੨੩੭।

ਦੋਹਰਾ

ਉਦਰੂ ਮਾਝ ਬਸਿ ਮਾਸ ਦਸ ਤਜਿ ਭੋਜਨ ਜਲ ਪਨ।  
ਪਵਨ ਅਹਾਰੀ ਹੁਇ ਰਹਿਓ ਬਰੁ ਦੀਨੋ ਭਗਵਾਨ। ੧੨੩੮।

ਚਿਪੁ ਜੀਤਨ ਕੋ ਬਰੁ ਲੀਯੋ ਖੜਗ ਸਿੰਘ ਬਲਵਾਨ।  
ਬਹੁਰਿ ਤਪਸ਼ ਬਨਿ ਕਰੀ ਦ੍ਰਾਦਸ ਬਰਖ ਪ੍ਰਮਾਨ। ੧੨੩੯।

ਚੌਪਈ

ਬੀਤੀ ਕਥਾ ਭਯੋ ਤਬ ਭੋਰ। ਜਾਗੇ ਸੁ ਭਟ ਦੁਹੂ ਦਿਸਿ ਓਰਿ।  
ਜਰਾਸੰਧਿ ਦਲੁ ਸਜਿ ਰਨਿ ਆਯੋ। ਜਾਦਵ ਦਲੁ ਬਲਿ ਲੈ ਸਮੁਹਾਯੋ। ੧੨੪੦।

ਸਵੈਖਾ

ਸ੍ਰੀ ਬਲਦੇਵ ਸਬੈ ਦਲੁ ਲੈ ਇਤ ਤੇ ਉਮਾਡਿਓ ਉਤ ਤੇ ਉਇ ਆਏ।  
ਜੁਧੁ ਕੀਓ ਹਲ ਲੈ ਨਿਜ ਪਾਨਿ ਹਕਾਰਿ ਹਕਾਰਿ ਪ੍ਰਹਾਰ ਲਗਏ।  
ਏਕ ਪਰੇ ਭਟ ਜੂਝਿ ਧਰਾ ਪਰ ਏਕ ਲਰੈ ਮਿਲ ਕੈ ਇਕ ਧਾਏ।  
ਮੂਸਲ ਲੈ ਬਹੁਰੇ ਕਰ ਸੈ ਅਰਿ ਮਾਰਿ ਘਨੇ ਜਮ ਧਾਮਿ ਪਠਾਏ। ੧੨੪੧।

ਦੋਹਰਾ

ਇਹ ਕੰਗਲਾ ਰਾਜਾ ਕੀ ਹੈ? ਜਿਸ ਨੇ ਇਤਨਾ ਵੱਡਾ ਯੁੱਧ ਕੀਤਾ ਹੈ। ਯਾਦਵ  
ਕੁਲ ਦੇ ਅੰਭਿਮਾਨ ਨੂੰ ਖਤਮ ਕਰਨ ਲਈ ਸ੍ਰੀ ਰਾਮ (ਨੇ ਇਸ ਨੂੰ) ਪੈਦਾ ਕੀਤਾ ਹੈ। ੧੨੩੩।

ਚੌਪਈ

(ਪਰ) ਯਾਦਵ ਕੁਲ ਵਿਚੋਂ ਅੰਭਿਮਾਨ ਨਹੀਂ ਗਿਆ ਹੈ। (ਇਸ ਲਈ) ਇਨ੍ਹਾਂ ਦੇ  
ਵਿਨਾਸ ਲਈ ਇਕ ਰਿਸ਼ੀ ਪ੍ਰਗਟ ਹੋਇਆ ਹੈ। (ਉਸ ਨੂੰ) ਦੁਖ ਦੇਣ ਕਾਰਨ ਮੁਨੀਸੂਰ  
ਸਰਾਪ ਦੇਵੇਗਾ ਅਤੇ ਇਕੋ ਸਮੇਂ ਸਭ ਨੂੰ ਨਸ਼ਟ ਕਰ ਦੇਵੇਗਾ। ੧੨੩੪।

ਦੋਹਰਾ

ਵਡੇ ਕਮਲ ਨੈਣ ਵਾਲੇ ਸ੍ਰੀ ਕ੍ਰਿਸ਼ਨ ਫਿਰ ਬੋਲੇ—ਹੇ ਮੁਸਲੀਮਾ! ਹੇ ਸ੍ਰੇਸ਼ਠ ਬੁਧੀ  
ਵਾਲੇ! ਹੁਣ (ਤੂੰ) ਰੋਚਕ ਕਥਾ ਸੁਣ। ੧੨੩੫।

ਚੌਪਈ

ਕੰਨ ਦੇ ਕੇ ਸੁਣ, ਤੈਨੂੰ ਗੱਲ ਕਹਿੰਦਾ ਹਾਂ। ਕੌਣ ਮੇਰੇ ਨਾਲ ਯੁੱਧ ਕਰ ਕੇ ਜਿਤ  
ਸਕਦਾ ਹੈ? ਖੜਗ ਸਿੰਘ ਅਤੇ ਮੇਰੇ ਵਿਚ ਕੋਈ ਅੰਤਰ ਨਹੀਂ ਹੈ। ਮੇਰਾ ਸਰੂਪ ਹੀ ਜਗਤ  
ਵਿਚ ਵਿਆਪਤ ਹੈ। ੧੨੩੬।

ਹੇ ਬਲਦੇਵ! (ਮੈਂ) ਸਚ ਕਹਿੰਦਾ ਹਾਂ, (ਪਰ) ਕਿਸੇ ਨੇ ਇਹ ਭੇਦ ਨਹੀਂ ਪਾਇਆ  
ਹੈ। ਯੋਧਿਆਂ ਵਿਚ ਇਸ ਸਮਾਨ ਕੋਈ ਨਹੀਂ ਹੈ। (ਇਸ ਦੇ) ਹਿਰਦੇ ਵਿਚ ਮੇਰਾ ਨਾਮ  
ਵਸਦਾ ਹੈ। ੧੨੩੭।

ਦੋਹਰਾ

(ਮਾਤਾ ਦੇ) ਪੇਟ ਵਿਚ ਦਸ ਮਹੀਨੇ ਵਸਦੇ ਹੋਇਆਂ ਭੋਜਨ ਅਤੇ ਜਲ-ਪਾਨ  
ਤਿਆਗ ਕੇ ਕੇਵਲ ਪੌਣ ਆਹਾਰੀ ਹੋਇਆ ਰਿਹਾ। (ਤਦ) ਭਗਵਾਨ ਨੇ (ਇਸ ਨੂੰ) ਵਰ  
ਦਿੱਤਾ ਸੀ। ੧੨੩੮।

ਬਲਵਾਨ ਖੜਗ ਸਿੰਘ ਨੇ (ਪਰਮਾਤਮਾ ਪਾਸੋਂ) ਵੈਰੀ ਨੂੰ ਜਿਤਣ ਦਾ ਵਰ ਲਿਆ  
ਸੀ। ਫਿਰ ਬਨ ਵਿਚ ਜਾ ਕੇ (ਇਸ ਨੇ) ਬਾਰ੍ਹੁੰ ਵਰਿਆਂ ਤਕ ਭਾਰੀ ਤਪਸਿਆ  
ਕੀਤੀ। ੧੨੩੯।

ਚੌਪਈ

ਕਥਾ (ਕਰਦਿਆਂ ਰਾਤ) ਬੀਤ ਗਈ ਅਤੇ ਪ੍ਰਭਾਤ ਹੋ ਗਈ। ਦੋਹਾਂ ਪਾਸਿਆਂ ਦੇ  
ਸੂਰਮੇ ਜਾਗ ਪਏ। ਜਰਾਸੰਧ ਸੈਨਾ ਸਜਾ ਕੇ ਯੁੱਧ-ਤੁਮੀ ਵਿਚ ਆ ਗਿਆ ਅਤੇ (ਇਧਰ)  
ਬਲ (ਦੇਵ) ਯਾਦਵ ਸੈਨਾ ਲੈ ਕੇ ਸਾਹਮਣੇ ਆਇਆ। ੧੨੪੦।

ਸਵੈਖਾ

ਇਧਰੋਂ ਬਲਦੇਵ ਸਾਰੀ ਸੈਨਾ ਲੈ ਕੇ ਚੜ੍ਹ ਆਇਆ ਅਤੇ ਉਧਰੋਂ ਉਹ ਵੀ ਆ  
ਗਏ। (ਬਲਦੇਵ ਨੇ) ਆਪਣੇ ਹੱਥ ਵਿਚ ਹਲ ਲੈ ਕੇ ਲਲਕਾਰ ਲਲਕਾਰ ਕੇ ਸਟਾਂ ਮਾਰੀਆਂ  
ਹਨ। ਕਈ ਸੂਰਮੇ ਜੂਝ ਕੇ ਧਰਤੀ ਉਤੇ ਧੈ ਗਏ ਹਨ, ਕਈ ਲੜ ਰਹੇ ਹਨ ਅਤੇ ਕਈ  
ਭਜ ਗਏ ਹਨ। (ਬਲਦੇਵ ਨੇ) ਫਿਰ ਆਪਣੇ ਹੱਥ ਵਿਚ ਮੂਸਲ ਲੈ ਕੇ ਬਹੁਤ ਸਾਰੇ ਵੈਰੀਆਂ  
ਨੂੰ ਮਾਰ ਮਾਰ ਕੇ ਯਮ-ਲੋਕ ਭੇਜ ਦਿੱਤਾ ਹੈ। ੧੨੪੧।

ਰੋਸ ਭਯੋ ਘਨ ਸ੍ਯਾਮ ਲਯੋ ਧਨੁ ਬਾਨੁ ਸੰਭਾਰਿ ਤਹੀ ਉਠਿ ਧਾਯੋ।  
ਆਨਿ ਪਰਿਓ ਤਬ ਹੀ ਤਿਨ ਪੈ ਰਿਪੁ ਕਉ ਹਤਿ ਕੈ ਨਦਿ ਸ੍ਰੋਨ ਬਹਾਯੋ।  
ਬਾਜ ਕਰੀ ਰਥਪਤਿ ਬਿਪਤਿ ਪਰੀ ਰਨ ਮੈ ਨਹਿ ਕੋ ਠਹਿਰਾਯੋ।  
ਭਾਜਤ ਜਾਤ ਸਬੈ ਰਿਸਿ ਖਾਤ ਕਛੂ ਨ ਬਾਸਤ ਕਹੈ ਦੁਖ ਪਾਯੋ। ੧੨੪੨।

ਆਗੇ ਕੀ ਸੈਨ ਭਜੀ ਜਬ ਹੀ ਤਬ ਪਉਰਖ ਸ੍ਰੀ ਬਿਜਰਾਜ ਸੰਭਾਰਿਓ।  
ਠਾਡੋ ਜਹਾ ਦਲ ਕੋ ਪਤਿ ਹੈ ਤਹਾ ਜਾਇ ਪਰੋ ਚਿਤ ਬੀਚ ਬਿਚਾਰਿਓ।  
ਸਸਤ੍ਰ ਸੰਭਾਰਿ ਮੁਰਾਰਿ ਸਬੈ ਨਿਪ ਠਾਡੋ ਜਹਾ ਤਿਹ ਓਰਿ ਸਿਧਾਰਿਓ।  
ਬਾਨ ਕਮਾਨ ਗਹੀ ਘਨਿ ਸ੍ਯਾਮ ਜਰਾਸੰਧ ਕੋ ਅਭਿਮਾਨ ਉਤਾਰਿਓ। ੧੨੪੩।

ਸ੍ਰੀ ਬਲਬੀਰੀ ਸਰਾਸਨੁੰ ਤੇ ਜਬ ਤੀਰ ਛੁਟੇ ਤਬ ਕੋ ਠਹਰਾਵੈ।  
ਜਾਇ ਲਗੇ ਜਿਹ ਕੇ ਉਰ ਸੈ ਸਰ ਸੋ ਛਿਨ ਮੈ ਜਮ ਧਾਮਿ ਸਿਧਾਵੈ।  
ਐਸੇ ਨ ਕੋ ਪ੍ਰਗਟਿਓ ਜਗ ਮੈ ਭਟ ਜੋ ਸਮੁਹਾਇ ਕੈ ਜੁਧੁ ਮਚਾਵੈ।  
ਭੁਪਤਿ ਕਉ ਨਿਜ ਬੀਰ ਕਹੈ ਹਰਿ ਮਾਰਤ ਸੈਨ ਚਲਿਓ ਰਨਿ ਆਵੈ। ੧੨੪੪।

ਸ੍ਯਾਮ ਕੀ ਓਰ ਤੇ ਬਾਨ ਛੁਟੇ ਨਿਪ ਕੇ ਦਲ ਕੇ ਬਹੁ ਬੀਰਨ ਘਾਏ।  
ਜੇਤਿਕ ਆਇ ਭਿਰੇ ਹਰਿ ਸੋ ਛਿਨ ਬੀਚ ਤੇਉ ਜਮ ਧਾਮਿ ਪਠਾਏ।  
ਕਉਤੁਕ ਦੇਖ ਕੈ ਯੋ ਰਨ ਮੈ ਅਤਿ ਆਤੁਰ ਹੁਇ ਤਿਨ ਬੈਨ ਸੁਨਾਏ।  
ਆਵਨ ਦੇਹੁ ਅਥੈ ਹਮ ਲਉ ਨਿਪ ਐਸੇ ਕਰਿਓ ਸਿਗਰੇ ਸਮਝਾਏ। ੧੨੪੫।

ਭੁਪ ਲਖਿਓ ਹਰਿ ਆਵਤ ਹੀ ਸੰਗ ਲੈ ਪ੍ਰਿਤਨਾ ਤਬ ਆਪੁ ਹੀ ਧਾਯੋ।  
ਆਗੇ ਕੀਏ ਨਿਜ ਲੋਗ ਸਬੈ ਤਬ ਲੈ ਕਰ ਮੋ ਬਰ ਸੰਖ ਬਜਾਯੋ।  
ਸ੍ਯਾਮ ਭਨੈ ਤਿਹ ਆਹਵ ਸੈ ਅਤਿ ਹੀ ਮਨ ਭੀਤਰ ਕੋ ਢਰ ਪਾਯੋ।  
ਤਾ ਧੁਨਿ ਕੋ ਸੁਨਿ ਕੈ ਬਰ ਬੀਰਨ ਕੇ ਚਿਤਿ ਮਾਨਹੁ ਚਾਉ ਬਦਾਯੋ। ੧੨੪੬।

ਦੌਰਾ

ਜਰਾਸੰਧ ਕੀ ਅਤਿ ਚਮੂੰ ਉਮਡੀ ਕ੍ਰੋਧ ਬਚਾਇ।  
ਧਨੁਖ ਬਾਨ ਹਰਿ ਪਾਨਿ ਲੈ ਛਿਨ ਮੈ ਦੀਨੀ ਘਾਇ। ੧੨੪੭।

ਸਵੈਯਾ

ਜਦੁਬੀਰ ਕਮਾਨ ਤੇ ਬਾਨ ਛੁਟੇ ਅਵਸਾਨ ਗਏ ਲਖਿ ਸਤ੍ਰਨ ਕੇ।  
ਗਜਰਾਜ ਮਰੇ ਗਿਰ ਭੂਮਿ ਪਰੇ ਮਨੋ ਰੁਖ ਕਟੇ ਕਰਵੜਨ ਕੇ।

ਸ੍ਰੀ ਕ੍ਰਿਸ਼ਨ ਨੂੰ ਵੀ ਕ੍ਰੋਧ ਆ ਗਿਆ ਹੈ ਅਤੇ ਧਨੁਸ਼ ਬਾਣ ਸੰਭਾਲ ਕੇ ਉਠ ਕੇ ਦੌੜ ਪਏ ਹਨ। ਉਨ੍ਹਾਂ ਉਤੇ ਉਸ ਵੇਲੇ ਆ ਝਪਟੇ ਹਨ ਅਤੇ ਵੈਰੀਆਂ ਨੂੰ ਮਾਰ ਕੇ ਲੁਹੀਆਂ ਨਦੀਆਂ ਵਗਾ ਦਿੱਤੀਆਂ ਹਨ। ਘੋੜਿਆਂ, ਹਾਥੀਆਂ ਅਤੇ ਰਥਾਂ ਵਾਲਿਆਂ ਉਤੇ ਮੁਸੀਬਤ ਬਣ ਗਈ ਹੈ ਅਤੇ ਰਣ-ਭੂਮੀ ਵਿਚ ਕੋਈ ਵੀ ਠਹਿਰਿਆ ਨਹੀਂ ਹੈ। ਸਾਰੇ ਭਜੀ ਜਾਂਦੇ ਹਨ ਅਤੇ ਗੁੱਸਾ ਖਾਈ ਜਾਂਦੇ ਹਨ। (ਉਨ੍ਹਾਂ ਦਾ) ਕੋਈ ਵਸ ਨਹੀਂ ਚਲਦਾ, ਦੁਖ ਸਹੀ ਜਾ ਰਹੇ ਹਨ। ੧੨੪੨।

ਜਦੋਂ ਸਾਹਮਣੇ ਵਾਲੀ ਸੈਨਾ ਭਜ ਗਈ, ਤਦੋਂ ਸ੍ਰੀ ਕ੍ਰਿਸ਼ਨ ਨੇ ਆਪਣਾ ਬਲ ਸੰਭਾਲਿਆ। ਜਿਥੇ (ਵੈਰੀ) ਦਲ ਦਾ ਸ਼ਾਅਮੀ ਖੜੋਤਾ ਸੀ, (ਕ੍ਰਿਸ਼ਨ ਨੇ) ਚਿਤ ਵਿਚ ਵਿਚਾਰ ਕੀਤਾ ਅਤੇ ਉਥੇ (ਉਨ੍ਹਾਂ ਉਪਰ) ਜਾ ਪਿਆ। ਸ੍ਰੀ ਕ੍ਰਿਸ਼ਨ, ਸਾਰੇ ਸਸਤ੍ਰ ਸੰਭਾਲ ਕੇ, ਜਿਥੇ ਰਾਜਾ (ਜਰਾਸੰਧ) ਖੜੋਤਾ ਸੀ, ਉਸ ਪਾਸੇ ਵਲ ਚਲ ਪਿਆ। ਸ੍ਰੀ ਕ੍ਰਿਸ਼ਨ ਨੇ ਧਨੁਸ਼ ਬਾਣ ਫੜ ਲਿਆ ਹੈ ਅਤੇ ਜਰਾਸੰਧ ਦਾ ਅਭਿਮਾਨ ਉਤਾਰ ਦਿੱਤਾ। ੧੨੪੩।

ਸ੍ਰੀ ਕ੍ਰਿਸ਼ਨ ਦੇ ਧਨੁਸ਼ ਤੋਂ ਜਦ ਬਾਣ ਛੁਟਦੇ ਹਨ, ਤਦ (ਭਲਾ) ਕੌਣ ਠਹਿਰ ਸਕਦਾ ਹੈ। ਜਿਸ ਦੇ ਸੀਨੇ ਵਿਚ ਬਾਣ ਜਾ ਲਗਦਾ ਹੈ, ਉਹ ਛਿਣ ਭਰ ਵਿਚ ਯਮ ਲੋਕ ਚਲਾ ਜਾਂਦਾ ਹੈ। ਅਜਿਹਾ ਕੋਈ ਸੁਰਾਮਾ ਜਗਤ ਵਿਚ ਪ੍ਰਗਟ ਨਹੀਂ ਹੋਇਆ ਹੈ ਜੋ (ਸ੍ਰੀ ਕ੍ਰਿਸ਼ਨ ਦੇ) ਸਾਹਮਣੇ ਹੋ ਕੇ ਯੁੱਧ ਮਚਾਵੈ। ਰਾਜਾ (ਜਰਾਸੰਧ ਨੂੰ) ਉਸ ਦੇ ਧੋਧੇ ਕਰਿੰਦੇ ਹਨ ਕਿ ਸ੍ਰੀ ਕ੍ਰਿਸ਼ਨ (ਸਾਡੀ) ਸੈਨਾ ਨੂੰ ਮਾਰਦਾ ਹੋਇਆ ਚਲਿਆ ਆ ਰਿਹਾ ਹੈ। ੧੨੪੪।

ਸ੍ਰੀ ਕ੍ਰਿਸ਼ਨ ਵਲੋਂ (ਜਿਹੜੇ) ਬਾਣ ਛੁਟਦੇ ਹਨ, (ਉਨ੍ਹਾਂ ਨੇ) ਰਾਜੇ ਦੀ ਸੈਨਾ ਦੇ ਬਹੁਤ ਸਾਰੇ ਧੋਧੇ ਮਾਰ ਦਿੱਤੇ ਹਨ। ਜਿਤਨੇ ਆ ਕੇ ਸ੍ਰੀ ਕ੍ਰਿਸ਼ਨ ਨਾਲ ਯੁੱਧ ਕਰਨ ਲਗੇ ਹਨ, ਉਨ੍ਹਾਂ ਨੂੰ ਛਿਣ ਭਰ ਵਿਚ ਯਮ ਲੋਕ ਭੇਜ ਦਿੱਤਾ ਹੈ। ਯੁੱਧ-ਭੂਮੀ ਵਿਚ (ਸ੍ਰੀ ਕ੍ਰਿਸ਼ਨ ਦੇ) ਕੱਤਕ ਵੇਖ ਕੇ (ਵੈਰੀ ਸੈਨਿਕ) ਦੁਖੀ ਹੋ ਕੇ (ਰਾਜੇ ਪ੍ਰਤਿ) ਇਸ ਤਰ੍ਹਾਂ ਕਰਿੰਦੇ ਹਨ। (ਉੱਤਰ ਵਿਚ) ਰਾਜੇ ਨੇ ਇਸ ਤਰ੍ਹਾਂ ਕਹਿ ਕੇ ਸਾਰਿਆਂ ਨੂੰ ਸਮਝਾਇਆ ਕਿ ਹੁਣ ਮੇਰੇ ਤਕ (ਉਸ ਨੂੰ) ਆਣ ਦਿਓ। ੧੨੪੫।

ਸ੍ਰੀ ਕ੍ਰਿਸ਼ਨ ਨੂੰ ਆਉਂਦਿਆਂ ਰਾਜੇ ਨੇ ਵੇਖਿਆ ਤਾਂ ਸੈਨਾ ਲੈ ਕੇ ਆਪ ਹੀ ਅਗੇ ਨੂੰ ਵਧ ਚਲਿਆ। ਆਪਣੇ ਸਾਰਿਆਂ ਲੋਕਾਂ ਨੂੰ ਅਗੇ ਕੀਤਾ ਅਤੇ ਤਦ ਆਪਣੇ ਹੱਥ ਵਿਚ ਸੰਖ ਲੈ ਕੇ ਜ਼ੋਰ ਨਾਲ ਵਜਾਇਆ। (ਕਵੀ) ਸ਼ਿਆਮ ਕਰਿੰਦੇ ਹਨ, ਯੁੱਧ-ਭੂਮੀ ਵਿਚ ਆ ਕੇ (ਉਸ ਨੇ) ਮਨ ਅੰਦਰ ਬਹੁਤ ਡਰ ਅਨੁਭਵ ਕੀਤਾ। ਉਸ (ਸੰਖ) ਦੀ ਧੁਨ ਨੂੰ ਸੁਣ ਕੇ ਸ੍ਰੋਸ਼ਠ ਸੁਰਮਿਆਂ ਦੇ ਮਨ ਵਿਚ ਮਾਨੋ ਚਾਉ ਵਧ ਗਿਆ ਹੋਵੇ। ੧੨੪੬।

ਦੌਰਾ

ਜਰਾਸੰਧ ਦੀ ਬਹੁਤ ਵੱਡੀ ਸੈਨਾ ਕ੍ਰੋਧਵਾਨ ਹੋ ਕੇ ਉਮਡ ਪਈ ਹੈ। ਸ੍ਰੀ ਕ੍ਰਿਸ਼ਨ ਨੇ ਹੱਥ ਵਿਚ ਧਨੁਸ਼-ਬਾਣ ਲੈ ਕੇ ਛਿਣ ਭਰ ਵਿਚ ਮਾਰ ਦਿੱਤੀ ਹੈ। ੧੨੪੭।

ਸਵੈਯਾ

ਸ੍ਰੀ ਕ੍ਰਿਸ਼ਨ ਦੀ ਕਮਾਨ ਤੋਂ ਜੋ ਬਾਣ ਛੁਟਦੇ ਹਨ, ਉਨ੍ਹਾਂ ਨਾਲ ਲੱਖਾਂ ਵੈਰੀਆਂ ਦੀ ਹੋਸ਼ ਉਡ ਜਾਂਦੀ ਹੈ। ਵੱਡੇ ਹਾਥੀ ਮੋ਷ੇ ਹੋਏ ਧਰਤੀ ਉਤੇ ਪਏ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਆਰਿਆਂ ਦੇ ਕਟੇ ਹੋਏ ਬਿੜ ਪਏ ਹੋਣ। ਉਸ ਥਾਂ ਤੇ ਜੋ ਵੈਰੀ ਮਰੇ ਪਏ ਹਨ,

ਰਿਪੁ ਕਉਨ ਗਨੇ ਜੁ ਹਨੇ ਤਿਹ ਠਾ ਮੁਰਝਾਇ ਗਿਰੇ ਸਿਰ ਛੜ੍ਹਨ ਕੇ।  
ਰਨ ਮਾਨੇ ਸਰੋਵਰਿ ਅਧੀ ਬਹੈ ਤੁਟਿ ਫੂਲ ਪਰੇ ਸਤ ਪੜ੍ਹਨ ਕੇ। ੧੭੪੮।

ਘਾਇ ਲਗੇ ਇਕ ਘੂਮਤ ਘਾਇਲ ਸ੍ਰਉਨ ਸੋ ਏਕ ਫਿਰੈ ਚੁਚਵਾਤੇ।  
ਏਕ ਨਿਹਾਰ ਕੈ ਡਰਿ ਹਥੀਆਰ ਭਜੈ ਬਿਸੰਭਾਰ ਗਈ ਸੁਧਿ ਸਾਤੇ।  
ਦੈ ਰਨ ਪੀਠ ਮਰੈ ਲਰ ਕੈ ਤਿਹ ਮਾਸ ਕੋ ਜੰਬੁਕ ਗੀਧ ਨ ਖਾਤੇ।  
ਬੋਲਤ ਬੀਰ ਸੁ ਏਕ ਫਿਰੈ ਮਨੋ ਡੋਲਤ ਕਾਨਨ ਮੈ ਗਜ ਮਾਤੇ। ੧੭੪੯।

ਪਾਨਿ ਕ੍ਰਿਪਾਨ ਗਹੀ ਘਨਿ ਸ੍ਯਾਮ ਬਡੇ ਰਿਪੁ ਤੇ ਬਿਨੁ ਪ੍ਰਨ ਕੀਏ।  
ਗਜ ਬਾਜਨ ਕੇ ਅਸਵਾਰ ਹਜਾਰ ਮੁਰਾਰਿ ਸੰਘਾਰਿ ਬਿਦਾਰਿ ਦੀਏ।  
ਅਰਿ ਏਕਨ ਕੇ ਸਿਰ ਕਾਟਿ ਦਏ ਇਕ ਬੀਰਨ ਕੇ ਦਏ ਫਾਰਿ ਹੀਏ।  
ਮਨੋ ਕਾਲ ਸਰੂਪ ਕਰਾਲ ਲਖਿ ਹਰਿ ਸੜ੍ਹੁ ਭਜੇ ਇਕ ਮਾਰ ਲੀਏ। ੧੭੫੦।

*ਕਬਿਤੁ*

ਰੋਸ ਭਰੇ ਬਹੁਰੇ ਧਨੁਖ ਬਾਨ ਪਾਨਿ ਲੀਨੇ  
ਰਿਪਨ ਸੰਘਾਰਤ ਇਉ ਕਮਲਾ ਕੋ ਕੰਤੁ ਹੈ।  
ਕੇਤੇ ਗਜ ਮਾਰੇ ਰਥੀ ਬਿਖੀ ਕਰਿ ਡਰੇ ਕੇਤੇ  
ਐਸੇ ਭਯੇ ਜੁਧੁ ਮਾਨੇ ਕੀਨੇ ਰੁਦ੍ਧ ਅੰਤੁ ਹੈ।  
ਸੈਥੀ ਚਮਕਾਵਤ ਚਲਾਵਤ ਸੁਦਰਸਨ ਕੋ  
ਕਰੈ ਕਬਿ ਰਾਮ ਸ੍ਯਾਮ ਐਸੋ ਤੇਜਵੰਤੁ ਹੈ।  
ਸ੍ਰੁਉਨਤ ਰੰਗਿਨ ਪਟ ਸੁਭਟ ਪ੍ਰਬੀਨ ਰਨ  
ਵਾਗੁ ਖੇਲ ਪੌਢ ਰਹੇ ਮਾਨੇ ਬਡੇ ਸੰਤ ਹੈ। ੧੭੫੧।

ਕਾਨੁ ਤੇ ਨ ਡਰੇ ਅਰਿ ਅਰਗਾਇ ਪਰੇ ਸਬ  
ਕਰੈ ਕਬਿ ਸ੍ਯਾਮ ਲਰਬੇ ਕਉ ਉਮਗਤਿ ਹੈ।  
ਰਨ ਮੈ ਅਡੋਲ ਸੂਮ ਕਾਰ ਜੀ ਅਮੋਲ  
ਵੰਬੀਰ ਗੋਲ ਤੇ ਨਿਕਸ ਲਰੈ ਕੋਪ ਸੈ ਪਗਤ ਹੈ।  
ਡੋਲਤ ਹੈ ਆਸ ਪਾਸ ਜੀਤਬੇ ਕੀ ਕਰੈ ਆਸ  
ਤ੍ਰਾਸ ਮਨਿ ਨੈਕੁ ਨਹੀ ਨਿੰਪ ਕੇ ਭਗਤ ਹੈ।  
ਕੰਚਨ ਅਚਲ ਜਿਉ ਅਟਲ ਰਹਿਓ ਜਦੁਬੀਰ  
ਤੀਰ ਤੀਰ ਸੂਰਮਾ ਨਛੜ੍ਹ ਸੇ ਡਿਗਤ ਹੈ। ੧੭੫੨।

*ਸਵੈਯਾ*

ਇਹ ਭਾਤਿ ਇਤੈ ਜਦੁਬੀਰ ਘਿਰਿਓ ਉਤ ਕੋਪ ਹਲਾਖੁਧ ਬੀਰ ਸੰਘਾਰੇ।  
ਬਾਨ ਕਮਾਨ ਕ੍ਰਿਪਾਨ ਪ੍ਰਾਨਿ ਧਰੇ ਬਿਨੁ ਪ੍ਰਨ ਪਰੇ ਡਿਤਿ ਮਾਰੇ।  
ਟੂਕ ਅਨੇਕ ਕੀਏ ਹਲਿ ਸੋ ਬਲਿ ਕਾਤੁਰ ਦੇਖਿ ਭਜੇ ਬਿਸੰਭਾਰੇ।  
ਜੀਤਤ ਭਯੇ ਮੁਸਲੀ ਰਨ ਮੈ ਅਰਿ ਭਾਜਿ ਚਲੇ ਤਬ ਭੂਪ ਨਿਹਾਰੇ। ੧੭੫੩।

ਉਨ੍ਹਾਂ ਦੀ (ਭਲਾ) ਗਿਣਤੀ ਕੌਣ ਕਰ ਸਕਦਾ ਹੈ? ਡੜੀਆਂ ਦੇ ਡਿਗੇ ਪਏ ਸਿਰ ਮੁਰਝਾ  
ਗਏ ਹਨ। ਰਣ-ਭੂਮੀ ਮਾਨੇ ਸਰੋਵਰ ਹੋਵੇ ਅਤੇ ਯੁੱਧ ਰੂਪ ਹਨੇਰੀ ਦੇ ਚਲਣ ਨਾਲ ਸੂਰਮੇ  
ਰੂਪ ਸੈਂਕੜੇ ਫੂਲ ਅਤੇ ਪੱਤਰ ਡਿਗੇ ਪਏ ਹੋਣ। ੧੭੪੮।

ਜਖਮ ਲਗਣ ਨਾਲ ਕਈ ਘਾਇਲ (ਸੂਰਮੇ) ਘੁੰਮੇਰੀਆਂ ਖਾ ਰਹੇ ਹਨ ਅਤੇ ਕਈਆਂ  
ਦੇ ਲਹੁ ਟਧਕ ਰਿਹਾ ਹੈ। (ਅਜਿਹੀ ਸਥਿਤੀ ਨੂੰ) ਵੇਖ ਕੇ ਕਈ ਹਥਿਆਰ ਸੁਟ ਕੇ ਭਜ  
ਗਏ ਹਨ (ਅਤੇ ਕਈ) ਹੋਸ ਗੰਵਾ ਕੇ ਬੇਸੁਧ ਹੋਏ ਭਜੇ ਫਿਰਦੇ ਹਨ। ਜੋ ਰਣ ਵਿਚ ਪਿਠ  
ਵਿਖਾ ਕੇ ਲੜ ਕੇ ਮਰਦੇ ਹਨ, ਉਨ੍ਹਾਂ ਦੇ ਮਾਸ ਗਿਦਤ ਅਤੇ ਗਿੱਧਾਂ ਵੀ ਨਹੀਂ ਖਾਂਦੀਆਂ।  
ਕਈ ਯੋਧੇ ਰਣ-ਭੂਮੀ ਵਿਚ (ਇੰਜ) ਬੋਲਦੇ ਫਿਰਦੇ ਹਨ, ਮਾਨੇ ਜੰਗਲ ਵਿਚ ਮਦ-ਮਤੇ  
ਹਾਥੀ ਫਿਰ ਰਹੇ ਹੋਣ। ੧੭੪੯।

ਸ੍ਰੀ ਕ੍ਰਿਸ਼ਨ ਨੇ ਹੱਥ ਵਿਚ ਕ੍ਰਿਪਾਨ ਧਾਰਨ ਕਰ ਲਈ ਹੈ ਅਤੇ ਵੱਡੇ ਵੱਡੇ ਵੈਰੀਆਂ  
ਨੂੰ ਪ੍ਰਾਣਾਂ ਤੋਂ ਸਖਣਾ ਕਰ ਦਿੱਤਾ ਹੈ। ਹਾਥੀਆਂ ਘੋੜਿਆਂ ਦੇ ਹਜ਼ਾਰਾਂ ਸਵਾਰਾਂ ਨੂੰ ਸ੍ਰੀ ਕ੍ਰਿਸ਼ਨ  
ਨੇ ਮਾਰ ਕੇ ਨਸ਼ਟ ਕਰ ਦਿੱਤਾ ਹੈ। ਇਕਨਾਂ ਵੈਰੀਆਂ ਦੇ ਸਿਰ ਕਟ ਦਿੱਤੇ ਹਨ ਅਤੇ ਇਕਨਾਂ  
ਯੋਧਿਆਂ ਦੇ ਸੀਨੇ ਚੀਰ ਦਿੱਤੇ ਹਨ। (ਉਥੇ ਵੈਰੀ) ਸ੍ਰੀ ਕ੍ਰਿਸ਼ਨ ਨੂੰ ਮਾਨੇ ਭਿਆਨਕ ਸਰੂਪ  
ਵਾਲਾ ਸਮਝ ਕੇ ਭਜ ਗਏ ਹੋਣ ਅਤੇ ਇਕਨਾਂ ਨੂੰ ਮਾਰ ਲਿਆ ਗਿਆ ਹੋਵੇ। ੧੭੫੦।

ਕ੍ਰੋਧ ਨਾਲ ਭਰੇ ਹੋਏ ਸ੍ਰੀ ਕ੍ਰਿਸ਼ਨ ਨੇ ਫਿਰ ਧਨੁਸ ਬਾਣ ਹੱਥ ਵਿਚ ਲੈ ਲਿਆ ਹੈ  
ਅਤੇ ਇਸ ਤਰ੍ਹਾਂ ਵੈਰੀਆਂ ਦਾ ਸੰਘਾਰ ਕਰ ਰਿਹਾ ਹੈ। ਕਿਤਨੇ ਹੀ ਹਾਥੀ ਮਾਰ ਦਿੱਤੇ ਹਨ  
ਅਤੇ ਕਿਤਨੇ ਹੀ ਰਥ ਵਾਲਿਆਂ ਨੂੰ ਰਥ-ਹੀਨ ਕਰ ਦਿੱਤਾ ਹੈ। ਅਜਿਹਾ ਯੁੱਧ ਹੋਇਆ  
ਹੈ ਮਾਨੇ ਰੁਦ੍ਧ ਨੇ ਜਗਤ ਦਾ ਅੰਤ ਕੀਤਾ ਹੋਵੇ। ਕਵੀ ਰਾਮ ਕਹਿੰਦੇ ਹਨ, ਸ੍ਰੀ ਕ੍ਰਿਸ਼ਨ  
ਸੈਹੈਥੀ ਚਮਕਾਉਂਦਾ ਹੈ, ਸੁਦਰਸਨ ਚੱਕਰ ਚਲਾਉਂਦਾ ਹੈ, ਇਸ ਤਰ੍ਹਾਂ ਦਾ ਤੇਜਵੰਤੁ ਹੈ।  
ਸੂਰਮਿਆਂ ਦੇ ਲਹੁ ਨਾਲ ਰੰਗੇ ਬਸਤ੍ਰ (ਇਸ ਤਰ੍ਹਾਂ) ਸ਼ੋਭਾਇਮਾਨ ਹਨ ਮਾਨੇ ਵੱਡੇ ਸੰਤ ਹੋਲੀ  
ਖੇਡ ਕੇ ਸੁਸਤਾ ਰਹੇ ਹੋਣ। ੧੭੫੧।

ਵੈਰੀ ਯੋਧੇ ਕਾਨੁ ਤੋਂ ਡਰੇ ਨਹੀਂ ਹਨ, ਸਭ ਅਰੜਾ ਕੇ ਪੈ ਗਏ ਹਨ। ਕਵੀ ਸ਼ਿਆਮ  
ਕਹਿੰਦੇ ਹਨ, (ਉਹ) ਲੜਨ ਲਈ ਉਤਾਵਲੇ ਹਨ। ਰਣ-ਭੂਮੀ ਵਿਚ ਸੁਆਮੀ ਦੇ ਕਾਰਜ  
ਲਈ ਅਡੋਲ ਖੜੋਤੇ ਹਨ ਅਤੇ ਅਮੋਲ ਜਿੰਦਾਂ (ਕੁਰਬਾਨ ਕਰਦੇ ਹਨ)। (ਅਪਣੇ ਅਪਣੇ)  
ਦਲਾਂ ਵਿਚੋਂ ਕ੍ਰੋਧਿਤ ਹੋ ਕੇ ਨਿਕਲ ਕੇ ਯੁੱਧ ਕਰਦੇ ਹਨ। ਇਧਰ ਉਧਰ ਫਿਰਦੇ ਹਨ,  
ਜਿਤਣ ਦੀ ਉਮੀਦ ਕਰਦੇ ਹਨ। (ਉਹ) ਮਨ ਵਿਚ ਜ਼ਰਾ ਡਰ ਨਹੀਂ ਮੰਨਦੇ, ਰਜੇ ਦੇ  
ਪੱਕੇ ਭਗਤ ਹਨ। ਸ੍ਰੀ ਕ੍ਰਿਸ਼ਨ ਸੁਮੇਰ ਪਰਬਤ ਵਾਂਗ ਅਟਲ ਖੜੋਤੇ ਹਨ ਅਤੇ ਨੇੜੇ ਨੇੜੇ  
ਦੇ ਸੂਰਮੇ ਨਛੜ੍ਹਾਂ ਵਾਂਗ ਡਿਗਦੇ ਜਾਂਦੇ ਹਨ। ੧੭੫੨।

*ਸਵੈਯਾ*

ਇਸ ਤਰ੍ਹਾਂ ਇਧਰ ਸ੍ਰੀ ਕ੍ਰਿਸ਼ਨ ਘਿਰਿਆ ਹੋਇਆ ਹੈ ਅਤੇ ਉਧਰ ਬਲਦੇਵ ਕ੍ਰੋਧਿਤ  
ਹੋ ਕੇ ਯੋਧਿਆਂ ਨੂੰ ਮਾਰ ਰਿਹਾ ਹੈ; ਜੋ ਬਾਣ, ਕਮਾਨ, ਕ੍ਰਿਪਾਨ ਆਦਿ (ਸਸਤ੍ਰ) ਹੱਥ ਵਿਚ  
ਧਾਰਨ ਕੀਤੇ ਹੋਇਆਂ ਬਿਨਾਂ ਪ੍ਰਾਣਾਂ ਦੇ ਧਰਤੀ ਉਤੇ ਪਏ ਹਨ। ਹਲ ਨਾਲ ਅਨੇਕਾਂ ਵੈਰੀਆਂ  
ਨੂੰ ਟੋਟੇ ਟੋਟੇ ਕਰ ਦਿੱਤਾ ਹੈ। ਕਾਇਰ ਲੋਕ ਬੇਸੁਧ ਹੋ ਕੇ ਭਜੀ ਜਾ ਰਹੇ ਹਨ। ਬਲਦੇਵ ਯੁੱਧ  
ਵਿਚ ਜਿਤ ਗਿਆ ਹੈ ਅਤੇ ਵੈਰੀ ਭਜੀ ਜਾਂਦੇ ਹਨ, ਤਦ ਰਜੇ ਨੇ ਵੇਖਿਆ ਹੈ। ੧੭੫੩।

ਚਕੂਤ ਹੁਇ ਚਿਤ ਬੀਚ ਚਮੂ ਪਤਿ ਆਪੁਨੀ ਸੈਨ ਕਉ ਬੈਨ ਸੁਣਯੋ।  
ਭਾਜਤ ਜਾਤ ਕਹਾ ਰਨ ਤੇ ਭਟ ਜੁਧੁ ਨਿਦਾਨ ਸਮੇ ਅਬ ਆਯੋ।  
ਇਉ ਲਲਕਾਰ ਕਹਿਓ ਦਲ ਕੋ ਤਬ ਸ੍ਰਉਨ ਮੈ ਸਬਹੂੰ ਸੁਨਿ ਪਾਯੋ।  
ਸਸਤ੍ਰ ਸੰਭਾਰਿ ਫਿਰੇ ਤਬ ਹੀ ਅਤਿਓ ਕੋਪ ਭਰੇ ਹਠਿ ਜੁਧੁ ਮਚਾਯੋ। ੧੨੫੪।

ਬੀਰ ਬਡੇ ਰਨਧੀਰ ਸੋਊ ਜਬ ਆਵਤ ਸ੍ਰੀ ਜਦੁਬੀਰ ਨਿਹਾਰੇ।  
ਸ਼ਯਾਮ ਭਨੈ ਕਰਿ ਕੋਪ ਤਿਹੀ ਛਿਨ ਸਾਮੁਰੇ ਹੋਇ ਹਰਿ ਸਸਤ੍ਰ ਪ੍ਰਹਾਰੇ।  
ਏਕਨ ਕੇ ਕਰ ਕਾਟਿ ਦਏ ਇਕ ਮੁੰਡ ਬਿਨਾ ਕਰਿ ਭੂ ਪਰਿ ਡਾਰੇ।  
ਜੀਤ ਕੀ ਆਸ ਤਜੀ ਅਰਿ ਏਕ ਨਿਹਾਰ ਕੈ ਡਾਰਿ ਹਥਿਯਾਰ ਪਧਾਰੇ। ੧੨੫੫।

ਦੋਹਰਾ

ਜਬ ਹੀ ਅਤਿ ਦਲ ਭਜਿ ਗਯੋ ਤਬ ਨਿਪ ਕੀਓ ਉਪਾਇ।  
ਆਪਣ ਮੰਤ੍ਰੀ ਸੁਮਤਿ ਕਉ ਲੀਨੇ ਨਿਕਟ ਬੁਲਾਇ। ੧੨੫੬।  
ਦਾਦਸ ਛੂਹਣਿ ਸੈਨ ਅਬ ਲੈ ਧਾਵਹੁ ਤੁਮ ਸੰਗ।  
ਸਸਤ੍ਰ ਅਸਤ੍ਰ ਭੂਪਤਿ ਦਯੋ ਅਪੁਨੇ ਕਵਚ ਨਿਖੰਗ। ੧੨੫੭।

ਸੁਮਤਿ ਚਲਤ ਰਨ ਇਉ ਕਹਿਯੋ ਸੁਨੀਏ ਬਚਨ ਨਿਪਾਲ।  
ਹਰਿ ਹਲਧਰ ਕੇਤਕ ਬਲੀ ਕਰੋ ਕਾਲ ਕੋ ਕਾਲ। ੧੨੫੮।

ਚੌਪਈ

ਇਉ ਕਹਿ ਜਰਾਸੰਧ ਸਿਉ ਮੰਤ੍ਰੀ। ਸੰਗ ਲੀਏ ਤਿਹ ਅਧਿਕ ਬਜੰਤ੍ਰੀ।  
ਮਾਰੂ ਰਾਗ ਬਜਾਵਤ ਧਾਯੋ। ਦਾਦਸ ਛੂਹਣਿ ਲੈ ਦਲੁ ਆਯੋ। ੧੨੫੯।

ਦੋਹਰਾ

ਸੰਕਰਖਣ ਹਰਿ ਸੋ ਕਹਿਯੋ ਕਰੀਐ ਕਵਨ ਉਪਾਇ।  
ਸੁਮਤਿ ਮੰਤ੍ਰੀ ਦਲ ਪ੍ਰਬਲ ਲੈ ਰਨ ਮਧਿ ਪਹੁੰਚਿਯੋ ਆਇ। ੧੨੬੦।

ਸੌਰਠਾ

ਤਬ ਬੋਲਿਓ ਜਦੁਬੀਰ ਢੀਲ ਤਜੋ ਬਲਿ ਹਲਿ ਗਹੋ।  
ਰਹੀਯੋ ਤੁਮ ਮਸ ਤੀਰ ਆਗੈ ਪਾਛੈ ਜਾਹੁ ਜਿਨਿ। ੧੨੬੧।

ਸਵੈਯਾ

ਰਾਮ ਲੀਯੋ ਧਨੁ ਪਾਨਿ ਸੰਭਾਰਿ ਧਸਯੋ ਤਿਨ ਮੈ ਮਨਿ ਕੋਪੁ ਬਚਾਯੋ।  
ਬੀਰ ਅਨੇਕ ਹਨੇ ਤਿਹ ਠਉਰ ਘਨੋ ਅਰਿ ਸਿਉ ਤਬ ਜੁਧੁ ਮਚਾਯੋ।

ਚਿਤ ਵਿਚ ਹੈਰਾਨ ਹੋ ਕੇ ਸੈਨਾ ਪਤੀ ਨੇ ਆਪਣੀ ਸੈਨਾ ਨੂੰ ਬਚਨ ਸੁਣਇਆ  
ਕਿ ਹੋ ਯੋਧਿਓ! (ਤੁਸੀਂ) ਰਣ ਵਿਚੋਂ ਕਿਉ ਭਜੀ ਜਾ ਰਹੇ ਹੋ, ਯੁੱਧ ਦੇ ਅੰਤ ਦਾ ਸਮਾਂ  
ਤਾਂ ਹੁਣ ਆਇਆ ਹੈ। ਇਸ ਤਰ੍ਹਾਂ ਲਲਕਾਰ ਕੇ (ਜਦ) ਸੈਨਾ ਨੂੰ ਕਿਹਾ, ਤਦ ਸਾਰਿਆਂ  
ਨੇ ਕੰਨਾਂ ਨਾਲ ਸੁਣ ਲਿਆ ਅਤੇ ਸਸਤ੍ਰ ਸੰਭਾਲ ਕੇ ਉਸੇ ਵੇਲੇ ਪਰਤ ਪਏ। ਕ੍ਰੋਧ ਨਾਲ  
ਭਰੇ ਹੋਇਆਂ ਨੇ ਹਠ ਪੂਰਵਕ ਯੁੱਧ ਮਚਾਇਆ। ੧੨੫੮।

ਜੋ ਵੱਡੇ ਵੱਡੇ ਸੁਰਵੀਰ ਅਤੇ ਰਣਧੀਰ ਯੋਧੇ ਸਨ, (ਉਨ੍ਹਾਂ ਨੇ) ਜਦੋਂ ਸ੍ਰੀ ਕ੍ਰਿਸ਼ਨ  
ਨੂੰ ਆਉਂਦਿਆਂ ਵੇਖਿਆ। (ਕਵੀ) ਸਿਆਮ ਕਹਿੰਦੇ ਹਨ, ਉਸੇ ਛਿਣ ਕ੍ਰੋਧ ਕਰ ਕੇ ਅਤੇ  
ਸਾਹਮਣੇ ਹੋ ਕੇ (ਉਨ੍ਹਾਂ ਨੇ) ਸ੍ਰੀ ਕ੍ਰਿਸ਼ਨ ਉਤੇ ਵਾਰ ਕੀਤੇ ਹਨ। (ਸ੍ਰੀ ਕ੍ਰਿਸ਼ਨ ਨੇ) ਇਕਨਾਂ  
ਦੇ ਹੱਥ ਕਟ ਦਿੱਤੇ ਹਨ ਅਤੇ ਇਕਨਾਂ ਨੂੰ ਸਿਰ ਤੋਂ ਬਿਨਾ ਕਰ ਕੇ ਧਰਤੀ ਉਤੇ ਸੁਟ  
ਦਿੱਤਾ ਹੈ। (ਕਈਆਂ ਨੇ) ਜਿਤ ਦੀ ਆਸ ਛਡ ਦਿੱਤੀ ਹੈ ਅਤੇ ਕਈ ਇਕ (ਯੁੱਧ ਨੂੰ)  
ਵੇਖ ਕੇ ਹਥਿਆਰ ਸੁਟ ਕੇ ਖਿਸਕ ਗਏ ਹਨ। ੧੨੫੯।

ਦੋਹਰਾ

ਜਦੋਂ ਬਹੁਤ ਸਾਰਾ ਦਲ ਭਜ ਗਿਆ, ਤਦੋਂ ਰਾਜਾ (ਜਰਾਸੰਧ) ਨੇ ਉਪਾ ਕੀਤਾ।  
ਆਪਣੇ 'ਸੁਮਤਿ' (ਨਾਂ ਵਾਲੇ) ਮੰਤਰੀ ਨੂੰ ਕੋਲ ਬੁਲਾ ਲਿਆ। ੧੨੬੦।

(ਉਸ ਨੂੰ ਕਿਹਾ-- ਹੁਣ ਤੁਸੀਂ ਬਾਰ੍ਹਾਂ ਅਛੋਹਣੀ ਸੈਨਾ ਨਾਲ ਲੈ ਕੇ (ਯੁੱਧ-ਭੂਮੀ  
ਵਲ) ਪ੍ਰਸਥਾਨ ਕਰੋ। ਰਜੇ ਨੇ ਆਪਣੇ ਸਸਤ੍ਰ, ਅਸਤ੍ਰ ਅਤੇ ਕਵਚ ਤੇ ਭੱਥਾ ਦੇ  
ਦਿੱਤਾ। ੧੨੬੧।

ਯੁੱਧ ਨੂੰ ਜਾਂਦੇ ਹੋਇਆਂ ਸੁਮਤਿ (ਨਾਂ ਵਾਲੇ ਮੰਤਰੀ) ਨੇ ਇਉਂ ਕਿਹਾ--ਹੋ ਰਾਜਨ!  
(ਮੇਰਾ) ਬਚਨ ਸੁਣੋ। ਸ੍ਰੀ ਕ੍ਰਿਸ਼ਨ ਅਤੇ ਬਲਦੇਵ ਕਿਤਨੇ ਕੁ ਬਲਵਾਨ ਹਨ, (ਮੈਂ ਤਾਂ) ਕਾਲ  
ਦਾ ਵੀ ਕਾਲ ਲਿਆ ਦਿਆਂਗਾ। ੧੨੬੦।

ਚੌਪਈ

ਮੰਤਰੀ ਨੇ ਇਸ ਤਰ੍ਹਾਂ ਜਰਾਸੰਧ ਨੂੰ ਕਹਿ ਕੇ ਆਪਣੈ ਨਾਲ ਬਹੁਤ ਸਾਰੇ ਵਜੰਤ੍ਰੀ  
ਲੈ ਲਏ। (ਉਹ) ਮਾਰੂ ਰਾਗ ਵਜਾਉਂਦਾ ਹੋਇਆ ਹਮਲਾਵਰ ਹੋਇਆ ਅਤੇ ਬਾਰ੍ਹਾਂ  
ਅਛੋਹਣੀਆਂ ਦਲ ਨਾਲ ਲੈ ਕੇ ਆਇਆ। ੧੨੬੦।

ਦੋਹਰਾ

ਬਲਰਾਮ ਨੇ ਕ੍ਰਿਸ਼ਨ ਨੂੰ ਕਿਹਾ-- (ਦਸੋ) ਹੁਣ ਕੀ ਉਪਾ ਕਰੀਏ? ਸੁਮਤਿ ਮੰਤਰੀ  
ਪ੍ਰਬਲ ਦਲ ਲੈ ਕੇ ਯੁੱਧ-ਭੂਮੀ ਵਿਚ ਪਹੁੰਚ ਗਿਆ ਹੈ। ੧੨੬੦।

ਸੌਰਠਾ

ਤਦ ਕਿਸ਼ਨ ਨੇ ਕਿਹਾ--ਹੋ ਬਲਰਾਮ! ਢਿਲ ਨੂੰ ਛਡ ਕੇ ਹਲ ਨੂੰ ਧਾਰਨ ਕਰ।  
ਮੇਰੇ ਨੌਜੇ ਰਹੀਂ, ਅਗੇ ਪਿਛੇ ਨ ਜਾਈ। ੧੨੬੧।

ਸਵੈਯਾ

ਬਲਰਾਮ ਹੱਥ ਵਿਚ ਧਨੁਸ ਧਾਰਨ ਕਰ ਕੇ ਅਤੇ ਕ੍ਰੋਧਿਓ ਹੋ ਕੇ ਉਨ੍ਹਾਂ ਵਿਚ ਜਾ  
ਵਤਿਆ। ਉਸ ਥਾਂ ਤੇ ਅਨੇਕ ਵੀਰ ਯੋਧੇ ਮਾਰ ਦਿੱਤੇ ਹਨ ਅਤੇ ਉਸ ਵੇਲੇ ਵੈਰੀ ਨਾਲ  
ਘੋ ਯੁੱਧ ਮਚਾਇਆ ਹੈ। ਜੇ ਕੋਈ ਬਲਰਾਮ ਨਾਲ ਆ ਕੇ ਲੜਿਆ ਹੈ, ਉਸ ਨੂੰ ਅਤਿ

ਜੋ ਕੋਊ ਆਇ ਭਿਰਿਯੋ ਬਲਿ ਸਿਉ ਅਤਿ ਹੀ ਸੋਊ ਘਾਇਨ ਕੇ ਸੰਗ ਘਾਯੋ।  
ਮੂਰਛ ਭੂਮਿ ਗਿਰੇ ਭਟ ਭੂਮਿ ਰਹੇ ਰਨ ਮੈ ਤਿਹਾ ਸਾਮੁਰੇ ਧਾਯੋ। ੧੨੯੨।

ਕਾਨੂ ਕਮਾਨ ਲੀਏ ਕਰ ਮੈ ਰਨ ਮੈ ਜਬ ਕੇਹਰਿ ਜਿਉ ਭਭਕਾਰੇ।  
ਕੋ ਪ੍ਰਗਟਿਓ ਭਟ ਐਸੇ ਬਲੀ ਜਗਿ ਧੀਰ ਧਰੇ ਹਰਿ ਸੋ ਰਨ ਪਾਰੇ।  
ਅਉਰ ਸੁ ਕਉਨ ਤਿਹੁੰ ਪੂਰ ਮੈ ਬਲਿ ਸ੍ਰਗਮ ਸਿਉ ਬੈਰ ਕੋ ਭਉ ਬਿਚਾਰੇ।  
ਜੋ ਹਨ ਕੈ ਕੋਊ ਜੁਪੁ ਕਰੈ ਸੁ ਮਰੈ ਪਲ ਮੈ ਜਮ ਲੋਕਿ ਸਿਧਾਰੇ। ੧੨੯੩।

ਜਬ ਜੁਧੁ ਕੋ ਸ੍ਰਗਮ ਜੂ ਰਾਮ ਚੜੇ ਤਬ ਕਉਨ ਬਲੀ ਰਨ ਧੀਰ ਧਰੈ।  
ਜੋਊ ਚਉਹਾ ਲੋਕਨ ਕੋ ਪ੍ਰਤਿਪਾਲ ਨਿਗਾਲ ਸੁ ਬਾਲਕ ਜਾਨਿ ਲਾਰੈ।  
ਜਿਹ ਨਾਮ ਪ੍ਰਤਾਪ ਤੇ ਪਾਪ ਟਰੈ ਤਿਹ ਕੋ ਰਨ ਭੀਤਰ ਕਉਨ ਹਰੈ।  
ਮਿਲਿ ਆਪਸਿ ਮੈ ਸਬ ਲੋਕ ਕਹੈ ਰਿਪੁ ਸੰਧਿ ਜਰਾ ਬਿਨੁ ਆਈ ਮਰੈ। ੧੨੯੪।

#### ਸੋਰਠਾ

ਇਤ ਏ ਕਰਤ ਬਿਚਾਰਿ ਸੁਭਟ ਲੋਕ ਨਿਪੁ ਕਟਕ ਮੈ।  
ਉਤ ਬਲਿ ਸਸਤ੍ਰ ਸੰਭਾਰਿ ਧਾਇ ਪਰਿਓ ਨਾਹਿਨ ਡਰਿਯੋ। ੧੨੯੫।

#### ਸਵੈਯਾ

ਮੁਸਲ ਲੈ ਮੁਸਲੀ ਕਰ ਮੈ ਅਰਿ ਕੋ ਪਲ ਮੈ ਦਲ ਪੁੰਜ ਹਰਿਓ ਹੈ।  
ਬੀਰ ਪਰੇ ਧਰਨੀ ਪਰ ਘਾਇਲ ਸ੍ਰਉਨਤ ਸਿਉ ਤਨ ਤਾਹਿ ਭਰਿਓ ਹੈ।  
ਤਾ ਛਾਥਿ ਕੋ ਜਸੁ ਉਚ ਮਹਾ ਮਨ ਬੀਚ ਬਿਚਾਰ ਕੈ ਸ੍ਰਗਮ ਕਰਿਓ ਹੈ।  
ਮਾਨਹੁ ਦੇਖਨ ਕਉ ਰਨ ਕਉਤੁਕ ਕ੍ਰੋਧ ਭਿਆਨਕ ਰੂਪ ਧਰਿਓ ਹੈ। ੧੨੯੬।

ਇਤ ਓਰ ਹਲਾਯੁ ਜੁਧੁ ਕਰੈ ਉਤ ਸ੍ਰੀ ਗਰਤਧੁਜ ਕੋਪ ਭਰਿਓ ਹੈ।  
ਸਸਤ੍ਰ ਸੰਭਾਰਿ ਮੁਰਾਰਿ ਤਬੈ ਅਰਿ ਸੈਨ ਕੇ ਭੀਤਰ ਜਾਇ ਅਰਿਓ ਹੈ।  
ਮਾਰਿ ਬਿਦਾਰ ਦਏ ਦਲ ਕਉ ਰਨ ਯਾ ਬਿਧਿ ਚਿੜ੍ਹ ਬਚਿੜ੍ਹ ਕਰਿਓ ਹੈ।  
ਬਾਜ ਪੈ ਬਾਜ ਰਥੀ ਰਥ ਪੈ ਗਜ ਪੈ ਗਜ ਸ਼ੁਰ ਪੈ ਸ਼ੁਰ ਪਰਿਓ ਹੈ। ੧੨੯੭।

ਏਕ ਕਟੇ ਅਧ ਬੀਚਹੁੰ ਤੇ ਭਟ ਏਕਨ ਕੇ ਸਿਰ ਕਾਟ ਗਿਰਾਏ।  
ਏਕ ਕੀਏ ਬਿਰਥੀ ਤਬ ਹੀ ਗਿਰ ਭੂਮਿ ਪਰੇ ਸੰਗਿ ਬਾਨਨ ਘਾਏ।  
ਏਕ ਕੀਏ ਕਰ ਹੀਨ ਬਲੀ ਪਗ ਹੀਨ ਕਿਤੇ ਗਨਤੀ ਨਹਿ ਆਏ।  
ਸ੍ਰਗਮ ਭਨੈ ਕਿਨ ਹੂੰ ਨਹੀ ਧੀਰ ਧਰਿਓ ਤਬ ਹੀ ਰਨ ਛਾਡ ਪਰਾਏ। ੧੨੯੮।

ਅਧਿਕ ਘਾਇਆਂ ਨਾਲ ਘਾਇਲ ਕਰ ਦਿੱਤਾ ਹੈ। ਘੁੰਮੇਰੀਆਂ ਖਾ ਕੇ ਅਤੇ ਮੂਰਛਿਓ ਹੋ ਕੇ ਯੋਧੇ ਧਰਤੀ ਉਤੇ ਡਿਗ ਪਏ ਹਨ ਅਤੇ (ਜੋ) ਰਣ ਵਿਚ ਰਹਿ ਗਏ ਹਨ (ਉਹ ਬਲਰਾਮ ਦੇ) ਸਾਹਮਣੇ ਭਜ ਕੇ ਆਏ ਹਨ। ੧੨੯੯।

ਸ੍ਰੀ ਕ੍ਰਿਸ਼ਨ ਹੱਥ ਵਿਚ ਕਮਾਨ ਲੈ ਕੇ ਜਦ ਸ਼ੇਰ ਵਾਂਗ ਭਬਕ ਮਾਰਦਾ ਹੈ, (ਤਦ) ਕਿਹੜਾ ਅਜਿਹਾ ਬਲੀ ਸੁਰਮਾ ਜਗਤ ਵਿਚ ਪ੍ਰਗਟ ਹੋਇਆ ਹੈ, (ਜੋ) ਧੀਰਜ ਧਾਰਨ ਕਰ ਕੇ ਸ੍ਰੀ ਕ੍ਰਿਸ਼ਨ ਨਾਲ ਯੁੱਧ ਮਚਾਏ। ਹੋਰ ਕੌਣ ਹੈ ਤਿੰਨਾਂ ਲੋਕਾਂ ਵਿਚ (ਜੋ) ਕ੍ਰਿਸ਼ਨ ਅਤੇ ਬਲਰਾਮ ਨਾਲ ਵੈਰ ਦੇ ਭਾਵ ਨੂੰ ਵਿਚਾਰੇ। ਜੋ ਕੋਈ ਹਠ ਪੂਰਵਕ ਯੁੱਧ ਕਰੇਗਾ, ਉਹ ਪਲ ਵਿਚ ਮਰ ਕੇ ਯਮ ਲੋਕ ਚਲਾ ਜਾਏਗਾ। ੧੨੯੩।

ਜਦ ਸ੍ਰੀ ਕ੍ਰਿਸ਼ਨ ਅਤੇ ਬਲਰਾਮ ਯੁੱਧ ਲਈ ਪ੍ਰਸਥਾਨ ਕਰਦੇ ਹਨ ਤਦ ਕੌਣ ਅਜਿਹਾ ਸੁਰਮਾ ਹੈ ਜੋ ਰਣ ਵਿਚ ਧੀਰਜ ਧਾਰਨ ਕਰ ਸਕਦਾ ਹੈ। ਜੋ ਚੌਂਦਾਂ ਲੋਕਾਂ ਦੀ ਪਾਲਨਾ ਕਰਨ ਵਾਲਾ ਹੈ, ਉਸ ਨੂੰ ਬਾਲਕ ਜਾਣ ਕੇ ਰਾਜੇ ਯੁੱਧ ਕਰਦੇ ਹਨ। ਜਿਸ ਦੇ ਨਾਮ ਦੇ ਪ੍ਰਤਾਪ ਨਾਲ ਪਾਪ ਮਿਟ ਜਾਂਦੇ ਹਨ, ਉਸ ਨੂੰ ਰਣ ਵਿਚ ਕੌਣ ਹਰਾ ਸਕਦਾ ਹੈ। ਆਪਸ ਵਿਚ ਮਿਲ ਕੇ ਸਾਰੇ ਲੋਕ ਕਹਿੰਦੇ ਹਨ ਕਿ ਵੈਰੀ ਜਗਾਸੰਧ ਬਿਨਾ (ਮੌਤ ਦੇ) ਆਇਆਂ ਹੀ ਮਰ ਜਾਏਗਾ। ੧੨੯੪।

#### ਸੋਰਠਾ

ਇਧਰ ਰਾਜੇ ਦੀ ਸੈਨਾ ਵਿਚ ਸੂਰਵੀਰ ਲੋਕ ਇਹ ਵਿਚਾਰ ਕਰਦੇ ਹਨ, ਉਧਰ ਬਲਰਾਮ ਸਸਤ੍ਰ ਸੰਭਾਲ ਕੇ ਅਤੇ ਧਾਵਾ ਕਰਕੇ ਪੈ ਗਿਆ ਹੈ, (ਜ਼ਰਾ ਜਿੰਨਾ ਵੀ) ਡਰਿਆ ਨਹੀਂ ਹੈ। ੧੨੯੫।

#### ਸਵੈਯਾ

ਬਲਰਾਮ ਨੇ ਹੱਥ ਵਿਚ ਮੁਸਲ ਲੈ ਕੇ ਵੈਰੀ ਦੇ ਦਲਾਂ ਦੇ ਸਮੂਹ ਨੂੰ ਪਲ ਵਿਚ ਨਸ਼ਟ ਕਰ ਦਿੱਤਾ ਹੈ। ਯੋਧੇ ਧਰਤੀ ਉਤੇ ਘਾਇਲ ਹੋਏ ਪਏ ਹਨ ਅਤੇ ਉਨ੍ਹਾਂ ਦੇ ਸ਼ਰੀਰ ਲਹੂ ਨਾਲ ਲਿਖੜੇ ਹੋਏ ਹਨ। ਉਨ੍ਹਾਂ ਦੀ ਸੋਭਾ ਦੇ ਮਹਾਨ ਯਸ ਨੂੰ ਮਨ ਵਿਚ ਵਿਚਾਰ ਕੇ (ਕਵੀ) ਸ਼ਿਆਮ (ਇਸ ਤਰ੍ਹਾਂ) ਵਰਣਨ ਕਰਦੇ ਹਨ, ਮਾਨੋ ਯੁੱਧ ਦੇ ਕੌਤਕ ਨੂੰ ਵੇਖਣ ਲਈ ਕ੍ਰੋਧ ਨੇ ਭਿਆਨਕ ਰੂਪ ਧਾਰਨ ਕੀਤਾ ਹੋਵੇ। ੧੨੯੬।

ਇਧਰੋਂ ਬਲਰਾਮ ਯੁੱਧ ਕਰਦਾ ਹੈ, ਉਧਰ ਸ੍ਰੀ ਕ੍ਰਿਸ਼ਨ ਕ੍ਰੋਧ ਨਾਲ ਭਰੇ ਹੋਏ ਹਨ। ਉਸੇ ਵੇਲੇ ਸ੍ਰੀ ਕ੍ਰਿਸ਼ਨ ਸਸਤ੍ਰ ਸੰਭਾਲ ਕੇ ਵੈਰੀ ਦੀ ਸੈਨਾ ਵਿਚ ਜਾ ਡਟੇ ਹਨ ਅਤੇ ਵੈਰੀ ਦਲ ਨੂੰ ਮਾਰ ਕੇ ਨਸ਼ਟ ਕਰ ਦਿੱਤਾ ਹੈ। ਯੁੱਧ ਇਸ ਢੰਗ (ਨਾਲ ਕੀਤਾ ਹੈ ਕਿ ਯੁੱਧ ਦੀ) ਵਿਚਿੜ੍ਹ ਤਸਵੀਰਕਸੀ ਕਰ ਦਿੱਤੀ ਹੈ। ਘੋੜੇ ਉਤੇ ਘੋੜਾ, ਰਥ ਉਤੇ ਰਥ ਅਤੇ ਹਾਥੀ ਉਤੇ ਹਾਥੀ ਅਤੇ ਸਵਾਰ ਉਤੇ ਸਵਾਰ ਡਿਗਿਆ ਪਿਆ ਹੈ। ੧੨੯੭।

ਇਕ (ਸੂਰਮੇ) ਅੱਧ ਵਿਚਾਲਿਓ ਕਟੇ ਹੋਏ ਹਨ ਅਤੇ ਇਕਨਾਂ ਯੋਧਿਆਂ ਦੇ ਸਿਰ ਕਟ ਕੇ ਸੁਟੇ ਹੋਏ ਹਨ। ਇਕਨਾਂ ਨੂੰ ਉਸੇ ਵੇਲੇ ਰਥ-ਹੀਨ ਕਰ ਦਿੱਤਾ ਹੈ ਅਤੇ ਬਾਣ ਨਾਲ ਘਾਇਲ ਕੀਤੇ ਹੋਏ ਧਰਤੀ ਉਤੇ ਡਿਗ ਪਏ ਹਨ। ਇਕਨਾਂ ਸੂਰਮਿਆਂ ਨੂੰ ਹੱਥ ਤੋਂ ਵਾਂਝਿਆਂ ਕਰ ਦਿੱਤਾ ਹੈ ਅਤੇ ਕਿਤਨੇ ਹੀ ਪੈਰਾਂ ਤੋਂ ਹੀਨ (ਕਰ ਦਿੱਤੇ ਹਨ, ਜਿੰਨਾਂ ਦੀ) ਗਿਣਤੀ ਨਹੀਂ ਕੀਤੀ ਜਾ ਸਕਦੀ। (ਕਵੀ) ਸ਼ਿਆਮ ਕਹਿੰਦੇ ਹਨ, ਕਿਸੇ ਨੇ ਵੀ ਧੀਰਜ ਧਾਰਨ ਨਹੀਂ ਕੀਤਾ ਹੋਇਆ ਅਤੇ ਤਦੋਂ ਸਾਰੇ ਰਣ-ਭੂਮੀ ਨੂੰ ਛਡ ਕੇ ਭਜ ਚਲੇ ਹਨ। ੧੨੯੮।

ਜਾ ਦਲ ਜੀਤ ਲਯੋ ਸਿਗਰੇ ਜਗੁ ਅਉਰ ਕੁਝੂ ਰਨ ਤੇ ਨਹੀ ਹਾਰਿਓ।  
ਇੰਦ੍ਰ ਸੇ ਭੂਪ ਅਨੇਕ ਮਿਲੇ ਤਿਨ ਤੇ ਕਬ ਹੂ ਨਹੀ ਜਾ ਪਗੁ ਟਾਰਿਓ।  
ਸੋ ਘਨਿ ਸ੍ਯਾਮ ਭਜਾਇ ਦੀਯੋ ਪਲ ਸੈ ਨ ਕਿਨੂ ਧਨੁ ਬਾਨ ਸੰਭਾਰਿਓ।  
ਦੇਵ ਅਦੇਵ ਕਰੈ ਉਪਮਾ ਇਮ ਸ੍ਰੀ ਜਦੁਬੀਰ ਬੜੋ ਰਨ ਪਾਰਿਓ। ੧੨੬੯।

## ਦੋਹਰਾ

ਛੂ ਅਛੂਹਣੀ ਸੈਨ ਰਨਿ ਚਈ ਸ੍ਯਾਮ ਜਬ ਘਾਇ।  
ਮੰਤ੍ਰੀ ਸੁਮਤਿ ਸਮੇਤ ਦਲੁ ਕੋਪ ਪਰਿਓ ਅਰਰਾਇ। ੧੨੭੦।

## ਸਵੈਧਾ

ਧਾਇ ਪਰੇ ਕਰਿ ਕੋਪ ਤਬੈ ਭਟ ਦੈ ਮੁਖ ਢਾਲ ਲਏ ਕਰਵਾਰੈ।  
ਸਾਮ੍ਰਾਹੇ ਆਇ ਹਠੀ ਹਠਿ ਸਿਉ ਘਨਿ ਸ੍ਯਾਮ ਕਹ ਇਹ ਭਾਤਿ ਹਕਾਰੈ।  
ਮੂਸਲ ਚ੍ਰਕੁ ਗਦਾ ਗਹਿ ਕੈ ਸੁ ਹਤੈ ਹਰਿ ਕੌਚ ਉਠੈ ਚਿਨਗਾਰੈ।  
ਮਾਨੋ ਲੁਹਾਰ ਲੀਏ ਘਨ ਹਾਥਨ ਲੋਹ ਕਰੇਚੇ ਕੋ ਕਾਮ ਸਵਾਰੈ। ੧੨੭੧।

ਤਉ ਲਗ ਹੀ ਬਰਮਾਕ੍ਰਿਤ ਉਧਵ ਆਏ ਹੈ ਸ੍ਯਾਮ ਸਹਾਇ ਕੇ ਕਾਰਨਾ।  
ਅਉਰ ਅਕੂਰ ਲਏ ਸੰਗ ਜਾਦਵ ਧਾਇ ਪਰਿਓ ਅਰ ਬੀਰ ਬਿਦਾਰਨਾ।  
ਸਸਤ੍ਰ ਸੰਭਾਰਿ ਸਭੈ ਅਪੁਨੇ ਕਬਿ ਸ੍ਯਾਮ ਕਹੈ ਮੁਖ ਸਾਰਿ ਉਚਾਰਨਾ।  
ਓਰ ਦੁਹੂ ਅਤਿ ਜੁਧੁ ਭਯੋ ਸੁ ਗਦਾ ਬਰਛੀ ਕਰਵਾਰਿ ਕਟਾਰਨਾ। ੧੨੭੨।

ਆਵਤ ਹੀ ਬਰਮਾਕ੍ਰਿਤ ਜੂ ਅਰਿ ਸੈਨਹੁ ਤੇ ਸੁ ਘਨੇ ਭਟ ਕੂਟੇ।  
ਏਕ ਪਰੇ ਬਿਬ ਖੰਡ ਤਰੀ ਅਰਿ ਏਕ ਗਿਰੇ ਧਰ ਪੈ ਸਿਰ ਛੂਟੇ।  
ਏਕ ਮਹਾ ਬਲਵਾਨ ਕਮਾਨਨ ਤਾਨਿ ਚਲਾਵਤ ਇਉ ਸਰ ਛੂਟੇ।  
ਕਾਜ ਬਸੇਰੇ ਕੇ ਰੈਨ ਸਮੇ ਮਧਿਆਨ ਮਨੋ ਤਰੁ ਪੈ ਖਗ ਟੂਟੇ। ੧੨੭੩।

ਏਕ ਕਬੰਧ ਲੀਏ ਕਰਵਾਰਿ ਫਿਚੈ ਰਨ ਭੂਮਿ ਕੇ ਭੀਤਰ ਡੋਲਤ।  
ਧਾਇ ਪਰੈ ਤਿਹ ਓਰ ਬਲੀ ਭਟ ਜੋ ਤਿਹ ਕੋ ਲਲਕਾਰ ਕੈ ਬੋਲਤ।  
ਏਕ ਪਰੇ ਗਿਰ ਪਾਇ ਕਟੇ ਉਠਥੇ ਕਹੁ ਬਾਹਨ ਕੋ ਬਲੁ ਤੋਲਤ।  
ਏਕ ਕਟੀ ਭੁਜ ਯੌ ਤਰਫੈ ਜਲ ਹੀਨ ਜਿਉ ਮੀਨ ਪਰਿਓ ਝਕੜੋਲਤ। ੧੨੭੪।

ਏਕ ਕਬੰਧ ਬਿਨਾ ਹਥਿਆਰਨ ਰਾਮ ਕਹੈ ਰਨ ਮਧਿ ਦਉਰੈ।  
ਸੁੰਡਨ ਤੇ ਗਜ ਰਾਜਨ ਕੋ ਗਹਿ ਕੈ ਕਰਿ ਕੈ ਬਲ ਸੋ ਝਕੜੋਰੈ।  
ਭੂਮਿ ਗਿਰੇ ਮ੍ਰਿਤ ਅਸੂਨ ਕੀ ਚੁਹੂ ਹਾਥਨ ਸੋ ਗਹਿ ਗ੍ਰੀਵ ਮਰੋਰੈ।  
ਸੁੰਦਰਨ ਕੇ ਅਸਵਾਰਨ ਕੇ ਸਿਰ ਏਕ ਚਪੇਟ ਹੀ ਕੇ ਸੰਗ ਤੋਰੈ। ੧੨੭੫।

ਜਿਸ ਨੇ ਸਾਰੇ ਜਗਤ ਦੀਆਂ ਸੈਨਾਵਾਂ ਜਿਤ ਲਈਆਂ ਸਨ ਅਤੇ ਕਦੇ ਵੀ ਰਣ ਵਿਚ ਹਾਰਿਆ ਨਹੀਂ ਸੀ, ਉਸ ਨਾਲ ਇੰਦਰ ਵਰਗੇ ਅਨੇਕਾਂ ਰਾਜੇ ਮਿਲ ਕੇ (ਯੁੱਧ ਕਰਦੇ ਸਨ), ਜਿਨ੍ਹਾਂ ਨੇ ਕਦੇ ਕਦਮ ਪਿਛੇ ਨਹੀਂ ਹਟਾਏ ਸਨ। ਉਨ੍ਹਾਂ ਨੂੰ ਸ੍ਰੀ ਕ੍ਰਿਸ਼ਨ ਨੇ ਪਲ ਵਿਚ ਭਜਾ ਦਿੱਤਾ ਹੈ ਅਤੇ ਕਿਸੇ ਨੇ ਵੀ ਧਨੁਸ ਬਾਣ ਨੂੰ ਨਹੀਂ ਸੰਭਾਲਿਆ ਹੈ। ਸ੍ਰੀ ਕ੍ਰਿਸ਼ਨ ਨੇ ਇਸ ਤਰ੍ਹਾਂ ਦਾ ਵੱਡਾ ਯੁੱਧ ਮਚਾਇਆ ਹੈ ਕਿ ਦੇਵਤੇ ਅਤੇ ਦੈਤਾਂ (ਦੋਵੇਂ) ਉਪਮਾ ਕਰਦੇ ਹਨ। ੧੨੬੯।

## ਦੋਹਰਾ

ਜਦ ਸ੍ਰੀ ਕ੍ਰਿਸ਼ਨ ਨੇ ਦੋ ਅਛੋਹਣੀ ਸੈਨਾ ਰਣ ਵਿਚ ਮਾਰ ਦਿੱਤੀ, (ਤਦ) ਸੁਮਤਿ ਮੰਤਰੀ ਦਲ ਸਮੇਤ ਕ੍ਰੋਧ ਕਰ ਕੇ ਅਰੜਾ ਕੇ ਪੈ ਗਿਆ। ੧੨੭੦।

## ਸਵੈਧਾ

ਉਸ ਵੇਲੇ ਯੋਧੇ ਕ੍ਰੋਧ ਕਰ ਕੇ ਪੈ ਗਏ (ਜਿਨ੍ਹਾਂ ਨੇ) ਮੂੰਹ ਉਤੇ ਢਾਲਾਂ ਅਤੇ ਹੱਥ ਵਿਚ ਤਲਵਾਰਾਂ ਲਈਆਂ ਹੋਈਆਂ ਸਨ। ਹਠੀ ਸੂਰਮੇ ਹਠ ਪੂਰਵਕ ਸਾਹਮਣਿਓਂ ਆ ਗਏ ਹਨ ਅਤੇ (ਮੂੰਹ ਤੋਂ) ਇਸ ਤਰ੍ਹਾਂ ਬੋਲਦੇ ਹਨ--‘ਕ੍ਰਿਸ਼ਨ ਕਿਥੇ ਹੈ?’। ਮੂਸਲ, ਚੱਕਰ ਅਤੇ ਗਦਾ ਫੜ ਕੇ ਸ੍ਰੀ ਕ੍ਰਿਸ਼ਨ ਦੇ ਕਵਚ ਉਤੇ ਮਾਰਦੇ ਹਨ (ਅਤੇ ਉਸ ਵਿਚੋਂ) ਚਿਣਗਾਂ ਨਿਕਲਦੀਆਂ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਲੁਹਾਰ ਹੱਥ ਵਿਚ ਵਦਾਨ ਲੈ ਕੇ ਕਠੋਰ ਲੋਹੇ ਨੂੰ ਕੰਮ ਲਈ ਸੰਵਾਰ ਰਹੇ ਹਨ। ੧੨੭੧।

ਉਦੋਂ ਤਕ ਬਰਮਾਕ੍ਰਿਤ ਅਤੇ ਉਧਵ ਸ੍ਰੀ ਕ੍ਰਿਸ਼ਨ ਦੀ ਸਹਾਇਤਾ ਲਈ ਆ ਗਏ ਹਨ ਅਤੇ ਅਕੂਰ ਹੋਰ ਯਾਦਵਾਂ ਨੂੰ ਨਾਲ ਲੈ ਕੇ ਵੈਕੀਆਂ ਨੂੰ ਨਸ਼ਟ ਕਰਨ ਲਈ ਧਾ ਕੇ ਪੈ ਗਿਆ ਹੈ। ਕਵੀ ਸ਼ਿਆਮ ਕਹਿੰਦੇ ਹਨ, ਸਾਰੇ ਸੂਰਮੇ ਆਪਣੇ ਸਸਤ੍ਰ ਸੰਭਾਲ ਕੇ ਮੂੰਹ ਤੋਂ ਮਾਰੋ-ਮਾਰੋ ਪੁਕਾਰਦੇ ਹਨ। ਦੋਹਾਂ ਪਾਸਿਆਂ ਤੋਂ ਗਦਾ, ਬਰਛੀ, ਤਲਵਾਰ ਅਤੇ ਕਟਾਰ (ਆਦਿ ਸਸਤ੍ਰਾਂ) ਦਾ ਤਕੜਾ ਯੁੱਧ ਹੋਇਆ ਹੈ। ੧੨੭੨।

ਬਰਮਾਕ੍ਰਿਤ ਜੀ ਨੇ ਆਉਂਦਿਆਂ ਹੀ ਵੈਕੀ ਦੀ ਸੈਨਾ ਦੇ ਬਹੁਤ ਸਾਰੇ ਯੋਧੇ ਕੁਟ ਸੁਟੇ ਹਨ। ਇਕ ਤਾਂ ਦੋ ਟੋਟੇ ਹੋਏ ਉਥੇ ਛਿਗੇ ਪਏ ਹਨ ਅਤੇ ਇਕ ਛੁਟੇ ਹੋਏ ਸਿਰਾਂ ਨਾਲ ਧਰਤੀ ਉਤੇ ਛਿਗੇ ਪਏ ਹਨ। ਇਕ ਮਹਾ ਬਲਵਾਨ ਕਮਾਨਾਂ ਨੂੰ ਕਸ ਕੇ ਚਲਾਉਂਦੇ ਹਨ ਅਤੇ ਇਸ ਤਰ੍ਹਾਂ ਬਾਣ ਛੁਟਦੇ ਹਨ, ਮਾਨੋ ਰੈਣ ਬਸੇਰੇ ਲਈ ਪੰਛੀ ਆਕਾਸ਼ (‘ਮਧਿਆਨ’) ਤੋਂ ਬਿਛ ਉਤੇ ਟੁਟ ਕੇ ਪੈ ਗਏ ਹੋਣ। ੧੨੭੩।

ਇਕਾਂ ਦੇ ਧੜ (ਹੱਥ ਵਿਚ) ਤਲਵਾਰਾਂ ਲੈ ਕੇ ਰਣ-ਭੂਮੀ ਵਿਚ ਭਜੇ ਫਿਰਦੇ ਹਨ। ਜੋ ਕੋਈ ਉਨ੍ਹਾਂ ਨੂੰ ਲਲਕਾਰਾ ਮਾਰ ਕੇ ਬੋਲਦਾ ਹੈ (ਤਾਂ) ਉਹ ਬਲਵਾਨ ਯੋਧੇ ਉਸ ਵਲ ਟੁਟ ਕੇ ਪੈ ਜਾਂਦੇ ਹਨ। ਇਕ ਪੈਰ ਕਟੇ ਜਾਣ ਕਰ ਕੇ ਛਿਗੇ ਪਏ ਹਨ ਅਤੇ ਉਠਣ ਲਈ ਬਾਂਹਵਾਂ ਦਾ ਜ਼ੋਰ ਲਗਾਉਂਦੇ ਹਨ। ਇਕ (ਥਾਂ ਉਤੇ) ਕਟੀ ਹੋਈ ਬਾਂਹ ਇੰਜ ਤੜਦ ਰਹੀ ਹੈ ਜਿਵੇਂ ਜਲ ਤੋਂ ਬਿਨਾ (ਨਿਰੇ ਚਿਕਤ ਨੂੰ) ਮੱਛਲੀ ਰਿਤਕਦੀ ਹੈ। ੧੨੭੪।

(ਕਵੀ) ਰਾਮ ਕਹਿੰਦੇ ਹਨ, ਇਕ ਧੜ ਬਿਨਾ ਹਥਿਆਰਾਂ ਦੇ ਰਣ-ਖੇਤਰ ਵਿਚ ਦੌੜੀ ਫਿਰਦੇ ਹਨ। ਸੰਡਾਂ ਤੋਂ ਵੱਡੇ ਹਾਥੀਆਂ ਨੂੰ ਪਕੜ ਕੇ ਹੱਥਾਂ ਦੇ ਜ਼ੋਰ ਨਾਲ ਤਕ਼ਕੜ ਦਿੰਦੇ ਹਨ। ਧਰਤੀ ਉਤੇ ਮਾਰੇ ਪਏ ਘੋੜਿਆਂ ਦੀਆਂ ਗਰਦਨਾਂ ਨੂੰ ਦੋਹਾਂ ਹੱਥਾਂ ਨਾਲ ਮਰੋੜ ਦਿੰਦੇ ਹਨ। ਰਥਾਂ ਦੇ ਸਵਾਰਾਂ ਦੇ ਸਿਰਾਂ ਨੂੰ ਇਕੋ ਹੀ ਚੇਪੇੜ ਨਾਲ ਤੋੜ ਦਿੰਦੇ ਹਨ। ੧੨੭੫।

ਕੂਦਤ ਹੈ ਰਨ ਮੈਂ ਭਟ ਏਕ ਕੁਲਾਚਨ ਦੈ ਕਰਿ ਜੁਧੁ ਕਰੈ।  
 ਇਕ ਬਾਨ ਕਮਾਨ ਕ੍ਰਿਪਾਨਨ ਤੇ ਕਬਿ ਰਾਮ ਕਰੈ ਨ ਰਤੀ ਕੁ ਡਰੈ।  
 ਇਕ ਕਾਇਰ ਤ੍ਰਾਸ ਬਚਾਇ ਚਿਤੈ ਰਨ ਭੂਮਿ ਹੁੰ ਤੇ ਤਜ ਸਸਤ੍ਰ ਟਰੈ।  
 ਇਕ ਲਾਜ ਭਰੇ ਪੁਨਿ ਆਇ ਅਰੈ ਲਰਿ ਕੈ ਮਰ ਕੈ ਗਿਰਿ ਭੂਮਿ ਪਰੈ। ੧੨੨੯।

ਬਿਜ ਭੁਖਨ ਚਕ੍ਰ ਸੰਭਾਰਤ ਹੀ ਤਬ ਹੀ ਦਲੁ ਬੈਰਨ ਕੇ ਧਸਿ ਕੈ।  
 ਬਿਨੁ ਪ੍ਰਾਨ ਕੀਏ ਬਲਵਾਨ ਘਨੇ ਕਬਿ ਸ਼ਯਾਮ ਭਨੈ ਸੁ ਕਛੁ ਹਸਿ ਕੈ।  
 ਇਕ ਚੂਰਨ ਕੀਨ ਗਦਾ ਗਹਿ ਕੈ ਇਕ ਪਾਸ ਕੇ ਸੰਗ ਲੀਏ ਕਸਿ ਕੈ।  
 ਜਦੁਬੀਰ ਅਯੋਧਨ ਮੈਂ ਬਲ ਕੈ ਅਰਿ ਬੀਰ ਲੀਏ ਸਬ ਹੀ ਬਸਿ ਕੈ। ੧੨੨੧।

ਬਲ ਭਦ੍ਰ ਇਤੇ ਬਹੁ ਬੀਰ ਹਨੇ ਬਿਜਨਾਥ ਉਤੈ ਬਹੁ ਸੂਰ ਸੰਘਰੇ।  
 ਜੋ ਸਭ ਜੀਤ ਫਿਰੇ ਜਗ ਕਉ ਅਰੁ ਗਾਢ ਪਰੀ ਨਿਪ ਕਾਮ ਸਵਾਰੇ।  
 ਤੇ ਘਨਿ ਸ਼ਯਾਮ ਅਯੋਧਨ ਮੈਂ ਬਿਨੁ ਪ੍ਰਾਨ ਕੀਏ ਅਰਿ ਭੂ ਪਰ ਡਰੇ।  
 ਇਉ ਉਪਮਾ ਉਪਜੀ ਜੀਜ ਮੈਂ ਕਦਲੀ ਮਨੋ ਪਉਨ ਪ੍ਰਚੰਡ ਉਖਾਰੇ। ੧੨੨੮।

ਜੋ ਰਨ ਮੰਡਨ ਸ਼ਯਾਮ ਕੇ ਸੰਗਿ ਭਲੇ ਨਿਪ ਧਾਮਨ ਕਉ ਤਜਿ ਧਾਏ।  
 ਏਕ ਰਬੈ ਗਜ ਰਾਜ ਚਚੇ ਇਕ ਬਾਜਨ ਕੇ ਅਸਵਾਰ ਸੁਹਾਏ।  
 ਤੇ ਘਨਿ ਜਿਉ ਬਿਜ ਰਾਜ ਕੇ ਪਉਰਖ ਪਉਨ ਬਹੈ ਛਿਨ ਮਾਝ ਉਡਾਏ।  
 ਕਾਇਰ ਭਾਜਤ ਐਸੇ ਕਰੈ ਅਬ ਪ੍ਰਾਨ ਰਹੈ ਮਨੋ ਲਾਖਨ ਪਾਇ। ੧੨੨੯।

ਸ਼ਯਾਮ ਕੇ ਛੁਟਤ ਬਾਨਨ ਚਕ੍ਰ ਸੁ ਚਕ੍ਰਿਤ ਹੁਇ ਰਥ ਚਕ੍ਰ ਭ੍ਰਾਵਤ।  
 ਏਕ ਬਲੀ ਕੁਲ ਲਾਜ ਲੀਏ ਦਿੜ ਹੁਇ ਹਰਿ ਕੇ ਸੰਗਿ ਚੂਝ ਮਚਾਵਤ।  
 ਅਉਰ ਬਡੇ ਨਿਪ ਲੈ ਨਿਪ ਆਇਸ ਆਵਤ ਹੈ ਚਲੇ ਗਾਲ ਬਜਾਵਤ।  
 ਬੀਰ ਬਡੇ ਜਦੁਬੀਰ ਕਉ ਦੇਖਨ ਚਉਪ ਚੜੇ ਲਰਬੇ ਕਹੁ ਧਾਵਤ। ੧੨੩੦।

ਸ੍ਰੀ ਬਿਜਨਾਥ ਤਬੈ ਤਿਨ ਹੀ ਧਨੁ ਤਾਨ ਕੈ ਬਾਨ ਸਮੂਹ ਚਲਾਵਤ।  
 ਆਇ ਲਗੈ ਭਟ ਏਕਨ ਕਉ ਨਟ ਸਾਲ ਭਏ ਮਨ ਮੈਂ ਦੁਖੁ ਪਾਵਤ।  
 ਏਕ ਤੁਰੰਗਨ ਕੀ ਭੁਜ ਬਾਨ ਲਗੈ ਅਤਿ ਰਾਮ ਮਹਾ ਛਬਿ ਪਾਵਤ।  
 ਸਾਲ ਮੁਨੀਸੂਰ ਕਾਟੇ ਹੁਤੇ ਬਿਜਰਾਜ ਮਨੋ ਤਿਹ ਪੰਖ ਬਨਾਵਤ। ੧੨੩੧।

### ਚੌਪਈ

ਤਬ ਸਭ ਸਤ੍ਰ ਕੋਪ ਮਨਿ ਭਰੋ। ਘੇਰ ਲੋਂ ਹਰਿ ਨੈਕੁ ਨ ਡਰੋ।  
 ਬਿਬਿਧਾਯੁਧ ਲੈ ਆਹਵ ਕਰੈ। ਮਾਰ ਮਾਰ ਮੁਖ ਤੇ ਉਚਰੈ। ੧੨੩੨।

ਇਕ ਸੂਰਮੇ ਰਣ-ਖੇਤਰ ਵਿਚ ਕੁੱਦਦੇ ਹਨ ਅਤੇ ਇਕ ਛਾਲਾਂ ਮਾਰ ਕੇ ਯੁੱਧ ਕਰਦੇ ਹਨ। ਕਵੀ ਰਾਮ ਕਹਿੰਦੇ ਹਨ, ਇਕ ਤੀਰਾਂ, ਕਮਾਨਾਂ ਅਤੇ ਤਲਵਾਰਾਂ ਤੋਂ ਜ਼ਰਾ ਜਿੰਨੇ ਵੀ ਡਰਦੇ ਨਹੀਂ ਹਨ। ਇਕ ਕਾਇਰ ਚਿਤ ਵਿਚ ਡਰ ਨੂੰ ਵਧਾ ਕੇ ਅਤੇ ਸ਼ਸਤ੍ਰਾਂ ਨੂੰ ਤਿਆਗ ਕੇ ਰਣ-ਭੂਮੀ ਤੋਂ ਖਿਸਕ ਗਏ ਹਨ। ਇਕ ਲਾਜ ਦੇ ਮਾਰੇ ਫਿਰ ਆ ਲੜੇ ਹਨ ਅਤੇ ਲੜਾਈ ਕਰ ਕੇ, ਮਰ ਕੇ ਧਰਤੀ ਉਤੇ ਪੈ ਗਏ ਹਨ। ੧੨੩੩।

ਸ੍ਰੀ ਕ੍ਰਿਸ਼ਨ ਨੇ ਸੁਦਰਸ਼ਨ ਚੱਕਰ ਨੂੰ ਸੰਭਾਲਦਿਆਂ ਹੀ ਵੈਰੀਆਂ ਦੀ ਸੈਨਾ ਵਿਚ ਉਸੇ ਵੇਲੇ ਧਸ ਕੇ ਬਹੁਤ ਸਾਰੇ ਬਲਵਾਨ ਪ੍ਰਾਣਾਂ ਤੋਂ ਬਿਨਾ ਕਰ ਦਿੱਤੇ। ਕਵੀ ਸ਼ਿਆਮ ਕਹਿੰਦੇ ਹਨ ਕਿ ਕੁਝ ਹਾਸੇ ਹਾਸੇ ਵਿਚ ਹੀ (ਮਾਰੇ ਹਨ)। (ਫਿਰ) ਗਦਾ ਫੜ ਕੇ ਕਈਆਂ ਨੂੰ ਚੂਰ ਕਰ ਦਿੱਤਾ ਅਤੇ ਕਈਆਂ ਨੂੰ ਪਾਸ ਵਿਚ ਕਸ ਕੇ (ਮਾਰ ਦਿੱਤਾ)। ਸ੍ਰੀ ਕ੍ਰਿਸ਼ਨ ਨੇ ਰਣ ਭੂਮੀ ਵਿਚ ਬਲ ਪੁਰਵਕ ਸਾਰੇ ਵੈਰੀ ਸੈਨਿਕ ਵਸ ਵਿਚ ਕਰ ਲਏ ਹਨ। ੧੨੩੪।

ਇਧਰ ਬਲਦੇਵ ਨੇ ਬਹੁਤ ਸਾਰੇ ਯੋਧੇ ਮਾਰੇ ਹਨ ਅਤੇ ਉਧਰ ਕ੍ਰਿਸ਼ਨ ਨੇ ਬਹੁਤ ਸਾਰੇ ਸੂਰਮੇ ਮਾਰ ਦਿੱਤੇ ਹਨ। ਜਿਹੜੇ ਸੂਰਮੇ ਸਾਰੇ ਜਗਤ ਨੂੰ ਜਿਤ ਕੇ ਪਰਤੇ ਹਨ ਅਤੇ ਸੰਕਟ ਪੈਣ ਤੇ ਰਜੇ ਦੇ ਕੰਮ ਸੰਵਰੇ ਹਨ, ਉਨ੍ਹਾਂ ਨੂੰ ਸ੍ਰੀ ਕ੍ਰਿਸ਼ਨ ਨੇ ਯੁੱਧ-ਭੂਮੀ ਵਿਚ ਪ੍ਰਾਣਾਂ ਤੋਂ ਬਿਨਾ ਕਰ ਕੇ ਧਰਤੀ ਉਤੇ ਸੁਟ ਦਿੱਤਾ ਹੈ। (ਉਨ੍ਹਾਂ ਬਾਰੇ ਕਵੀ ਦੇ ਮਨ ਵਿਚ) ਇਸ ਤਰ੍ਹਾਂ ਉਪਮਾ ਪੈਦਾ ਹੋਈ ਹੈ ਮਾਨੋ ਪ੍ਰਚੰਡ ਪੈਣ ਨੇ ਕੇਲੇ ਦੇ ਪੈਂਦੇ ਪੁਟ ਦਿੱਤੇ ਹੋਣ। ੧੨੩੫।

ਜੋ ਚੰਗੇ ਰਜੇ ਸ੍ਰੀ ਕ੍ਰਿਸ਼ਨ ਨਾਲ ਯੁੱਧ ਕਰਨ ਲਈ ਘਰਾਂ ਨੂੰ ਛੱਡ ਕੇ ਆਏ ਸਨ; (ਜਿਨ੍ਹਾਂ ਵਿਚੋਂ) ਕਈ ਰਥਾਂ ਉਤੇ ਅਤੇ ਕਈ ਹਾਥੀਆਂ ਉਤੇ ਚੜ੍ਹ ਕੇ (ਆਏ ਸਨ) ਅਤੇ ਇਕ ਘੋੜਿਆਂ ਦੇ ਸਵਾਰਾਂ ਵਜੋਂ ਸੋਭਾ ਪਾ ਰਹੇ ਸਨ; ਬਦਲ ਰੂਪ ਯੋਧਿਆਂ ਨੂੰ ਸ੍ਰੀ ਕ੍ਰਿਸ਼ਨ ਦੀ ਬਹਾਦਰੀ ਰੂਪ ਪੈਣ ਨੇ ਛਿਣ ਭਰ ਵਿਚ ਹੀ ਉਡਾ ਦਿੱਤਾ ਹੈ। (ਉਹ) ਕਾਇਰ ਭਜੇ ਜਾਂਦੇ ਇੰਜ ਕਹਿੰਦੇ ਹਨ ਕਿ ਹੁਣ ਪ੍ਰਾਣ ਬਚ ਗਏ ਹਨ, ਮਾਨੋ ਲੱਖਾਂ ਦੀ ਪ੍ਰਾਪਤੀ ਕਰ ਲਈ ਹੋਵੇ। ੧੨੩੬।

ਕ੍ਰਿਸ਼ਨ ਦੇ ਬਾਣਾਂ ਅਤੇ ਚੱਕਰਾਂ ਦੇ ਛੁਟਦਿਆਂ ਹੀ ਉਹ ਹੈਰਾਨ ਹੋ ਕੇ ਰਥਾਂ ਦੇ ਚੱਕਰਾਂ (ਪਹੀਏ) ਨੂੰ ਪ੍ਰੰਮਾਉਂਦੇ ਹਨ (ਅਰਥਾਤ ਪਿਛੇ ਨੂੰ ਮੌੜਦੇ ਹਨ)। ਕਈ ਇਕ ਬਲਵਾਨ ਸੂਰਮੇ ਕੁਲ ਦੀ ਲਾਜ ਰਖਦੇ ਹੋਇਆਂ ਦਿੜ੍ਹੁਤਾ ਪੁਰਵਕ ਸ੍ਰੀ ਕ੍ਰਿਸ਼ਨ ਨਾਲ ਯੁੱਧ ਮਚਾਉਂਦੇ ਹਨ। ਹੋਰ ਵੀ ਕਈ ਵੱਡੇ ਰਾਜੇ ਰਾਜਾ (ਜਗਾਸੰਧ) ਦੀ ਆਗਿਆ ਲੈ ਕੇ ਚਲੇ ਆਉਂਦੇ ਹਨ ਅਤੇ ਬੜਕਾਂ ਮਾਰਦੇ ਹਨ। ਕਈ ਬਲਵਾਨ ਯੋਧੇ ਸ੍ਰੀ ਕ੍ਰਿਸ਼ਨ ਨੂੰ ਵੇਖਣ ਦੇ ਸੌਂਕ ਨਾਲ ਲੜਨ ਲਈ ਚੜ੍ਹ ਆਉਂਦੇ ਹਨ। ੧੨੩੦।

ਸ੍ਰੀ ਕ੍ਰਿਸ਼ਨ ਉਸੇ ਸਮੇਂ ਧਨੁ ਨੂੰ ਕਸ ਕੇ ਬਾਣਾਂ ਦੇ ਸਮੂਹ ਚਲਾਉਂਦੇ ਹਨ। (ਉਹ ਤੀਰ) ਕਈਆਂ ਯੋਧਿਆਂ ਨੂੰ ਆ ਕੇ ਲਗਦੇ ਹਨ ਅਤੇ (ਉਹ) ਨਟਸ਼ਾਲਾ (ਦੇ ਨਟਾਂ ਵਾਂਗ ਕਲਾਬਾਜੀਆਂ ਖਾਂਦੇ) ਹੋਏ ਮਨ ਵਿਚ ਬਹੁਤ ਦੁਖ ਪਾਉਂਦੇ ਹਨ। ਕਈਆਂ ਘੋੜਿਆਂ ਦੀਆਂ ਅਗਲੀਆਂ ਟੰਗਾਂ ਵਿਚ ਬਾਣ ਲਗੇ ਹੋਏ ਹਨ ਅਤੇ (ਕਵੀ) ਰਾਮ (ਕਹਿੰਦੇ ਹਨ, ਉਹ) ਬਹੁਤ ਸੋਭਾ ਪਾ ਰਹੇ ਸਨ, ਮਾਨੋ 'ਸਾਲ' (ਸਾਲਿਹੋਤ੍ਰ) ਮੁਨੀ ਨੇ (ਘੋੜਿਆਂ ਦੇ ਜੋ ਖੰਭ) ਕਟੇ ਹੋਏ ਸਨ, ਉਹ ਸ੍ਰੀ ਕ੍ਰਿਸ਼ਨ ਨੇ (ਫਿਰ) ਬਣਾ ਦਿੱਤੇ ਹੋਣ। ੧੨੩੧।

### ਚੌਪਈ

ਤਦ ਸਾਰੇ ਵੈਰੀਆਂ ਦੇ ਮਨ ਵਿਚ ਕ੍ਰੋਧ ਭਰ ਗਿਆ ਹੈ (ਅਤੇ ਉਨ੍ਹਾਂ ਨੇ) ਸ੍ਰੀ ਕ੍ਰਿਸ਼ਨ ਨੂੰ ਘੇਰ ਲਿਆ ਹੈ, ਪਰ ਬਿਲਕੁਲ ਡਰੇ ਨਹੀਂ ਹਨ। ਵਿਵਿਧ ਪ੍ਰਕਾਰ ਦੇ ਹਥਿਆਰ ਲੈ ਕੇ ਯੁੱਧ ਕਰਦੇ ਹਨ ਅਤੇ ਮੁੰਹਾਂ ਮਾਰੋ-ਮਾਰੇ ਪੁਕਾਰ ਰਹੇ ਹਨ। ੧੨੩੨।

## ਸਵੈਯਾ

ਕੁਝਤ ਸਿੰਘ ਕ੍ਰਿਪਾਨ ਸੰਭਾਰ ਕੈ ਸ੍ਯਾਮ ਕੈ ਸਾਮੁਹੇ ਟੇਰਿ ਉਚਾਰਿਓ।  
ਕੇਸ ਗਹੇ ਖੜਗੇਸ ਬਲੀ ਜਬ ਛਾਡਿ ਦਯੋ ਤਬ ਚਕ੍ਰ ਸੰਭਾਰਿਓ।  
ਗੋਰਸ ਖਾਤ ਗ੍ਰਾਹਿਨ ਵੈ ਦਿਨ ਭੂਲ ਗਏ ਅਬ ਜੁਧ ਬਿਚਾਰਿਓ।  
ਸ੍ਯਾਮ ਭਨੈ ਜਦੁਬੀਰ ਕਉ ਮਾਨਹੁ ਬੈਨਨ ਬਾਨਨ ਕੈ ਸੰਗਿ ਮਾਰਿਓ। ੧੯੮੩।

ਇਉ ਸੁਨ ਕੈ ਬਤੀਆ ਬਿਜ ਨਾਇਕ ਕੋਪ ਕੀਓ ਕਰਿ ਚਕ੍ਰ ਸੰਭਾਰਿਯੋ।  
ਨੈਕੁ ਭ੍ਰਮਾਇ ਕੈ ਪਾਨ ਬਿਖੈ ਬਲਿ ਕੈ ਅਰਿ ਗ੍ਰੀਵ ਕੈ ਉਪਰ ਢਾਰਿਯੋ।  
ਲਾਗਤ ਸੀਸੁ ਕਟਿਯੋ ਤਿਹ ਕੋ ਗਿਰ ਭੂਮਿ ਪਰਿਯੋ ਜਸੁ ਸਿਆਮ ਉਚਾਰਿਯੋ।  
ਤਾਰ ਕੁੰਭਾਰ ਲੈ ਹਾਥ ਬਿਖੈ ਮਨੋ ਚਾਕ ਕੈ ਕੁੰਭ ਤੁਰੰਤ ਉਤਾਰਿਯੋ। ੧੯੮੪।

ਜੁਧ ਕੀਓ ਬਿਜਨਾਥ ਕੈ ਸਾਬ ਸੁ ਸਤ੍ਰ ਬਿਦਾਰ ਕਹੈ ਜਗ ਜਾ ਕਉ।  
ਜਾ ਦਸ ਹੁੰ ਦਿਸ ਜੀਤ ਲਈ ਛਿਨ ਮੈ ਬਿਨੁ ਪ੍ਰਾਨ ਕੀਓ ਹਰਿ ਤਾ ਕਉ।  
ਜੋਤਿ ਮਿਲੀ ਤਿਹ ਕੀ ਪ੍ਰਭੁ ਸਿਉ ਜਿਮ ਦੀਪਕ ਕ੍ਰਾਤਿ ਮਿਲੈ ਰਵਿ ਭਾ ਕਉ।  
ਸੂਰਜ ਮੰਡਲ ਛੇਦ ਕੈ ਭੇਦ ਕੈ ਪ੍ਰਾਨ ਗਏ ਹਰਿ ਧਾਮ ਦਸਾ ਕਉ। ੧੯੮੫।

ਸਤ੍ਰ ਬਿਦਾਰ ਹਨਿਓ ਜਬ ਹੀ ਤਬ ਸ੍ਰੀ ਬਿਜ ਭੁਖਨ ਕੋਪ ਭਰਿਯੋ ਹੈ।  
ਸ੍ਯਾਮ ਭਨੇ ਤਜਿ ਕੈ ਸਬ ਸੰਕ ਨਿਸੰਕ ਹੁਇ ਬੈਰਨ ਮਾਝ ਪਰਿਯੋ ਹੈ।  
ਭੈਰਵ ਭੂਪ ਸਿਉ ਜੁਧ ਕੀਓ ਸੁ ਵਹੈ ਛਿਨ ਮੈ ਬਿਨੁ ਪ੍ਰਾਨ ਕਰਿਯੋ ਹੈ।  
ਭੂਮਿ ਗਿਰਿਯੋ ਰਥ ਤੇ ਇਹ ਭਾਤਿ ਮਨੋ ਨਭ ਤੇ ਗੁਰ ਟੂਟਿ ਪਰਿਯੋ ਹੈ। ੧੯੮੬।

ਏਕ ਭਰੇ ਭਟ ਸ੍ਰੌਨਤ ਸੋ ਭਭਕਾਰਤ ਘਾਇ ਫਿਰੈ ਰਨਿ ਡੋਲਤ।  
ਏਕ ਪਰੇ ਗਿਰ ਕੈ ਧਰਨੀ ਤਿਨ ਕੇ ਤਨ ਜੰਬੁਕ ਗੀਧ ਕਫੋਲਤ।  
ਏਕਨ ਕੇ ਮੁਖਿ ਉਠਨ ਆਖਨ ਕਾਗ ਸੁ ਚੋਰਨ ਸਿਉ ਟਕ ਟੋਲਤ।  
ਏਕਨ ਕੀ ਉੰਨਿ ਆਤਨ ਕੋ ਕਦਿ ਜੋਗਨਿ ਹਾਥਨ ਸਿਉ ਝਕਝੋਲਤ। ੧੯੮੭।

ਮਾਨ ਭਰੇ ਅਸਿ ਪਾਨਿ ਧਰੇ ਚੁੰਹੁ ਓਰਨ ਤੇ ਬਹੁਰੋ ਅਰਿ ਆਏ।  
ਸ੍ਰੀ ਜਦੁਬੀਰ ਕੇ ਬੀਰ ਜਿਤੇ ਕਬਿ ਸ੍ਯਾਮ ਕਰੈ ਇਤ ਤੇ ਤੇਉ ਧਾਏ।  
ਬਾਨਨ ਸੈਥਿਨ ਅਉ ਕਰਵਾਰਿ ਹਕਾਰਿ ਹਕਾਰਿ ਪ੍ਰਹਾਰ ਲਗਾਏ।  
ਆਇ ਖਏ ਇਕ ਜੀਤ ਲਏ ਇਕ ਭਾਜਿ ਗਏ ਇਕ ਮਾਰਿ ਗਿਰਾਏ। ੧੯੮੮।

## ਸਵੈਯਾ

ਕੁੱਧਤ ਸਿੰਘ ਨੇ ਕ੍ਰਿਪਾਨ ਨੂੰ ਸੰਭਾਲ ਕੇ ਅਤੇ ਸ੍ਰੀ ਕ੍ਰਿਸ਼ਨ ਦੇ ਸਾਹਮਣੇ ਹੋ ਕੇ ਵੰਗਾਰ ਕੇ ਕਿਹਾ—ਬਲਵਾਨ ਖਤਗ ਸਿੰਘ ਨੇ (ਤੈਨੂੰ) ਕੇਸਾਂ ਤੋਂ ਪਕਤ ਲਿਆ ਸੀ, ਪਰ ਜਦੋਂ ਛਡਿਆ ਸੀ ਤਾਂ (ਤੂੰ ਫਿਰ) ਚੱਕਰ ਸੰਭਾਲ ਲਿਆ ਸੀ। (ਜਦੋਂ ਤੂੰ) ਗਵਾਲਿਆਂ ਕੋਲੋਂ ਦੁਧ-ਮੱਖਣ ਆਦਿ ਲੈ ਕੇ ਖਾਉਂਦਾ ਸੀ, ਉਹ ਦਿਨ (ਤੈਨੂੰ) ਭੂਲ ਗਏ ਹਨ ਅਤੇ ਹੁਣ ਧੁਧ ਕਰਨ ਦਾ ਵਿਚਾਰ ਕਰਦਾ ਹੈ। (ਕਵੀ) ਸਿਆਮ ਕਹਿੰਦੇ ਹਨ, ਮਾਨੋ (ਉਸ ਕੁੱਧਤ ਸਿੰਘ ਨੇ) ਸ੍ਰੀ ਕ੍ਰਿਸ਼ਨ ਨੂੰ ਬੋਲਾਂ ਦੇ ਤੀਰਾਂ ਨਾਲ ਮਾਰ ਦਿੱਤਾ ਹੋਵੇ। ੧੯੮੯।

ਇਸ ਤਰ੍ਹਾਂ ਦੀਆਂ ਗੱਲਾਂ ਸੁਣ ਕੇ ਸ੍ਰੀ ਕ੍ਰਿਸ਼ਨ ਨੇ ਕ੍ਰੋਧ ਕੀਤਾ ਅਤੇ ਹੱਥ ਵਿਚ ਸੁਦਰਸ਼ਨ ਚੱਕਰ ਧਾਰਨ ਕਰ ਲਿਆ। ਹੱਥ ਵਿਚ ਬੋੜਾ ਘੁੰਮਾ ਕੇ, ਫਿਰ ਬਹੁਤ ਜ਼ੋਰ ਨਾਲ (ਵੈਰੀ ਦੀ) ਗਰਦਨ ਉਪਰ ਵਗਾ ਮਾਰਿਆ। ਲਗਦਿਆਂ ਹੀ ਉਸ ਦਾ ਸਿਰ ਕਟਿਆ ਗਿਆ ਅਤੇ ਭੂਮੀ ਉਤੇ ਡਿਗ ਪਿਆ। (ਉਸ ਦੀ) ਉਪਾਮਾ (ਕਵੀ) ਸਿਆਮ ਨੇ ਇਸ ਤਰ੍ਹਾਂ ਕਹੀ ਹੈ, ਮਾਨੋ ਕੁੰਮਿਹਾਰ ਨੇ ਹੱਥ ਵਿਚ ਤਾਰ ਲੈ ਕੇ ਚੱਕ ਉਪਰੋਂ ਤੁਰਤ ਘੜਾ ਉਤਾਰ ਦਿੱਤਾ ਹੋਵੇ। ੧੯੮੯।

(ਫਿਰ) ਸ੍ਰੀ ਕ੍ਰਿਸ਼ਨ ਨਾਲ ਜਗਤ ਵਿਚ ‘ਸਤ੍ਰ-ਬਿਦਾਰ’ ਦੇ ਨਾਂ ਨਾਲ ਪ੍ਰਸਿੱਧ ਹੋਏ (ਯੋਧੇ ਨੇ) ਜੁਧ ਕੀਤਾ। ਜਿਸ ਨੇ ਦਸਾਂ ਨੂੰ ਹੀ ਜਿਤ ਲਿਆ ਸੀ, ਉਸ ਨੂੰ ਸ੍ਰੀ ਕ੍ਰਿਸ਼ਨ ਨੇ ਛਿਣ ਵਿਚ ਪ੍ਰਾਣਾਂ ਤੋਂ ਬਿਨਾ ਕਰ ਦਿੱਤਾ। ਉਸ ਦੀ ਆਤਮਾ ਪ੍ਰਭੂ ਨਾਲ ਇਸ ਤਰ੍ਹਾਂ ਮਿਲ ਗਈ ਜਿਵੇਂ ਦੀਵੇ ਦੀ ਲੋਂ ਸੂਰਜ ਦੇ ਚਾਨਣ ਵਿਚ ਮਿਲ ਜਾਂਦੀ ਹੈ। (ਉਸ ਦੇ) ਪ੍ਰਾਣ ਸੂਰਜ ਮੰਡਲ ਨੂੰ ਵਿੰਨ੍ਹ ਕੇ ਅਤੇ ਪਾਰ ਕਰ ਕੇ ਹਰਿ-ਧਾਮ (ਬੈਕੁਠ) ਵਲ ਚਲੇ ਗਏ ਹਨ। ੧੯੮੯।

ਜਦੋਂ ਸਤ੍ਰ-ਬਿਦਾਰ ਮਾਰਿਆ ਗਿਆ, ਤਦੋਂ ਸ੍ਰੀ ਕ੍ਰਿਸ਼ਨ ਦਾ ਮਨ ਕ੍ਰੋਧ ਨਾਲ ਭਰ ਗਿਆ। (ਕਵੀ) ਸਿਆਮ ਕਹਿੰਦੇ ਹਨ, ਸਾਰਾ ਸੰਗ ਸੰਕੋਚ ਛਡ ਕੇ ਅਤੇ ਨਿਸੰਗ ਹੋ ਕੇ (ਸ੍ਰੀ ਕ੍ਰਿਸ਼ਨ) ਵੈਰੀਆਂ ਵਿਚ ਧਸ ਗਏ ਹਨ। ‘ਭੈਰਵ’ (ਨਾਂ ਵਾਲੇ) ਰਜੇ ਨਾਲ ਜੁਧ ਕੀਤਾ ਹੈ ਅਤੇ ਛਿਣ ਭਰ ਵਿਚ ਉਸ ਨੂੰ ਪ੍ਰਾਣਾਂ ਤੋਂ ਬਿਨਾ ਕਰ ਦਿੱਤਾ ਹੈ। (ਉਹ) ਰਥ ਤੋਂ ਇਸ ਤਰ੍ਹਾਂ ਭੂਮੀ ਉਤੇ ਡਿਗਿਆ ਹੈ ਮਾਨੋ ਆਕਾਸ਼ ਤੋਂ ਤਾਰਾ ਟੁਟ ਕੇ (ਭੂਮੀ ਉਤੇ) ਆ ਪਿਆ ਹੋਵੇ। ੧੯੮੯।

ਕਈ ਯੋਧੇ ਲਹੂ ਲੁਹਨ ਹੋਏ ਰਣ-ਭੂਮੀ ਵਿਚ ਘੁੰਮਦੇ ਫਿਰ ਰਹੇ ਹਨ (ਅਤੇ ਉਨ੍ਹਾਂ ਦੇ) ਜ਼ਖਮਾਂ ਵਿਚੋਂ ਭਰ ਭਰ ਕਰਦਾ (ਲਹੂ ਵਗ ਰਿਹਾ ਹੈ)। ਕਈ (ਯੋਧੇ) ਧਰਤੀ ਉਤੇ ਡਿਗੇ ਪਏ ਹਨ ਅਤੇ ਉਨ੍ਹਾਂ ਦੇ ਸਰੀਰ ਗਿਰਵਾਂ ਅਤੇ ਗਿਰਦ ਖਿਚ ਰਹੇ ਹਨ ਅਤੇ ਕਈਆਂ ਦੇ ਮੂੰਹਾਂ, ਹੋਂਹਾਂ, ਅੱਖਾਂ ਆਦਿ ਨੂੰ ਚੁੰਜਾਂ ਨਾਲ ਟਕ ਟਕ ਕਰ ਕੇ ਨੋਚ ਰਹੇ ਹਨ। ਕਈਆਂ ਦੀਆਂ ਪੇਟ ਦੀਆਂ ਆਂਦਰਾਂ ਨੂੰ ਕਢ ਕੇ ਜੋਗਣਾਂ ਹੱਥਾਂ ਨਾਲ ਉਛਾਲਦੀਆਂ ਹਨ। ੧੯੮੯।

ਅਭਿਮਾਨ ਨਾਲ ਭਰੇ ਹੋਏ ਅਤੇ ਹੱਥਾਂ ਵਿਚ ਤਲਵਾਰਾਂ ਲਏ ਹੋਏ ਵੈਰੀ ਚੌਹਾਂ ਪਾਸਿਆਂ ਤੋਂ ਫਿਰ ਆ ਗਏ ਹਨ। ਕਵੀ ਸਿਆਮ ਕਹਿੰਦੇ ਹਨ, ਸ੍ਰੀ ਕ੍ਰਿਸ਼ਨ ਦੇ ਜਿਤਨੇ ਵੀ ਯੋਧੇ ਸਨ, ਉਹ ਵੀ ਇਧਰੋਂ (ਉਨ੍ਹਾਂ ਉਤੇ) ਜਾ ਪਏ ਹਨ। (ਉਹ) ਬਾਣਾਂ, ਸੈਹੜੀਆਂ ਅਤੇ ਤਲਵਾਰਾਂ ਨਾਲ ਵੰਗਾਰ ਵੰਗਾਰ ਕੇ ਵਾਰ ਕਰਦੇ ਹਨ। ਇਕ ਆ ਕੇ ਖਹਿਬੜਦੇ ਹਨ, ਇਕ ਜਿਤ ਲਏ ਗਏ ਹਨ, ਇਕ ਭਜ ਗਏ ਹਨ ਅਤੇ ਇਕਨ ਨੂੰ ਮਾਰ ਕੇ ਡਿਗ ਦਿੱਤਾ ਗਿਆ ਹੈ। ੧੯੮੯।

ਜੇ ਭਟ ਆਹਵ ਮੈ ਕਬਹੂ ਅਰਿ ਕੈ ਲਰਿ ਕੈ ਪਗੁ ਏਕ ਨ ਟਾਰੇ।  
 ਜੀਤਿ ਫਿਰੈ ਸਭ ਦੇਸਨ ਕਉ ਸੋਉ ਭਾਜਿ ਗਏ ਜਿਹ ਓਰਿ ਨਿਹਾਰੇ।  
 ਜੇ ਜਮ ਕੇ ਸੰਗਿ ਜੂਝ ਕਰੈ ਤਬ ਅੰਤਕ ਤੇ ਨਹਿ ਜਾਤ ਨਿਵਾਰੇ।  
 ਤੇ ਭਟ ਜੂਝਿ ਪਰੇ ਰਨ ਮੈ ਜਦੁਬੀਰ ਕੇ ਕੋਪ ਕ੍ਰਿਪਾਨ ਕੇ ਮਾਰੇ। ੧੨੯੯।

ਏਕ ਹੁਤੇ ਬਲਬੀਰ ਬਡੇ ਜਦੁਬੀਰ ਲਿਲਾਟ ਮੈ ਬਾਨ ਲਗਾਯੋ।  
 ਫੋਕ ਰਹੀ ਗਡਿ ਭਉਹਨਿ ਮੈ ਸਰੁ ਛੇਦ ਸਭੈ ਸਿਰ ਪਾਰ ਪਰਾਯੋ।  
 ਸਜਾਮ ਕਰੈ ਉਪਮਾ ਤਿਹ ਕੀ ਬਚ ਘਾਇ ਲਗੇ ਬਹੁ ਸੋਨ ਬਹਾਯੋ।  
 ਮਾਨਹੁ ਇੰਦ੍ਰ ਪੈ ਕੋਪੁ ਕੀਯੋ ਸਿਵ ਤੀਸਰੇ ਨੈਨ ਕੋ ਤੇਜ ਦਿਖਾਯੋ। ੧੨੯੦।

ਜਦੁਬੀਰ ਮਹਾ ਰਨਪੀਰ ਜਬੈ ਸੁ ਧਵਾਇ ਪਰੇ ਰਥ ਇਉ ਕਹਿ ਕੈ।  
 ਬਲਿ ਦਢਨ ਓਰਿ ਨਿਹਾਰ ਕਿਤੇ ਦਲ ਧਾਯੋ ਹੈ ਸਸਤ੍ਰ ਸਬੈ ਗਹਿ ਕੈ।  
 ਬਤੀਯਾ ਸੁਨਿ ਸੋ ਬਿਜ ਨਾਇਕ ਕੀ ਹਲ ਸੋ ਬਲਿ ਧਾਇ ਲੀਏ ਚਹਿ ਕੈ।  
 ਤਿਹ ਕੋ ਅਤਿ ਸੋਨ ਪਰਿਓ ਭੂਆ ਸੈ ਮਨੋ ਸਾਰਸੁਤੀ ਸੁ ਚਲੀ ਬਹਿ ਕੈ। ੧੨੯੧।

ਏਕ ਨਿਹਾਰ ਭਯੋ ਅਤਿ ਆਹਵ ਸਜਾਮ ਭਨੈ ਤਜਿ ਕੈ ਰਨ ਭਾਗ।  
 ਘਾਇਲ ਘੂਮਤ ਏਕ ਫਿਰੈ ਮਨੋ ਨੀਦ ਘਨੀ ਨਿਸਿ ਕੇ ਕੁਝੁ ਜਾਗੇ।  
 ਪਉਰਖਵੰਤ ਬਡੇ ਭਟ ਏਕ ਸੁ ਸਜਾਮ ਸੋ ਜੁਧ ਹੀ ਕਉ ਅਨੁਰਾਗੇ।  
 ਏਕ ਤ੍ਯਾਗ ਕੈ ਸਸਤ੍ਰ ਸਬੈ ਜਦੁਰਾਇ ਕੇ ਆਇ ਕੈ ਪਾਇਨ ਲਾਗੈ। ੧੨੯੨।

ਦੋਹਰਾ

ਭਜੇ ਸਤ੍ਰ ਜਬ ਜੁਧ ਤੇ ਮਨ ਮੈ ਤ੍ਰਾਸ ਬਚਾਇ।  
 ਅਉਤ ਸੂਰ ਆਵਤ ਭਏ ਕਰਵਾਰਿਨ ਚਮਕਾਇ। ੧੨੯੩।

ਸਵੈਯਾ

ਸਸਤ੍ਰ ਸੰਭਾਰਿ ਸਭੈ ਭਟ ਆਇ ਕੈ ਧਾਇ ਕੈ ਸਜਾਮ ਸੋ ਜੁਧੁ ਮਚਾਯੋ।  
 ਚੁਕ ਗਹਿਓ ਕਰ ਮੈ ਬਿਜ ਨਾਇਕ ਕੋਪ ਭਯੋ ਤਿਹ ਉਪਰ ਧਾਯੋ।  
 ਬੀਰ ਕੀਏ ਬਿਨੁ ਪ੍ਰਾਨ ਘਨੇ ਅਰਿ ਸੈਨ ਸਬੈ ਇਹ ਭਾਤਿ ਭਜਾਯੋ।  
 ਪਉਨ ਪ੍ਰਚੰਡ ਸਮਾਨ ਸੁ ਕਾਨੁ ਮਨੋ ਉਮਿਡਓ ਦਲੁ ਮੋਘ ਉਡਾਯੋ। ੧੨੯੪।

ਕਾਟਤ ਏਕਨ ਕੈ ਸਿਰ ਚਕੁ ਗਦਾ ਗਹਿ ਦੂਜਨ ਕੈ ਤਨ ਝਾਰੈ।  
 ਤੀਜਨ ਨੈਨ ਦਿਖਾਇ ਗਿਰਾਵਤ ਚਉਥਨ ਚੌਪ ਚਪੇਟਨ ਮਾਰੈ।  
 ਚੀਰ ਦਏ ਅਰਿ ਕੈ ਉਰਿ ਸ੍ਰੀ ਹਰਿ ਸੂਰਨ ਕੇ ਅੰਗ ਅੰਗ ਪ੍ਰਚਾਰੈ।  
 ਧੀਰ ਤਹਾ ਭਟ ਕਉਨ ਧਰੈ ਜਦੁਬੀਰ ਜਬੈ ਤਿਹ ਓਰਿ ਸਿਧਾਰੈ। ੧੨੯੫।

ਜਿਹੜੇ ਸੂਰਮੇ ਵੈਰੀ ਨਾਲ ਲੜ ਕੇ ਯੁੱਧ-ਭੂਮੀ ਤੋਂ ਕਦੇ ਇਕ ਕਦਮ ਵੀ ਪਿਛੇ ਨਹੀਂ ਹਟੇ ਸਨ, (ਜਿਹੜੇ) ਸਾਰਿਆਂ ਦੇਸਾਂ ਨੂੰ ਜਿਤ ਕੇ ਪਰਤੇ ਸਨ, ਉਨ੍ਹਾਂ ਨੇ ਜਿਧਰ ਵੀ (ਰਾਹ) ਵੇਖਿਆ, (ਉਧਰ ਨੂੰ) ਭਜ ਗਏ ਹਨ। ਜੇ ਯਮ ਨਾਲ ਯੁੱਧ ਕਰਦੇ ਸਨ ਅਤੇ ਉਦੋਂ ਯਮਰਾਜ ਤੋਂ ਪਿਛੇ ਹਟਾਏ ਨਹੀਂ ਜਾ ਸਕਦੇ ਸਨ, ਉਹ ਸੂਰਮੇ ਸ੍ਰੀ ਕ੍ਰਿਸ਼ਨ ਦੇ ਕ੍ਰੋਧਿਤ ਹੋਣ ਤੇ ਕ੍ਰਿਪਾਨ ਨਾਲ ਮਾਰੇ ਹੋਏ ਰਣ-ਭੂਮੀ ਵਿਚ ਮੂਹੇ ਮੂਹੇ ਡਿਗੇ ਪਏ ਹਨ। ੧੨੯੬।

ਇਕ ਬਹੁਤ ਵੱਡਾ ਸੂਰਮਾ ਸੀ, (ਉਸ ਨੇ) ਸ੍ਰੀ ਕ੍ਰਿਸ਼ਨ ਦੇ ਮੱਥੇ ਵਿਚ ਬਾਣ ਮਾਰਿਆ ਹੈ। (ਉਸ ਬਾਣ ਦੀ) ਫੋਕ ਭੋਆਂ ਵਿਚ ਗੱਡੀ ਗਈ ਹੈ ਅਤੇ ਬਾਣ ਸਿਰ ਨੂੰ ਛੇਕ ਕੇ ਪਾਰ ਲੰਘ ਗਿਆ ਹੈ। (ਕਵੀ) ਸਿਆਮ ਉਸ ਦੀ ਸੰਦਰ ਉਪਮਾ ਕਹਿੰਦੇ ਹਨ ਕਿ ਘਾਡ ਲਗਣ ਨਾਲ ਬਹੁਤ ਲਹੂ ਵਗ ਰਿਹਾ ਹੈ, ਮਾਨੋ ਇੰਦਰ ਉਤੇ ਕ੍ਰੋਧ ਕਰ ਕੇ ਸਿਵ ਨੇ ਤੀਜੇ ਨੇਤਰ ਦਾ ਤੇਜ ਵਿਖਾਇਆ ਹੋਵੇ। ੧੨੯੦।

ਮਹਾਨ ਰਣਪੀਰ ਸ੍ਰੀ ਕ੍ਰਿਸ਼ਨ ਜਦੋਂ ਰਥ ਨੂੰ ਭਜਾ ਕੇ ਇਹ ਕਹਿੰਦੇ ਹੋਏ ਜਾ ਪਏ ਕਿ ਹੇ ਬਲਰਾਮ! ਚੱਖਣ ਵਾਲੇ ਪਾਸੇ ਵਲ ਵੇਖ ਕਿ ਕਿਤਨੀ ਹੀ ਵੈਰੀ ਸੈਨਾ ਹਥਿਆਰ ਧਰਨ ਕਰ ਕੇ ਆ ਪਈ ਹੈ। ਸ੍ਰੀ ਕ੍ਰਿਸ਼ਨ ਦੀਆਂ ਇਸ ਤਰ੍ਹਾਂ ਗੱਲਾਂ ਸੂਣ ਕੇ ਬਲਰਾਮ ਨੇ ਭਜ ਕੇ ਉਤਸਾਹ ਨਾਲ ‘ਹਾਲ’ ਫੜ ਲਿਆ (ਅਤੇ ਵਾਰ ਕੀਤਾ)। ਉਸ (ਵੈਰੀ) ਦਾ ਬਹੁਤ ਹੀ ਲਹੂ ਧਰਤੀ ਉਤੇ ਪੈ ਰਿਹਾ ਹੈ, ਮਾਨੋ ਸਰਸਵਤੀ ਨਦੀ ਵਗ ਰਹੀ ਹੋਵੇ। ੧੨੯੧।

(ਕਵੀ) ਸਿਆਮ ਕਹਿੰਦੇ ਹਨ, ਬਹੁਤ ਭਿਆਨਕ ਯੁੱਧ ਹੋਇਆ ਹੈ ਜਿਸ ਨੂੰ ਵੇਖ ਕੇ ਕਈ (ਯੋਧੇ) ਰਣ-ਭੂਮੀ ਨੂੰ ਛੱਡ ਕੇ ਭਜ ਗਏ ਹਨ। ਕਈ ਇਕ ਘਾਇਲ ਇਸ ਤਰ੍ਹਾਂ ਘੁੰਮਦੇ ਫਿਰਦੇ ਹਨ, ਮਾਨੋ ਰਾਤ ਦੇ ਜਾਗੇ ਹੋਏ ਹੋਣ ਕਰ ਕੇ ਬਹੁਤ ਉਨੀਂਦਰੇ ਹੋਣ। ਕਈ ਬਹੁਤ ਭਾਰੀ ਸੂਰਮੇ (ਕੇਵਲ) ਸ੍ਰੀ ਕ੍ਰਿਸ਼ਨ ਨਾਲ ਯੁੱਧ ਕਰਨ ਦੇ ਇਛੁਕ ਹਨ। ਕਈ ਸਾਰਿਆਂ ਸਸਤ੍ਰਾਂ ਨੂੰ ਤਿਆਗ ਕੇ ਅਤੇ ਆ ਕੇ ਸ੍ਰੀ ਕ੍ਰਿਸ਼ਨ ਦੇ ਪੈਰੀਂ ਪੈ ਗਏ ਹਨ। ੧੨੯੨।

ਜਦੋਂ ਵੈਰੀ ਮਨ ਵਿਚ ਭੈਭੀਤ ਹੋ ਕੇ ਯੁੱਧ-ਭੂਮੀ ਤੋਂ ਭਜ ਗਏ (ਤਦੋਂ) ਹੋਰ ਸੂਰਮੇ ਤਲਵਾਰਾਂ ਚਮਕਾਉਂਦੇ ਹੋਏ ਆ ਗਏ। ੧੨੯੩।

ਸਵੈਯਾ

ਸਸਤ੍ਰਾਂ ਨੂੰ ਸੰਭਾਲ ਕੇ ਸਾਰੇ ਸੂਰਮੇ ਧਾਵਾ ਕਰ ਕੇ ਆਉਂਦੇ ਹਨ ਅਤੇ ਸ੍ਰੀ ਕ੍ਰਿਸ਼ਨ ਨਾਲ ਯੁੱਧ ਮਚਾਉਂਦੇ ਹਨ। ਸ੍ਰੀ ਕ੍ਰਿਸ਼ਨ ਹੱਥ ਵਿਚ ਸੁਦਰਸ਼ਨ ਚੱਕਰ ਧਾਰਨ ਕਰ ਕੇ ਅਤੇ ਕ੍ਰੋਧਵਾਨ ਹੋ ਕੇ ਉਨ੍ਹਾਂ ਉਤੇ ਟੁਟ ਪਏ ਹਨ। ਬਹੁਤ ਸਾਰੇ ਸੂਰਮੀਆਂ ਨੂੰ ਪ੍ਰਾਣ-ਹੀਨ ਕਰ ਦਿੱਤਾ ਹੈ ਅਤੇ ਵੈਰੀ ਦੀ ਸਾਰੀ ਸੈਨਾ ਨੂੰ ਇਸ ਤਰ੍ਹਾਂ ਭਜਾ ਦਿੱਤਾ ਹੈ ਮਾਨੋ ਤੇਜ ਪੈਣ ਦੇ ਸਮਾਨ ਸ੍ਰੀ ਕ੍ਰਿਸ਼ਨ ਨੇ ਬਦਲ ਰੂਪ ਵੈਰੀ ਦਲ ਨੂੰ ਉਡਾ ਦਿੱਤਾ ਹੋਵੇ। ੧੨੯੪।

ਇਕਨਾਂ ਦੇ ਸਿਰ ਸੁਦਰਸ਼ਨ ਚੱਕਰ ਨਾਲ ਕਟ ਦਿੱਤੇ ਹਨ ਅਤੇ ਦੂਜਿਆਂ ਦੇ ਸ਼ਰੀਰ ਉਤੇ ਗਦਾ ਨੂੰ ਫੜ ਕੇ ਝਾੜ ਦਿੱਤਾ ਹੈ। ਤੀਜਿਆਂ ਨੂੰ (ਕ੍ਰੋਧਵਾਨ) ਅੱਖਾਂ ਵਿਖਾ ਕੇ ਡਿਗਾ ਦਿੱਤਾ ਹੈ ਅਤੇ ਚੌਥਿਆਂ ਨੂੰ ਸੋਕ ਨਾਲ ਚੇਪੇਂਦਾਂ ਮਾਰ ਕੇ ਨਸ਼ਟ ਕਰ ਦਿੱਤਾ ਹੈ। ਸ੍ਰੀ ਕ੍ਰਿਸ਼ਨ ਨੇ ਵੈਰੀਆਂ ਦੀਆਂ ਛਾਤੀਆਂ ਨੂੰ ਚੀਰ ਦਿੱਤਾ ਹੈ ਅਤੇ ਸੂਰਮੀਆਂ ਦੇ ਅੰਗ ਅੰਗ ਉਤੇ ਸੱਟਾਂ ਮਾਰੀਆਂ ਹਨ। ਉਥੇ ਕਿਹੜਾ ਸੂਰਮਾ ਧੀਰਜ ਧਾਰਨ ਕਰ ਸਕਦਾ ਹੈ ਜਿਧਰ ਨੂੰ ਜਦੋਂ ਸ੍ਰੀ ਕ੍ਰਿਸ਼ਨ ਚਲ ਪੈਂਦੇ ਹਨ (ਅਰਥਾਤ ਹਮਲਾ ਕਰ ਦਿੱਦੇ ਹਨ)। ੧੨੯੫।

ਰੋਸ ਭਰਿਯੇ ਜਬ ਹੀ ਬਿਜ ਨਾਇਕ ਦੁਜਨ ਸੈਨ ਨਿਹਾਰਿ ਪਰੈ।  
 ਤੁਮ ਹੂੰ ਧੌ ਬਿਚਾਰ ਕਰੋ ਚਿਤ ਮੈ ਜਗਿ ਕਉਣ ਬੀਓ ਭਟ ਧੀਰ ਧਰੈ।  
 ਜੋਊ ਸਾਹਸ ਕੈ ਸਬ ਆਯੁਧ ਲੈ ਸੰਗਿ ਸ੍ਯਾਮ ਕੇ ਆਇ ਕੈ ਨੈਕੁ ਅਰੈ।  
 ਤਿਹ ਕਉ ਜਦੁਬੀਰ ਤਿਹੀ ਛਿਨ ਮੈ ਕਬਿ ਸ੍ਯਾਮ ਕਰੈ ਬਿਨ ਪ੍ਰਾਨ ਕਰੈ। ੧੨੯੯।

ਜੋ ਭਟ ਸਸਤ੍ਰ ਸੰਭਾਰਿ ਸਥੈ ਬਿਜਨਾਇਕ ਪੈ ਅਤਿ ਐਡੋ ਸੁ ਆਵੈ।  
 ਜੋ ਕੋਊ ਢੂਰ ਤੇ ਸ੍ਯਾਮ ਭਨੈ ਧਨੁ ਤਾਨਿ ਕੇ ਸ੍ਯਾਮ ਪੈ ਬਾਨ ਚਲਾਵੈ।  
 ਜੋ ਅਰਿ ਆਇ ਸਕੈ ਨਹੀ ਸਾਮੁਹੇ ਢੂਰ ਤੇ ਨਾਵੇ ਈ ਗਾਲ ਬਜਾਵੈ।  
 ਤਾਹਿ ਕਉ ਸ੍ਰੀ ਬਿਜਨਾਥ ਚਿਤੈ ਸਰ ਏਕ ਹੀ ਸੋ ਪਰਲੋਕਿ ਪਠਾਵੈ। ੧੨੯੧।

### ਕਬਿਤੁ

ਦੇਖ ਦਸਾ ਤਿਨ ਕੀ ਬਡੇਈ ਬੀਰ ਸਤ੍ਰਨ ਕੇ  
 ਰਾਮ ਭਨੈ ਐਸੀ ਭਾਤਿ ਚਿਤ ਮੈ ਰਿਸਾਤ ਹੈ।  
 ਲੀਨੇ ਕਰਵਾਰਿ ਮਾਰ ਮਾਰ ਹੀ ਉਚਾਰ  
 ਸਮੁਹਾਇ ਆਇ ਸ੍ਯਾਮ ਜੂ ਸੋ ਜੁਧ ਹੀ ਮਚਾਤ ਹੈ।  
 ਏਕ ਨਿਜਕਾਤ ਨਹੀ ਮਨ ਮੈ ਡਰਾਤ  
 ਮੁਸਕਾਇ ਘਾਇ ਖਾਤ ਮਨੋ ਸਥੈ ਏਕ ਜਾਤਿ ਹੈ।  
 ਗਾਲਹਿ ਬਜਾਤ ਏਕ ਹਰਖ ਬਢਾਤ  
 ਛੜ੍ਹ ਧਰਮ ਕਰਾਤ ਤੇ ਵੇ ਸੁਰਗਿ ਸਿਧਾਤ ਹੈ। ੧੨੯੮।

### ਸਵੈਯਾ

ਬਿਜਨਾਇਕ ਕੇ ਬਲ ਲਾਇਕ ਜੇ ਕਬਿ ਸ੍ਯਾਮ ਕਰੈ ਸੋਊ ਸਾਮੁਹੇ ਆਵੈ।  
 ਬਾਨ ਕਮਾਨ ਕ੍ਰਿਪਾਨ ਗਦਾ ਗਹਿ ਕੁਧ ਭਰੇ ਅਤਿ ਜੁਧ ਮਚਾਵੈ।  
 ਏਕ ਪਰੈ ਬਿਨੁ ਪ੍ਰਾਨ ਧਰਾ ਇਕ ਸੀਸ ਕਟੇ ਰਨ ਭੂਮਹਿ ਧਾਵੈ।  
 ਏਕਨ ਕੀ ਬਰ ਲੋਥ ਪਰੀ ਕਰ ਸੋ ਗਹਿ ਕੈ ਅਰਿ ਉਰਿ ਚਲਾਵੈ। ੧੨੯੯।

ਸੂਰ ਸੁ ਏਕ ਹਨੈ ਤਹ ਬਾਜ ਤਹ ਇਕ ਬੀਰ ਬਡੇ ਗਜ ਮਾਰੈ।  
 ਏਕ ਰਥੀ ਬਲਵਾਨ ਹਨੈ ਇਕ ਪਾਇਕ ਮਾਰ ਕੈ ਬੀਰ ਪਛਾਰੈ।  
 ਏਕ ਭਜੇ ਲਖਿ ਆਹਵ ਕਉ ਇਕ ਘਾਇਲ ਘਾਇਲ ਕੋ ਲਲਕਾਰੈ।  
 ਏਕ ਲਰੈ ਨ ਡਰੈ ਘਨ ਸ੍ਯਾਮ ਕੋ ਧਾਇ ਕ੍ਰਿਪਾਨ ਕੇ ਘਾਇ ਪ੍ਰਹਾਰੈ। ੧੯੦੦।

### ਦੋਹਰਾ

ਘੋਰਿ ਲੀਓ ਚਹੂੰ ਓਰ ਹਰਿ ਬੀਰਨਿ ਸਸਤ੍ਰ ਸੰਭਾਰਿ।  
 ਬਾਰਿ ਖੇਤ ਜਿਉ ਛਾਪ ਨਗ ਰਵਿ ਸਸਿ ਜਿਉ ਪਰਿਵਾਰਿ॥ ੧੯੦੧।

ਜਦੋਂ ਕ੍ਰੋਧ ਨਾਲ ਭਰੇ ਹੋਏ ਸ੍ਰੀ ਕ੍ਰਿਸ਼ਨ ਦੁਸ਼ਮਣ ਦੀ ਸੈਨਾ ਨੂੰ ਵੇਖ ਕੇ ਜਾ ਪੈਂਦੇ ਹਨ, ਤੁਸੀਂ ਹੀ ਚਿਤ ਵਿਚ ਚਿਵਾਰ ਕੇ ਦਸੋ, ਜਗਤ ਵਿਚ ਹੋਰ ਕਿਹੜਾ ਸੂਰਵੀਰ ਹੈ ਜੋ ਧੀਰਜ ਨੂੰ ਧਾਰਨ ਕਰ ਸਕੇ। ਸਿਆਮ ਕਵੀ ਕਹਿੰਦੇ ਹਨ, ਜੋ ਕੋਈ ਹਿੰਮਤ ਕਰ ਕੇ ਅਤੇ ਸਾਰੇ ਸਸਤ੍ਰ ਲੈ ਕੇ ਸ੍ਰੀ ਕ੍ਰਿਸ਼ਨ ਨਾਲ ਆ ਕੇ ਅੜ ਖੜੋਤਾ ਹੈ, ਉਸ ਨੂੰ ਸ੍ਰੀ ਕ੍ਰਿਸ਼ਨ ਉਸੇ ਵੇਲੇ ਪ੍ਰਾਣਾਂ ਤੋਂ ਬਿਨਾ ਕਰ ਦਿੰਦੇ ਹਨ। ੧੨੯੯।

(ਕਵੀ) ਸਿਆਮ ਕਹਿੰਦੇ ਹਨ, ਜਿਹੜਾ ਸੂਰਮਾ ਸਾਰੇ ਸਸਤ੍ਰ ਸੰਭਾਲ ਕੇ, ਸ੍ਰੀ ਕ੍ਰਿਸ਼ਨ ਉਤੇ ਡਾਚਾ ਆਕੜ ਕੇ ਚੜ੍ਹ ਆਉਂਦਾ ਹੈ; ਜਿਹੜਾ ਕੋਈ ਦੂਰੋਂ ਹੀ ਧਨੁਸ ਕਸ ਕੇ ਸ੍ਰੀ ਕ੍ਰਿਸ਼ਨ ਉਤੇ ਬਾਣ ਚਲਾਉਂਦਾ ਹੈ, ਜੋ ਵੈਰੀ ਸਾਹਮਣੇ ਨਹੀਂ ਆ ਸਕਦਾ ਅਤੇ ਦੂਰ ਖੜੋਤਾ ਹੀ ਬੜਕਾਂ ਮਾਰਦਾ ਹੈ; ਉਸ ਨੂੰ ਸ੍ਰੀ ਕ੍ਰਿਸ਼ਨ ਵੇਖਦਿਆਂ ਹੀ ਇਕੋ ਬਾਣ ਨਾਲ ਪਰਲੋਕ ਭੇਜ ਦਿੰਦੇ ਹਨ। ੧੨੯੧।

### ਕਬਿਤੁ

(ਕਵੀ) ਰਾਮ ਕਹਿੰਦੇ ਹਨ, ਉਨ੍ਹਾਂ ਦੀ ਦਸਾ ਵੇਖ ਕੇ ਵੈਰੀਆਂ ਦੇ ਵੱਡੇ ਵੱਡੇ ਸੂਰਮੇ (ਅਪਣੇ) ਚਿਤ ਵਿਚ ਇਸ ਤਰ੍ਹਾਂ ਕ੍ਰੋਧ ਕਰਦੇ ਹਨ ਮਾਨੋ (ਹੱਥਾਂ ਵਿਚ) ਤਲਵਾਰਾਂ ਲੈ ਕੇ ਮਾਰੋ-ਮਾਰੋ ਪੁਕਾਰਦੇ ਹੋਏ ਕ੍ਰਿਸ਼ਨ ਜੀ ਦੇ ਸਾਹਮਣੇ ਆਉਂਦੇ ਹਨ ਅਤੇ ਯੁੱਧ ਮਚਾਉਂਦੇ ਹਨ। ਇਕ ਨਜ਼ਦੀਕ ਨਹੀਂ ਆਉਂਦੇ, ਮਨ ਵਿਚ ਡਰਦੇ ਹਨ ਅਤੇ ਹਸ ਕੇ ਜਖਮ ਖਾਉਂਦੇ ਹਨ ਮਾਨੋ ਇਕੋ ਹੀ ਭਾਈਜ਼ਾਰੇ ਦੇ ਹੋਣ। ਇਕ ਨਿਰੀਆਂ ਬੜਕਾਂ ਮਾਰਦੇ ਹਨ, (ਯੋਧਿਆਂ ਦੇ) ਜੋਸ ਨੂੰ ਵਧਾਉਂਦੇ ਹਨ ਅਤੇ (ਉਨ੍ਹਾਂ ਤੋਂ) ਛੜ੍ਹੀ ਧਰਮ (ਅਰਥਾਤ ਯੁੱਧ) ਕਰਾਉਂਦੇ ਹਨ (ਅਤੇ ਅਜਿਹਾ ਕਰ ਕੇ) ਉਹ ਸੁਅਰਗ ਨੂੰ ਜਾਂਦੇ ਹਨ। ੧੨੯੮।

### ਸਵੈਯਾ

ਕਵੀ ਸਿਆਮ ਕਹਿੰਦੇ ਹਨ, ਜੋ ਸ੍ਰੀ ਕ੍ਰਿਸ਼ਨ ਦੇ ਬਲ ਦੀ ਬਰਾਬਰ ਦੀ ਚੋਟ ਹਨ, ਉਹੀ ਸਾਹਮਣੇ ਆਉਂਦੇ ਹਨ ਅਤੇ ਬਾਣ, ਕਮਾਨ, ਕ੍ਰਿਪਾਨ, ਗਦਾ (ਆਦਿ ਸਸਤ੍ਰ) ਪਕੜ ਕੇ ਕ੍ਰੋਧ ਨਾਲ ਭਰੇ ਹੋਏ ਭਿਆਨਕ ਯੁੱਧ ਕਰਦੇ ਹਨ। ਇਕ ਪ੍ਰਾਣਾਂ ਤੋਂ ਬਿਨਾ ਹੋਏ ਧਰਤੀ ਉਤੇ ਪਏ ਹਨ ਅਤੇ ਕਈ ਕਟੇ ਹੋਏ ਸਿਰਾਂ ਨਾਲ ਰਣ-ਭੂਮੀ ਵਿਚ ਭਜੇ ਫਿਰਦੇ ਹਨ। (ਇਸੇ ਤਰ੍ਹਾਂ) ਕਈ ਸੰਦਰ ਲੋਖਾਂ (ਧਰਤੀ ਉਤੇ) ਪਈਆਂ ਹਨ (ਅਤੇ ਉਹ) ਹੱਥਾਂ ਨਾਲ ਫੜ ਕੇ (ਸਿਰਾਂ ਨੂੰ) ਵੈਰੀਆਂ ਵਲ ਸੁਟ ਰਹੇ ਹਨ। ੧੨੯੯।

ਇਕ ਯੋਧੇ ਨੇ ਉਥੇ ਘੋੜੇ ਮਾਰ ਦਿੱਤੇ ਹਨ ਅਤੇ ਇਕ ਸੂਰਮੇ ਨੇ ਵੱਡੇ ਹਾਥੀ ਮਾਰ ਦਿੱਤੇ ਹਨ। ਇਕ ਬਲਵਾਨ ਨੇ ਰਘਵਾਨ ਮਾਰ ਦਿੱਤੇ ਅਤੇ ਇਕ ਨੇ ਪੈਦਲ ਯੋਧੇ ਮਾਰ ਕੇ ਧਰਤੀ ਉਤੇ ਪਛਾੜ ਸੁਟੇ ਹਨ। ਇਕ ਯੁੱਧ-ਭੂਮੀ ਨੂੰ ਵੇਖ ਕੇ ਭਜ ਗਏ ਹਨ ਅਤੇ ਇਕ ਘਾਇਲ ਘਾਇਲਾਂ ਨੂੰ ਲਲਕਾਰ ਰਹੇ ਹਨ। ਇਕ (ਡਟ ਕੇ) ਲੜਦੇ ਹਨ ਅਤੇ ਸ੍ਰੀ ਕ੍ਰਿਸ਼ਨ ਤੋਂ ਡਰਦੇ ਨਹੀਂ ਹਨ, (ਸਗੋਂ) ਭਜ ਕੇ (ਉਸ ਉਤੇ) ਕ੍ਰਿਪਾਨ ਦਾ ਵਾਰ ਕਰਦੇ ਹਨ। ੧੯੦੦।

### ਦੋਹਰਾ

(ਵੈਰੀ) ਸੂਰਮਿਆਂ ਨੇ ਸਸਤ੍ਰ ਸੰਭਾਲ ਕੇ ਸ੍ਰੀ ਕ੍ਰਿਸ਼ਨ ਨੂੰ ਚੋਹਾਂ ਪਾਸਿਆਂ ਤੋਂ (ਇੰਜ) ਘੇਰ ਲਿਆ ਹੈ ਜਿਵੇਂ ਖੇਤ ਨੂੰ ਵਾੜ, ਨਗ ਨੂੰ ਮੁੰਦਰੀ ਅਤੇ ਸੂਰਜ ਤੇ ਚੰਦਮਾ ਨੂੰ ਪ੍ਰਵਾਰ ਘੇਰ ਲੈਂਦਾ ਹੈ। ੧੯੦੧।

## ਸਵੈਯਾ

ਘੋਰਿ ਲੀਓਂ ਹਰਿ ਕਉ ਜਬ ਹੀ ਤਬ ਸ੍ਰੀ ਜਦੁਨਾਥ ਸਰਾਸਨ ਲੀਨੋ।  
ਚੁਜਨ ਸੈਨ ਬਿਪੈ ਧਿਸਿ ਕੈ ਛਿਨ ਮੈ ਬਿਨੁ ਪ੍ਰਾਨ ਘਨੇ ਦਲੁ ਕੀਨੋ।  
ਲੋਥ ਪੈ ਲੋਥ ਗਈ ਪਰਿ ਕੈ ਇਹ ਭਾਤਿ ਕਰਿਯੋ ਅਤਿ ਜੁਧੁ ਪ੍ਰਬੀਨੋ।  
ਜੋ ਕੋਊ ਸਾਮੁਹੇ ਆਇ ਅਰਿਓ ਅਰਿ ਸੋ ਗ੍ਰਿਹ ਜੀਵਤ ਜਾਨ ਨ ਦੀਨੋ। ੧੯੦੨।

ਬਹੁ ਬੀਰ ਹਨੇ ਲਖਿ ਕੈ ਰਨ ਮੈ ਬਰ ਬੀਰ ਬਡੇ ਅਤਿ ਕੋਪ ਭਰੇ।  
ਜਦੁਬੀਰ ਕੇ ਉਪਰਿ ਆਇ ਪਰੇ ਹਠਿ ਕੈ ਮਨ ਮੈ ਨਹੀ ਨੈਕੁ ਡਰੇ।  
ਸਬ ਸਸਤ੍ਰ ਸੰਭਾਰਿ ਪ੍ਰਹਾਰ ਕਰੈ ਕਬਿ ਸ਼ਜਾਮ ਕਹੈ ਨਹੀ ਪੈਗੁ ਟਰੇ।  
ਬਿਜਨਾਥ ਸਰਾਸਨ ਲੈ ਤਿਨ ਕੈ ਸਰ ਏਕ ਹੀ ਏਕ ਸੋ ਪ੍ਰਾਨ ਹਰੇ। ੧੯੦੩।

ਬਹੁ ਭੂਮਿ ਗਿਰੇ ਬਰ ਬੀਰ ਜਬੈ ਜੇਊ ਸੂਰ ਰਹੇ ਮਨ ਕੋਪੁ ਪਗੇ।  
ਬਿਜਨਾਥ ਨਿਹਾਰਿ ਉਚਾਰਤ ਯੋ ਸਬ ਗੁਜਰ ਪੂਤ ਕੇ ਕਉਨ ਭਗੇ।  
ਅਬ ਯਾ ਕਹੁ ਮਾਰਤ ਹੈ ਰਨ ਮੈ ਮਨ ਮੈ ਰਸ ਬੀਰ ਮਿਲੇ ਉਮਗੇ।  
ਜਦੁਬੀਰ ਕੇ ਤੀਰ ਛੁਟੇ ਤੇ ਡਰੇ ਭਟ ਜਿਊ ਕੋਊ ਸੋਵਤ ਚਉਕ ਜਗੇ। ੧੯੦੪।

## ਝੂਲਨਾ ਛੰਦ

ਲੀਐ ਪਾਨਿ ਸੰਭਾਰ ਕੈ ਚਕ੍ਰ ਭਗਵਾਨ ਜੂ ਕ੍ਰੋਧ ਕੈ ਸਤ੍ਰੁ ਕੀ ਸੈਨ ਕੁਟੀ।  
ਮਹੀ ਚਲ ਕੀਨੇ ਦਸੋ ਨਾਗ ਭਗੇ ਰਮਾ ਨਾਥ ਜਾਗੇ ਹਰਹਿ ਢੀਠ ਛੁਟੀ।  
ਘਨੀ ਮਾਰ ਸੰਘਾਰਿ ਬਿਦਾਰ ਕੀਨੀ ਘਨੀ ਸ਼ਜਾਮ ਕੋ ਦੇਖ ਕੈ ਸੈਨ ਛੁਟੀ।  
ਐਸੇ ਸ਼ਜਾਮ ਭਾਖੈ ਮਹਾ ਸੂਰਮੇ ਕੀ ਤਹਾ ਆਪਨੀ ਜੀਤ ਕੀ ਆਸ ਤੁਟੀ। ੧੯੦੫।

ਘਨੀ ਮਾਰਿ ਮਾਚੀ ਤਹਾ ਕਾਲਿ ਨਾਚੀ ਘਨੇ ਜੁਧੁ ਕਉ ਛਾਡਿ ਕੈ ਬੀਰ ਭਗੇ।  
ਕ੍ਰਿਸ਼ਨ ਬਾਨ ਕਮਾਨ ਕੇ ਲਾਗਤੇ ਹੀ ਐਸੇ ਸ਼ਜਾਮ ਭਾਖੈ ਘਨਿਯੋ ਪ੍ਰਾਨ ਤ੍ਰਯਾਗੇ।  
ਘਨਿਯੋ ਹਾਥ ਕਾਟੇ ਗਿਰੇ ਪੇਟ ਛਾਟੈ ਫਿਰੈ ਬੀਰ ਸੰਗ੍ਰਾਮ ਸੈ ਬਾਨ ਲਗੇ।  
ਘਨਿਯੋ ਘਾਇ ਲਾਗੇ ਬਸਤ੍ਰ ਸ੍ਰਉਨ ਪਗੇ ਮਨੋ ਪਹਨਿ ਆਏ ਸਬੈ ਲਾਲ ਬਾਗੇ। ੧੯੦੬।

ਜਥੈ ਸ਼ਜਾਮ ਬਲਿ ਰਾਮ ਸੰਗ੍ਰਾਮ ਮ੍ਰਿਣਾਨੇ ਲੀਐ ਪਾਨਿ ਸੰਭਾਰ ਕੈ ਚਕ੍ਰ ਭਾਰੀ।  
ਕੋਊ ਬਾਨ ਕਮਾਨ ਕੋ ਤਾਨ ਧਾਏ ਕੋਊ ਢਾਲ ਤ੍ਰਿਸੂਲ ਮੁਗਦ੍ਰ ਕਟਾਰੀ।  
ਜਰਾਸੰਧ ਕੀ ਫਉਜ ਮੈ ਚਾਲ ਪਾਰੀ ਬਲੀ ਦਉਰ ਕੈ ਠਉਰਿ ਸੈਨਾ ਸੰਘਾਰੀ।  
ਦੁਹੂ ਓਰ ਤੇ ਸਾਰ ਪੈ ਸਾਰ ਬਾਜਿਯੋ ਛੁਟੀ ਮੈਨ ਕੇ ਸਤ੍ਰੁ ਕੀ ਨੈਨ ਤਾਰੀ। ੧੯੦੭।

## ਸਵੈਯਾ

ਜਦੋਂ (ਦੁਸ਼ਮਨ ਨੇ) ਸ੍ਰੀ ਕ੍ਰਿਸ਼ਨ ਨੂੰ ਘੇਰ ਲਿਆ, ਤਦੋਂ ਸ੍ਰੀ ਕ੍ਰਿਸ਼ਨ ਨੇ ਧਨੁਸ ਫੜ ਲਿਆ ਅਤੇ ਵੈਰੀ ਸੈਨਾ ਵਿਚ ਧਸ ਕੇ ਛਿਣ ਭਰ ਵਿਚ ਬਹੁਤ ਸਾਰੇ ਦਲ ਨੂੰ ਪ੍ਰਾਨਾਂ ਤੋਂ ਬਿਨਾ ਕਰ ਦਿੱਤਾ। ਯੁੱਧ ਵਿਚ ਪ੍ਰਬੀਨ (ਸ੍ਰੀ ਕ੍ਰਿਸ਼ਨ ਨੇ) ਇਸ ਤਰ੍ਹਾਂ ਦਾ ਭਾਰਾ ਯੁੱਧ ਕੀਤਾ ਕਿ ਲੋਥ ਉਤੇ ਲੋਥ ਚੜ੍ਹ ਗਈ। ਜੋ ਕੋਈ ਵੀ ਸਾਹਮਣਿਓਂ ਆ ਕੇ ਲਤਿਆ, ਉਸ ਨੂੰ (ਸ੍ਰੀ ਕ੍ਰਿਸ਼ਨ ਨੇ) ਘਰ ਨੂੰ ਜੀਉਇਆਂ ਨਹੀਂ ਜਾਣ ਦਿੱਤਾ। ੧੯੦੨।

ਯੁੱਧ-ਭੂਮੀ ਵਿਚ ਬਹੁਤ ਸਾਰੇ ਸੂਰਮਿਆਂ ਨੂੰ ਮੋਇਆ ਵੇਖ ਕੇ, ਵੱਡੇ ਵੱਡੇ ਯੋਧੇ ਕ੍ਰੋਧ ਨਾਲ ਭਰ ਗਏ ਹਨ। ਹਠ ਕਰ ਕੇ ਸ੍ਰੀ ਕ੍ਰਿਸ਼ਨ ਉਤੇ ਆ ਪਏ ਹਨ ਅਤੇ ਮਨ ਵਿਚ ਜ਼ਰਾ ਜਿੰਨੇ ਵੀ ਡਰੇ ਨਹੀਂ ਹਨ। ਕਵੀ ਸ਼ਿਆਮ ਕਹਿੰਦੇ ਹਨ, ਸਾਰੇ (ਯੋਧੇ) ਸਸਤ੍ਰ ਸੰਭਾਲ ਕੇ ਵਾਰ ਕਰਦੇ ਹਨ ਅਤੇ ਇਕ ਕਦਮ ਵੀ ਪਿਛੇ ਨਹੀਂ ਹਟਦੇ ਹਨ। ਸ੍ਰੀ ਕ੍ਰਿਸ਼ਨ ਧਨੁਸ ਲੈ ਕੇ ਇਕੋ ਇਕ ਬਾਣ ਨਾਲ ਉਨ੍ਹਾਂ ਦੇ ਪ੍ਰਾਨ ਨਸ਼ਟ ਕਰ ਦਿੰਦੇ ਹਨ। ੧੯੦੩।

ਜਦ ਬਹੁਤ ਸਾਰੇ ਯੁੱਧ-ਵੀਰ ਸੂਰਮੇ ਧਰਤੀ ਉਤੇ ਡਿਗ ਪਏ, ਤਾਂ ਜੋ ਸੂਰਮੇ ਰਹਿ ਗਏ (ਉਨ੍ਹਾਂ ਦਾ) ਮਨ ਕ੍ਰੋਧ ਨਾਲ ਭਰ ਗਿਆ। ਉਹ ਸਾਰੇ ਸ੍ਰੀ ਕ੍ਰਿਸ਼ਨ ਨੂੰ ਵੇਖ ਕੇ ਇਸ ਤਰ੍ਹਾਂ ਪੁਕਾਰਦੇ ਹਨ ਕਿ ਇਸ ਗਵਾਲੇ ਦੇ ਪੁੱਤਰ ਤੋਂ ਕੌਣ ਭਜੇਗਾ। ਹੁਣੇ ਇਸ ਨੂੰ ਯੁੱਧ ਵਿਚ ਮਾਰਦੇ ਹਾਂ, ਉਨ੍ਹਾਂ ਦੇ ਮਨ ਵਿਚ ਵੀਰ ਰਸ ਦੀਆਂ ਉਮੰਗਾਂ ਪੈਦਾ ਹੋ ਗਈਆਂ ਹਨ। ਸ੍ਰੀ ਕ੍ਰਿਸ਼ਨ ਦੇ ਬਾਣਾਂ ਦੇ ਛੁਟਣ ਨਾਲ ਸੂਰਮੇ ਇਸ ਤਰ੍ਹਾਂ ਡਰ ਜਾਂਦੇ ਹਨ ਜਿਸ ਤਰ੍ਹਾਂ ਸੁਤਾ ਹੋਇਆ (ਵਿਅਕਤੀ) ਚੌਂਕ ਕੇ ਉਠ ਪੈਂਦਾ ਹੈ। ੧੯੦੪।

## ਝੂਲਨਾ ਛੰਦ

ਹੱਥ ਵਿਚ ਸੁਦਰਸ਼ਨ ਚੱਕਰ ਧਾਰਨ ਕਰ ਕੇ ਕ੍ਰਿਸ਼ਨ ਜੀ ਨੇ ਕ੍ਰੋਧ ਕਰ ਕੇ ਵੈਰੀ ਦੀ ਸੈਨਾ ਕੁਟ ਦਿੱਤੀ ਹੈ। ਧਰਤੀ ਡੋਲ ਗਈ ਹੈ, ਦਸਾਂ ਦਿਸ਼ਾਵਾਂ ਰੂਪ ਹਾਥੀ ਭਜ ਗਏ ਹਨ, ਲੱਛਮੀ-ਪਤੀ (ਵਿਸ਼ਣੂ) ਜਾਗ ਪਿਆ ਹੈ ਅਤੇ ਸਿਵ ਦੀ ਸਮਾਧੀ ਟੁਟ ਗਈ ਹੈ। ਬਹੁਤ ਅਧਿਕ ਮਾਰ ਨਾਲ ਸੈਨਾ ਨਸ਼ਟ ਕਰ ਦਿੱਤੀ ਹੈ ਅਤੇ ਸ੍ਰੀ ਕ੍ਰਿਸ਼ਨ ਨੂੰ ਵੇਖ ਕੇ ਸੈਨਾ ਤਿੰਤਰ ਬਿੱਤਰ ਹੋ ਗਈ ਹੈ। (ਕਵੀ) ਸ਼ਿਆਮ ਕਹਿੰਦੇ ਹਨ, ਉਥੇ ਵੱਡੇ ਵੱਡੇ ਸੂਰਮਿਆਂ ਦੀ ਆਪਣੀ ਜਿਤ ਦੀ ਆਸ ਖਤਮ ਹੋ ਗਈ ਹੈ। ੧੯੦੫।

(ਰਣ-ਭੂਮੀ ਵਿਚ) ਬਹੁਤ ਮਾਰ ਮਚੀ ਹੈ, ਉਥੇ ਆ ਕੇ ਕਾਲੀ (ਦੇਵੀ) ਨਚੀ ਹੈ ਅਤੇ ਉਸ ਭਿਆਨਕ ਯੁੱਧ ਨੂੰ (ਵੇਖ ਕੇ) ਯੋਧੇ ਭਜ ਗਏ ਹਨ। (ਕਵੀ) ਸ਼ਿਆਮ ਇਸ ਤਰ੍ਹਾਂ ਕਹਿੰਦੇ ਹਨ, ਸ੍ਰੀ ਕ੍ਰਿਸ਼ਨ ਦੀ ਕਮਾਨ ਤੋਂ ਛੁਟੇ ਬਾਣਾਂ ਦੇ ਵਜਦਿਆਂ ਹੀ ਬਹੁਤਿਆਂ ਨੇ ਪ੍ਰਾਨ ਛਡ ਦਿੱਤੇ ਹਨ। ਬਹੁਤਿਆਂ ਦੇ ਹੱਥ ਕਟ ਗਏ ਹਨ, ਕਈ ਪਾਟੇ ਹੋਏ ਪੇਟਾਂ ਨਾਲ ਡਿਗੇ ਪਏ ਹਨ ਅਤੇ (ਜਿਨ੍ਹਾਂ ਨੂੰ) ਬਾਣ ਵਜੇ ਹਨ (ਉਹ) ਯੁੱਧ-ਭੂਮੀ ਵਿਚ ਘੁੰਮ ਰਹੇ ਹਨ। ਬਹੁਤਿਆਂ ਨੂੰ ਘਾਉ ਲਗੇ ਹਨ ਅਤੇ (ਉਨ੍ਹਾਂ ਦੇ) ਬਸਤ੍ਰ ਲਹੂ ਨਾਲ ਗੜ੍ਹਚ ਹਨ ਮਾਨੇ ਸਾਰੇ ਲਾਲ ਬਸਤ੍ਰ ਪਾ ਕੇ ਆਏ ਹੋਣ। ੧੯੦੬।

ਜਦੋਂ ਸ੍ਰੀ ਕ੍ਰਿਸ਼ਨ ਅਤੇ ਬਲਰਾਮ ਨੇ ਯੁੱਧ ਵਿਚ ਆ ਕੇ ਭਾਰੀ ਚੱਕਰ ਸੰਭਾਲ ਲਿਆ ਹੈ, ਉਦੋਂ ਕਈ ਬਾਣ ਅਤੇ ਕਮਾਨ ਤਾਣ ਕੇ ਆ ਪਏ ਹਨ ਅਤੇ ਕਈ ਢਾਲ, ਤ੍ਰਿਸੂਲ, ਮੁਗਦ੍ਰ ਅਤੇ ਕਟਾਰ (ਲੈ ਕੇ ਆ ਪਏ ਹਨ)। ਜਰਾਸੰਧ ਦੀ ਸੈਨਾ ਵਿਚ ਹਲਚਲ ਮਚ ਗਈ ਹੈ ਅਤੇ ਬਲਵਾਨਾਂ ਨੇ ਦੌੜ ਕੇ ਉਸੇ ਥਾਂ ਤੇ ਜਾ ਕੇ ਸੈਨਾ ਦਾ ਨਾਸ ਕੀਤਾ ਹੈ। ਦੋਹਾਂ ਪਾਸਿਆਂ ਤੋਂ ਲੋਹੇ ਨਾਲ ਲੋਹਾ ਵਜਿਆ ਹੈ (ਜਿਸ ਦੇ ਫਲਸਰੂਪ) ਕਾਮਦੇਵ ਦੇ ਵੈਰੀ (ਸਿਵ) ਦੀ ਸਮਾਧੀ ਖੁਲ੍ਹੀ ਗਈ ਹੈ। ੧੯੦੭।

ਮਾਰਿ ਘਮਕਾਰਿ ਤਲਵਾਰਿ ਬਰਛੀ ਗਦਾ ਛੁਰੀ ਜਮਧਰਨ ਅਰਿ ਦਲ ਸੰਘਾਰੇ।  
 ਬਢੀ ਸ੍ਰੂਉਣ ਸਲਤਾ ਬਰੇ ਜਾਤ ਗਜ ਬਜ ਰਥ ਮੁੰਡ ਕਰਿ ਸੁੰਡ ਭਟ ਤੁੰਡ ਨਿਆਰੇ।  
 ਤ੍ਰਸੇ ਭੁਤ ਬੈਤਾਲ ਭੈਰਵਿ ਭਗੀ ਜੁਗਨੀ ਪੈਰ ਖਪਰਿ ਉਲਟਿ ਉਰਿ ਸੁ ਧਾਰੇ।  
 ਭਨੈ ਰਾਮ ਸੰਗ੍ਰਾਮ ਅਤਿ ਤੁਮਲ ਦਾਰੁਨ ਭਯੋ ਮੌਨ ਤਜਿ ਸਿਵ ਬ੍ਰਹਮ ਜੀਅ ਡਰਾਰੇ। ੧੯੦੮।

## ਸਵੈਯਾ

ਜਬ ਸਾਮ ਸੁ ਪਉਰਖ ਏਤੇ ਕੀਯੋ ਅਰਿ ਸੈਨਹੁ ਤੇ ਭਟ ਏਕ ਪੁਕਾਰਿਯੋ।  
 ਕਾਨੂ ਬਡੋ ਬਲਵੰਡ ਪ੍ਰਚੰਡ ਘੰਡ ਕੀਯੋ ਅਤਿ ਨੈਕੁ ਨ ਹਾਰਿਯੋ।  
 ਤਾ ਤੇ ਅਥੈ ਭਜੀਐ ਤਜੀਐ ਰਨ ਯਾ ਤੇ ਨ ਕੋਊ ਬਚਿਯੋ ਬਿਨੁ ਮਾਰਿਯੋ।  
 ਬਾਲਕ ਜਾਨ ਕੈ ਭੂਲਹੁ ਰੇ ਜਿਨਿ ਕੇਸ ਤੇ ਗਹਿ ਕੰਸ ਪਛਾਰਿਯੋ। ੧੯੦੯।

ਐਸੇ ਉਚਾਰ ਸਬੈ ਸੁਨਿ ਕੈ ਚਿਤ ਮੈ ਅਤਿ ਸੰਕਤਿ ਮਾਨ ਭਏ ਹੈ।  
 ਕਾਇਰ ਭਾਜਨ ਕੋ ਮਨ ਕੀਨੋ ਹੈ ਸੂਰਨ ਕੇ ਮਨ ਕੋਪਿ ਤਏ ਹੈ।  
 ਬਾਨ ਕਮਾਨ ਕ੍ਰਿਪਾਨ ਲੈ ਕਰਿ ਮਾਨ ਭਰੇ ਭਟ ਆਇ ਖਏ ਹੈ।  
 ਸ੍ਰਾਮ ਲਯੋ ਅਸਿ ਪਾਨਿ ਸੰਭਾਰ ਹਕਾਰ ਬਿਦਾਰ ਸੰਘਾਰਿ ਦਏ ਹੈ। ੧੯੧੦।

ਏਕ ਭਜੇ ਲਖਿ ਭੀਰ ਪਰੀ ਜਦੁਬੀਰ ਕਰੀ ਬਲਿਬੀਰ ਸੰਭਾਰੋ।  
 ਸਸਤ੍ਰ ਜਿਤੇ ਤੁਮਰੇ ਪਹਿ ਹੈ ਜੁ ਅਰੇ ਅਰਿ ਤਾਹਿ ਹਕਾਰਿ ਸੰਭਾਰੋ।  
 ਧਾਇ ਨਿਸਕ ਪਰੋ ਤਿਹ ਉਪਰਿ ਸੰਕ ਕਵੂ ਚਿਤ ਸੈ ਨ ਬਿਚਾਰੋ।  
 ਭਾਜਤ ਜਾਤ ਜਿਤੇ ਰਿਪੁ ਹੈ ਤਿਹ ਪਾਸਿ ਕੇ ਸੰਗ ਗ੍ਰਾਸੇ ਜਿਨਿ ਮਾਰੋ। ੧੯੧੧।

ਸ੍ਰੀ ਬਿਜ਼ਜਾਜ ਕੇ ਆਨਨ ਤੇ ਮੁਸਲੀਧਰ ਬੈਨ ਇਹੈ ਸੁਨਿ ਪਾਏ।  
 ਮੁਸਲ ਅਉ ਹਲ ਪਾਨਿ ਲਯੋ ਬਲਿ ਪਾਸਿ ਸੁਧਰ ਕੈ ਪਛੇ ਹੀ ਧਾਏ।  
 ਭਾਜਤ ਸਤ੍ਰਨ ਕੋ ਮਿਲ ਕੈ ਗਰਿ ਡਾਰਿ ਦਈ ਰਿਪੁ ਹਾਥ ਬੰਧਾਏ।  
 ਏਕ ਲਰੇ ਰਨ ਮਾੜ ਮਰੇ ਇਕ ਜੀਵਤ ਜੋਲਿ ਕੈ ਬੰਧ ਪਠਾਏ। ੧੯੧੨।

ਸ੍ਰੀ ਜਦੁਬੀਰ ਕੇ ਬੀਰ ਤਬੈ ਅਰਿ ਸੈਨ ਕੇ ਪਛੇ ਪਰੇ ਅਸਿ ਧਾਰੇ।  
 ਆਇ ਖਏ ਸੋਊ ਮਾਰਿ ਲਏ ਤੇਊ ਜਾਨਿ ਦਏ ਜਿਨਿ ਇਉ ਕਹਿਯੋ ਹਾਰੇ।  
 ਜੋ ਨ ਟਰੇ ਕਬਹੂ ਰਨ ਤੇ ਅਰਿ ਤੇ ਬਲਿਦੇਵ ਕੇ ਬਿਕ੍ਰਮ ਟਾਰੇ।  
 ਭਾਜਿ ਗਏ ਬਿਸੰਭਾਰ ਭਏ ਗਿਰਗੇ ਕਰ ਤੇ ਕਰਵਾਰਿ ਕਟਾਰੇ। ੧੯੧੩।

ਬਹੁਤ ਘਮਸਾਨ ਯੁੱਧ ਹੋਇਆ ਹੈ ਅਤੇ ਤਲਵਾਰ, ਬਰਛੀ, ਗਦਾ, ਛੁਰੀ, ਜਮਧਾੜ  
 (ਆਦਿ ਸਸਤ੍ਰਾਂ) ਨਾਲ ਵੈਰੀ ਦਲ ਦਾ ਨਾਸ਼ ਹੋਇਆ ਹੈ। ਲਹੂ ਦੀ ਨਦੀ ਭਰ ਗਈ ਹੈ  
 ਜਿਸ ਵਿਚ ਹਾਥੀ, ਘੋੜੇ, ਰਥ, ਮੁੰਡ, ਹਾਥੀਆਂ ਦੇ ਸੁੰਡ ਅਤੇ ਯੋਧਿਆਂ ਦੇ ਸਿਰ ਵਖਰੇ  
 ਰੁੜ੍ਹੇ ਜਾ ਰਹੇ ਹਨ। (ਜਿਸ ਨੂੰ ਵੇਖ ਕੇ) ਭੁਤ, ਬੈਤਾਲ, ਭੈਰਉ ਡਰ ਗਏ ਹਨ ਅਤੇ ਜੋਗਣਾਂ  
 ਖਪਰਾਂ ਨੂੰ ਉਲਟਾ ਕੇ ਅਤੇ ਛਾਤੀ ਨਾਲ ਲਾ ਕੇ ਭਜ ਗਈਆਂ ਹਨ। (ਕਵੀ) ਰਾਮ ਕਹਿੰਦੇ  
 ਹਨ, ਅਤਿ ਭਿਆਨਕ ਯੁੱਧ ਹੋਇਆ ਹੈ (ਜਿਸ ਦੇ ਫਲਸਰੂਪ) ਸ਼ਿਵ ਨੇ ਮੌਨ ਛਡ ਦਿੱਤਾ  
 ਹੈ ਅਤੇ ਬ੍ਰਹਮਾ ਮਨ ਵਿਚ ਡਰ ਗਿਆ ਹੈ। ੧੯੦੮।

## ਸਵੈਯਾ

ਜਦ ਸ੍ਰੀ ਕ੍ਰਿਸ਼ਨ ਨੇ ਇਤਨੀ ਬਹਾਦਰੀ ਵਖਾਈ (ਤਦ) ਵੈਰੀ ਸੈਨਾ ਤੋਂ ਇਕ ਸੂਰਮਾ  
 ਪੁਕਾਰਿਆ ਕਿ ਸ੍ਰੀ ਕ੍ਰਿਸ਼ਨ ਬਹੁਤ ਬਲਵਾਨ ਅਤੇ ਪ੍ਰਚੰਡ (ਯੋਧਾ) ਹੈ, ਜਿਨ੍ਹਾਂ ਨੇ ਘੰਡ  
 ਕੀਤਾ ਹੈ, ਉਨ੍ਹਾਂ ਤੋਂ ਜ਼ਰਾ ਨਹੀਂ ਹਾਰਿਆ ਹੈ। ਇਸ ਵਾਸਤੇ ਹੁਣ ਰਣ ਨੂੰ ਛਡ ਕੇ ਭਜਣਾ  
 ਚਾਹੀਦਾ ਹੈ ਕਿਉਂਕਿ ਇਸ ਤੋਂ ਮਾਰੇ ਜਾਣ ਤੋਂ ਬਿਨਾ ਕੋਈ ਨਹੀਂ ਬਚਿਆ। (ਇਸ ਨੂੰ)  
 ਬਾਲਕ ਜਾਣ ਕੇ ਨ ਭੁਲਿਓ ਜਿਸ ਨੇ ਕੇਸਾਂ ਤੋਂ ਪਕੜ ਕੇ ਕੰਸ ਨੂੰ ਪਟਕਾ ਸੁਟਿਆ  
 ਸੀ। ੧੯੦੯।

ਅਜਿਹੇ ਬੋਲ ਸੁਣ ਕੇ ਸਾਰਿਆਂ ਦੇ ਚਿਤ ਬਹੁਤ ਸੰਕਿਤ ਹੋ ਗਏ ਹਨ। ਕਾਇਰਾਂ  
 ਨੇ ਭਜਣ ਲਈ ਮਨ ਬਣਾ ਲਿਆ ਅਤੇ ਸੂਰਮਿਆਂ ਦੇ ਮਨ ਕ੍ਰੋਧ ਨਾਲ ਤਪ ਗਏ ਹਨ।  
 ਬਣ, ਕਮਾਨਾਂ ਅਤੇ ਕ੍ਰਿਪਾਨਾਂ ਹੱਥ ਵਿਚ ਲੈ ਕੇ ਅਭਿਮਾਨ ਨਾਲ ਭਰੇ ਹੋਏ ਯੋਧੇ ਆ ਕੇ  
 ਬੈਬੜ ਪਏ ਹਨ। ਕ੍ਰਿਸ਼ਨ ਨੇ ਵੀ ਹੱਥ ਵਿਚ ਤਲਵਾਰ ਲੈ ਕੇ ਵੰਗਾਰਦੇ ਹੋਇਆਂ (ਵੈਰੀਆਂ  
 ਨੂੰ) ਮਾਰ ਕੇ ਨਸ਼ਟ ਕਰ ਦਿੱਤਾ ਹੈ। ੧੯੧੦।

(ਯੁੱਧ ਵਿਚ) ਸੰਕਟ ਦੀ ਸਥਿਤੀ ਪੈਦਾ ਹੋ ਜਾਣ ਤੇ ਕਈ ਧੋਧੇ ਭਜੇ ਜਾ ਰਹੇ  
 ਹਨ। (ਉਦੋਂ) ਸ੍ਰੀ ਕ੍ਰਿਸ਼ਨ ਨੇ ਬਲਰਾਮ ਨੂੰ ਕਿਹਾ—ਸੰਭਲੋ, ਅਤੇ ਜਿਤਨੇ ਵੀ ਤੁਹਾਡੇ ਕੋਲ  
 ਸਸਤ੍ਰ ਹਨ, ਉਨ੍ਹਾਂ ਨਾਲ, ਅੜਨ ਵਾਲਿਆਂ ਵੈਰੀਆਂ ਨੂੰ, ਲਲਕਾਰ ਕੇ ਮਾਰ ਦਿਓ। ਨਿਸੰਗ  
 ਹੋ ਕੇ ਉਨ੍ਹਾਂ ਉਤੇ ਟੁਟ ਕੇ ਪੈ ਜਾਓ ਅਤੇ ਮਨ ਵਿਚ ਜ਼ਰਾ ਜਿੰਨਾ ਸੰਸਾ ਨ ਵਿਚਾਰੋ। ਜਿਤਨੇ  
 ਵੀ ਵੈਰੀ ਭਜੀ ਜਾ ਰਹੇ ਹਨ, ਉਨ੍ਹਾਂ ਨੂੰ ਪਾਸ ਨਾਲ ਪਕੜ ਲਵੇ, ਮਾਰੋ ਨ। ੧੯੧੧।

(ਜਿਸ ਵੇਲੇ) ਬਲਰਾਮ ਨੇ ਸ੍ਰੀ ਕ੍ਰਿਸ਼ਨ ਦੇ ਮੂੰਹੋਂ ਇਹ ਬੋਲ ਸੁਣ ਲਏ ਤਾਂ ਮੂਸਲ  
 ਅਤੇ ਹਲ ਨੂੰ ਹੱਥ ਵਿਚ ਪਕੜ ਕੇ ਅਤੇ ਪਾਸ ਨੂੰ ਧਾਰਨ ਕਰ ਕੇ ਬਲਰਾਮ (ਉਨ੍ਹਾਂ ਵੈਰੀਆਂ  
 ਦੇ) ਪਿਛੇ ਭਜ ਪਿਆ। ਭਜੇ ਜਾਂਦੇ ਵੈਰੀਆਂ ਨੂੰ (ਪਿਛੋਂ) ਮਿਲ ਕੇ ਗਲ ਵਿਚ (ਪਾਸ) ਪਾ  
 ਚਿੰਤੀ ਅਤੇ ਉਨ੍ਹਾਂ ਦੇ ਹੱਥ ਬੰਨ੍ਹ ਦਿੱਤੇ, ਇਕ ਲੜ ਕੇ ਰਣ-ਕੂਮੀ ਵਿਚ ਮਰ ਗਏ ਅਤੇ  
 ਇਕਨਾਂ ਨੂੰ ਜੀਉਂਦਿਆਂ ਹੀ ਬੰਨ੍ਹ ਕੇ ਜੇਲ ਵਿਚ ਭੇਜ ਦਿੱਤਾ ਹੈ। ੧੯੧੨।

ਸ੍ਰੀ ਕ੍ਰਿਸ਼ਨ ਦੇ ਸੂਰਮੇ ਤਲਵਾਰਾਂ ਧਾਰ ਕਰ ਕੇ ਵੈਰੀ ਦੀ ਸੈਨਾ ਦੇ ਪਿਛੇ ਧੈ ਗਏ  
 ਹਨ। (ਜੋ) ਆ ਕੇ ਲੜੇ ਹਨ, ਉਨ੍ਹਾਂ ਨੂੰ ਮਾਰ ਲਿਆ ਹੈ ਅਤੇ ਉਨ੍ਹਾਂ ਨੂੰ ਜਾਣ ਦਿੱਤਾ ਹੈ  
 ਜਿਨ੍ਹਾਂ ਨੇ ਇਉਂ ਕਿਹਾ ਹੈ (ਕਿ ਅਸੀਂ) ਹਾਰ ਗਏ ਹਾਂ। ਜੋ (ਵੈਰੀ ਧੋਧੇ) ਕਦੇ ਰਣਭੂਮੀ  
 ਵਿਚ ਪਿਛੇ ਨਹੀਂ ਹਟੇ ਸਨ, ਉਨ੍ਹਾਂ ਨੂੰ ਬਲਰਾਮ ਨੇ ਬਲਪੂਰਵਕ ਪਿਛੇ ਹਟਾ ਦਿੱਤਾ ਹੈ।  
 (ਉਹ) ਬੇਸੂਧ ਹੋ ਕੇ ਭਜ ਗਏ ਹਨ ਅਤੇ ਉਨ੍ਹਾਂ ਦੇ ਹੱਥਾਂ ਵਿਚੋਂ ਤਲਵਾਰਾਂ ਅਤੇ ਕਟਾਰਾਂ  
 ਡਿਗ ਪਈਆਂ ਹਨ। ੧੯੧੩।

ਜੋ ਭਟ ਠਾਢੇ ਰਹੇ ਰਨ ਮੈਂ ਤੇਉਂ ਦਉਰਿ ਪਰੇ ਤਿਹ ਠਉਰ ਰਿਸੈ ਕੈ।  
 ਚਕ੍ਰ ਗਦਾ ਅਸਿ ਲੋਹਥੀ ਬਰਛੀ ਪਰਸੇ ਅਰਿ ਨੈਨ ਚਿਤੈ ਕੈ।  
 ਨੈਕੁ ਡਰੈ ਨਹੀਂ ਧਾਇ ਪਰੈ ਭਟ ਗਾਜਿ ਸਬੈ ਪ੍ਰਭ ਕਾਜ ਜਿਤੈ ਕੈ।  
 ਅਉਰ ਦੁਹੁੰ ਦਿਸ ਜੁਧ ਕਰੈ ਕਬਿ ਸ੍ਯਾਮ ਕਹੈ ਸੁਰ ਧਾਮ ਹਿਤੈ ਕੈ। ੧੯੧੪।

ਪੁਨਿ ਜਾਦਵ ਧਾਇ ਪਰੇ ਇਤ ਤੇ ਉਤ ਤੇ ਮਿਲਿ ਕੈ ਅਰਿ ਸਾਮੁਰੇ ਧਾਏ।  
 ਆਵਤ ਹੀ ਤਿਨ ਆਪਸਿ ਬੀਚ ਹਕਾਰਿ ਹਕਾਰਿ ਪ੍ਰਹਾਰ ਲਗਾਏ।  
 ਏਕ ਮਰੇ ਇਕ ਸਾਸ ਭਰੇ ਤਰਵੈ ਇਕ ਘਾਇਲ ਭੂ ਪਰ ਆਏ।  
 ਮਾਨੋ ਮਲੰਗ ਅਖਾਰਨ ਭੀਤਰ ਲੋਟਤ ਹੈ ਬਹੁ ਭਾਂਗ ਚੜਾਏ। ੧੯੧੫।

### ਕਬਿਤ

ਬਡੇ ਸ੍ਰਾਮਿਕਾਰਜੀ ਅਟਲ ਸੁਰ ਆਹਵ ਸੈਂ ਸਤ੍ਤ੍ਵਨ ਕੇ ਸਾਮੁਰੇ ਤੇ ਪੈਗੁ ਨ ਟਰਤ ਹੈ।  
 ਬਰਛੀ ਕ੍ਰਿਪਨ ਲੈ ਕਮਾਨ ਬਾਨ ਸਾਵਧਾਨ ਤਾਹੀ ਸਮੇਂ ਚਿਤ ਸੈਂ ਹੁਲਾਸ ਕੈ ਲਰਤ ਹੈ।  
 ਜੂਝ ਕੈ ਪਰਤ ਭਵਸਾਗਰ ਤਰਤ ਭਾਨੁ ਮੰਡਲ ਕਉ ਭੇਦ ਪ੍ਯਾਨ ਬੈਕੁੰਠ ਕਰਤ ਹੈ।  
 ਕਰੈ ਕਬਿ ਸ੍ਯਾਮ ਪ੍ਰਾਨ ਅਗੇ ਕਉ ਧਸਤ ਐਸੇ ਜੈਸੇ ਨਰ ਪੈਰ ਪੈਰ ਕਾਰੀ ਪੈ ਧਰਤ ਹੈ। ੧੯੧੬।

### ਸਵੈਧਾ

ਇਹ ਭਾਤਿ ਕੋ ਜੁਧੁ ਭਯੋ ਲਖਿ ਕੈ ਭਟ ਕੁਪਤ ਹੈ ਰਿਪੁ ਓਰਿ ਚਹੈ।  
 ਬਰਛੀ ਕਰਿ ਬਾਨ ਕਮਾਨ ਕ੍ਰਿਪਨ ਗਦਾ ਪਰਸੇ ਤਿਰਸੂਲ ਗਹੈ।  
 ਰਿਪੁ ਸਾਮੁਰੇ ਧਾਇ ਕੈ ਘਾਇ ਕਰੈ ਨ ਟਰੈ ਬਰ ਤੀਰ ਸਰੀਰ ਸਹੈ।  
 ਪੁਰਜੇ ਪੁਰਜੇ ਤਨ ਹੈ ਰਨ ਸੈਂ ਦੁਖੁ ਤੋ ਮਨ ਸੈਂ ਮੁਖ ਤੇ ਨ ਕਹੈ। ੧੯੧੭।

ਜੋ ਭਟ ਆਇ ਅਯੋਧਨ ਸੈਂ ਕਰਿ ਕੋਪ ਭਿਰੇ ਨਹਿ ਸੰਕਿ ਧਧਾਰੇ।  
 ਸਸਤ੍ਰ ਸੰਭਾਰਿ ਸਬੈ ਕਰ ਸੈਂ ਤਨ ਸਉਹੇ ਕਰੈ ਨਹਿ ਪ੍ਰਾਨ ਪਿਆਰੇ।  
 ਰੋਸ ਭਰੇ ਜੋਊ ਜੂਝ ਮਰੇ ਕਬਿ ਸ੍ਯਾਮ ਰਰੇ ਸੁਰ ਲੋਗਿ ਸਿਧਾਰੇ।  
 ਤੇ ਇਹ ਭਾਤਿ ਕਰੈ ਮੁਖ ਤੇ ਸੁਰ ਧਾਮ ਬਸੇ ਬਡੇ ਭਾਗ ਹਮਾਰੇ। ੧੯੧੮।

ਏਕ ਅਯੋਧਨ ਸੈਂ ਭਟ ਯੋਂ ਅਰਿ ਕੈ ਬਰਿ ਕੈ ਲਹਿ ਭੂਮਿ ਪਰੈ।  
 ਇਕ ਦੇਖ ਦਸਾ ਭਟ ਆਪਨ ਕੀ ਕਬਿ ਸ੍ਯਾਮ ਕਹੈ ਜੀਆ ਕੋਪ ਲਹੈ।

ਜਿਹੜੇ ਯੋਧੇ ਰਣ-ਭੂਮੀ ਵਿਚ ਡਟੇ ਰਹੇ ਹਨ, ਉਹੀ ਕ੍ਰੋਪਿਤ ਹੋ ਕੇ ਉਸ ਥਾਂ ਤੇ  
 ਭਜ ਕੇ ਜਾ ਪਏ ਹਨ। ਉਨ੍ਹਾਂ ਨੂੰ ਅੱਖਾਂ ਨਾਲ ਵੇਖ ਕੇ (ਸ੍ਰੀ ਕ੍ਰਿਸ਼ਨ ਦੇ ਸੈਨਿਕਾਂ ਨੇ) ਚੱਕਰ,  
 ਗਦਾ, ਤਲਵਾਰ, ਲੋਹੇ ਦੀ ਮੁਠ ਵਾਲੀ ਬਰਛੀ, ਕੁਹੜੇ (ਆਦਿ ਸਸਤ੍ਰ ਧਾਰਨ) ਕਰ ਲਏ  
 ਹਨ। (ਉਹ) ਜ਼ਰਾ ਜਿੰਨੇ ਵੀ ਡਰੇ ਨਹੀਂ ਹਨ ਅਤੇ ਸ੍ਰੀ ਕ੍ਰਿਸ਼ਨ ਦੀ ਜਿਤ ਦੇ ਕਾਰਜ ਲਈ  
 ਸਾਰੇ ਯੋਧੇ ਗੱਜ ਕੇ ਪੈ ਗਏ ਹਨ। ਕਵੀ ਸਿਆਮ ਕਹਿੰਦੇ ਹਨ, ਸੁਅਰਗ ਦੀ ਪ੍ਰਾਪਤੀ  
 ਲਈ ਦੋਹਾਂ ਪਾਸਿਆਂ (ਦੇ ਸੁਰਮੇ) ਯੁੱਧ ਕਰ ਰਹੇ ਹਨ। ੧੯੧੯।

ਫਿਰ ਇਧਰੋਂ ਮਿਲ ਕੇ ਯਾਦਵ ਸੂਰਮਿਆਂ ਨੇ ਹੱਲ ਬੋਲ ਦਿੱਤਾ ਅਤੇ ਉਧਰੋਂ ਵੈਰੀ  
 ਦੇ ਸਾਹਮਣੇ ਆ ਡਟੇ ਹਨ। ਆਉਂਦਿਆਂ ਹੀ ਉਨ੍ਹਾਂ ਨੇ ਆਪਸ ਵਿਚ ਲਲਕਾਰ ਲਲਕਾਰ  
 ਕੇ ਚੋਟਾਂ ਲਗਾਈਆਂ ਹਨ। ਇਕ ਮਰ ਗਏ ਹਨ, ਇਕ ਲੰਬੇ ਸਾਹ ਲੈ ਰਹੇ ਹਨ, ਇਕ  
 ਘਾਇਲ ਹੋ ਕੇ ਧਰਤੀ ਉਤੇ ਤੜਫ ਰਹੇ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਬਹੁਤ  
 ਸਾਰੀ ਭੰਗ ਪੀ ਕੇ ਮਲੰਗ ਅਖਾਤਿਆਂ ਵਿਚ ਲੇਟੇ ਪਏ ਹੋਣ। ੧੯੧੯।

### ਕਬਿੱਤ

ਸੁਆਮੀ ਦਾ ਕਾਰਜ ਕਰਨ ਵਾਲੇ ਸੂਰਮੇ ਯੁੱਧ-ਭੂਮੀ ਵਿਚ ਅਟਲ (ਖੜੋਤੇ ਹਨ),  
 ਵੈਰੀਆਂ ਦੇ ਸਾਹਮਣੇ ਤੋਂ ਇਕ ਕਦਮ ਵੀ ਪਿਛੇ ਨਹੀਂ ਹਟਦੇ ਹਨ। ਬਰਛੀ, ਕ੍ਰਿਪਨ ਅਤੇ  
 ਧਨੁਸ ਬਾਣ ਲੈ ਕੇ ਅਤੇ (ਪੂਰੀ ਤਰ੍ਹਾਂ) ਸਾਵਧਾਨ ਹੋ ਕੇ ਉਸੇ ਵੇਲੇ ਮਨ ਵਿਚ ਉਤਸਾਹ  
 ਵਧਾ ਕੇ ਯੁੱਧ ਕਰਦੇ ਹਨ। ਲੜ ਕੇ ਡਿਗਦੇ ਹਨ, ਭਵ-ਸਾਗਰ ਨੂੰ ਤਰਦੇ ਹਨ ਅਤੇ ਸੁਰਜ-  
 ਮੰਡਲ ਨੂੰ ਪਾਰ ਕਰ ਕੇ ਬੈਕੁੰਠ ਨੂੰ ਚਾਲੇ ਪਾ ਦਿੰਦੇ ਹਨ। ਕਵੀ ਸਿਆਮ ਕਹਿੰਦੇ ਹਨ,  
 (ਉਨ੍ਹਾਂ ਦੇ) ਪ੍ਰਾਣ ਇਸ ਤਰ੍ਹਾਂ ਅਗੇ ਨੂੰ ਧਸੀ ਜਾਂਦੇ ਹਨ ਜਿਵੇਂ ਕੋਈ ਵਿਅਕਤੀ ਪੌੜੀ ਉਤੇ  
 ਪੈਰ ਧਰਦਾ ਜਾਂਦਾ ਹੈ। ੧੯੧੯।

### ਸਵੈਧਾ

ਇਸ ਪ੍ਰਕਾਰ ਦਾ ਯੁੱਧ ਹੋਇਆ ਵੇਖ ਕੇ ਯੋਧੇ ਕ੍ਰੋਪਿਤ ਹੋਏ ਵੈਰੀ ਵਲ ਵੇਖਦੇ ਹਨ।  
 ਹੱਥ ਵਿਚ ਬਰਛੀ, ਧਨੁਸ ਬਾਣ, ਕ੍ਰਿਪਨ, ਗਦਾ, ਕੁਹੜਾ, ਤਿਰਸੂਲ (ਆਦਿ ਸਸਤ੍ਰ) ਪਕੜੇ  
 ਹੋਏ ਹਨ। ਵੈਰੀ ਦੇ ਸਾਹਮਣੇ ਜਾ ਕੇ ਵਾਰ ਕਰਦੇ ਹਨ, (ਉਹ) ਸ੍ਰੇਸ਼ਠ ਯੋਧੇ ਸ਼ਰੀਰ ਉਤੇ  
 ਤੀਰ ਸਹਿੰਦੇ ਹਨ, ਪਰ ਪਿਛੇ ਨਹੀਂ ਹਟਦੇ ਹਨ। ਰਣ-ਭੂਮੀ ਵਿਚ ਸ਼ਰੀਰ ਟੋਟੇ ਹੋ ਕੇ  
 ਡਿਗ ਰਹੇ ਹਨ (ਪਰ ਜੋ) ਦੁਖ ਉਨ੍ਹਾਂ ਦੇ ਮਨ ਵਿਚ ਹੈ, ਉਹ ਮੁਖ ਤੋਂ ਨਹੀਂ ਕਹਿੰਦੇ  
 (ਅਰਥਾਤ ਮੂੰਹ ਤੋਂ 'ਹਾਇ' ਦੀ ਆਵਾਜ਼ ਤਕ ਨਹੀਂ ਕਢਦੇ)। ੧੯੧੯।

ਜੋ ਯੋਧੇ ਰਣ-ਭੂਮੀ ਵਿਚ ਆਇ ਹਨ, ਉਹੀ ਕ੍ਰੋਪਿਤ ਹੋ ਕੇ ਲੜਦੇ ਹਨ ਅਤੇ ਭਰ  
 ਕੇ ਭਜਦੇ ਨਹੀਂ ਹਨ। ਸਾਰਿਆਂ ਸਸਤ੍ਰਾਂ ਨੂੰ ਹੱਥ ਵਿਚ ਸੰਭਾਲ ਕੇ, ਸ਼ਰੀਰਾਂ ਨੂੰ (ਵੈਰੀ ਦੇ)  
 ਸਾਹਮਣੇ ਕਰਦੇ ਹਨ ਅਤੇ ਪ੍ਰਾਣਾਂ ਨੂੰ ਪਿਆਰਾ ਨਹੀਂ ਕਰਦੇ ਹਨ। ਕੋਧ ਦੇ ਭਰੇ ਹੋਏ ਜੋ  
 ਲੜ ਮੌਦੇ ਹਨ, ਕਵੀ ਸਿਆਮ ਕਹਿੰਦੇ ਹਨ (ਉਹ) ਸੁਅਰਗ ਲੋਕ ਨੂੰ ਚਲੇ ਗਏ ਹਨ।  
 ਉਹ ਮੁਖ ਤੋਂ ਇਸ ਤਰ੍ਹਾਂ ਕਹਿੰਦੇ ਹਨ ਕਿ (ਅਸੀਂ) ਸੁਅਰਗ ਵਿਚ ਆ ਵਸੇ ਹਾਂ, ਸਾਡੇ  
 ਭਾਗ ਬਹੁਤ ਚੰਗੇ ਹਨ। ੧੯੧੯।

ਯੁੱਧ-ਭੂਮੀ ਵਿਚ ਕਈ ਅਜਿਹੇ ਸੂਰਮੇ ਹਨ ਜਿਹੜੇ ਵੈਰੀ ਨਾਲ ਬਲ ਪੁਰਵਕ ਲੜ  
 ਕੇ ਧਰਤੀ ਉਤੇ ਡਿਗੇ ਪਏ ਹਨ। ਇਕ (ਅਜਿਹੇ ਹਨ ਜਿਹੜੇ) ਆਪਣੇ ਸੂਰਮਿਆਂ ਦੀ  
 ਹਾਲਤ ਵੇਖ ਕੇ ਕਵੀ ਸਿਆਮ ਕਹਿੰਦੇ ਹਨ, ਮਨ ਵਿਚ ਕੋਧ ਕਰ ਕੇ ਲੜ ਰਹੇ ਹਨ।  
 ਤਦ ਸਸਤ੍ਰ ਸੰਭਾਲ ਕੇ ਅਤੇ ਲਲਕਾਰਾ ਮਾਰ ਕੇ ਧੈ ਗਏ ਹਨ ਅਤੇ ਸ੍ਰੀ ਕ੍ਰਿਸ਼ਨ ਨਾਲ

ਤਬ ਸਸਤ੍ਰ ਸੰਭਾਰਿ ਹਕਾਰਿ ਪਰੈ ਘਨ ਸ੍ਯਾਮ ਸੋ ਆਇ ਅਰੈ ਨ ਟਰੈ।  
ਤਜਿ ਸੰਕ ਲਰੈ ਰਨ ਮਾਝ ਮਰੈ ਤਤਕਾਲ ਬਰੰਗਨ ਜਾਇ ਬਰੈ। ੧੯੧੯।

ਇਕ ਜੂਝਿ ਪਰੈ ਇਕ ਦੇਖਿ ਡਰੈ ਇਕ ਤਉ ਚਿਤ ਸੈ ਅਤਿ ਕੋਧ ਭਰੈ।  
ਕਹਿ ਆਪਣੇ ਆਪਣੇ ਸਾਰਬੀ ਸੋ ਸੁ ਧਵਾਇ ਕੈ ਸੁਯੰਦਨ ਆਇ ਅਰੈ।  
ਤਲਵਾਰ ਕਟਾਰਨ ਸੰਗ ਲਰੈ ਅਤਿ ਸੰਗਰ ਮੋ ਨਹਿ ਸੰਕ ਧਰੈ।  
ਕਬਿ ਸ੍ਯਾਮ ਕਰੈ ਜਦੁਬੀਰ ਕੇ ਸਾਮੁਹੇ ਮਾਰਿ ਹੀ ਮਾਰਿ ਕਰੈ ਨ ਟਰੈ। ੧੯੨੦।

ਜਬ ਯੌਂ ਭਟ ਆਵਤ ਸ੍ਰੀ ਹਰਿ ਸਾਮੁਹੇ ਤਉ ਸਬ ਹੀ ਪ੍ਰਭ ਸਸਤ੍ਰ ਸੰਭਾਰੇ।  
ਕੋਧ ਬਵਾਇ ਚਿਤੈ ਤਿਨ ਕਉ ਇਕ ਬਾਰ ਹੀ ਬੈਰਨ ਕੇ ਤਨ ਝਾਰੇ।  
ਏਕ ਹਨੇ ਅਰਿ ਪਾਇਨ ਸੋ ਇਕ ਦਾਇਨ ਸੋ ਗਹਿ ਭੂਮਿ ਪਛਾਰੇ।  
ਤਾਹੀ ਸਮੈ ਤਿਹ ਆਹਵ ਸੈ ਬਹੁ ਸੂਰ ਬਿਨਾ ਕਰਿ ਪ੍ਰਾਨਨ ਡਾਰੇ। ੧੯੨੧।

ਏਕ ਲਗੇ ਭਟ ਘਾਇਨ ਕੇ ਤਜਿ ਦੇਹ ਕੋ ਪ੍ਰਾਨ ਗਏ ਜਮ ਕੇ ਘਰਿ।  
ਸੁੰਦਰ ਅੰਗ ਸੁ ਏਕਨਿ ਕੇ ਕਬਿ ਸ੍ਯਾਮ ਕਰੈ ਰਹੇ ਸ੍ਰੋਨਤ ਸੋ ਭਰਿ।  
ਏਕ ਕਬੰਧ ਫਿਰੈ ਰਨ ਸੈ ਜਿਨ ਕੇ ਬ੍ਰਿਜ ਨਾਇਕ ਸੀਸ ਕਟੇ ਬਰ।  
ਏਕ ਸੁ ਸੰਕਤਿ ਹੈ ਚਿਤ ਸੈ ਤਜਿ ਆਹਵ ਕੋ ਨਿਪ ਤੀਰ ਗਏ ਡਰਿ। ੧੯੨੨।

ਭਾਜਿ ਤਬੈ ਭਟ ਆਹਵ ਤੇ ਮਿਲਿ ਭੂਪ ਪੈ ਜਾਇ ਕੈ ਐਸੇ ਪੁਕਾਰੇ।  
ਜੇਤੇ ਸੁ ਬੀਰ ਪਠੇ ਤੁਮ ਰਾਜ ਗਏ ਹਰਿ ਪੈ ਹਥਿਆਰ ਸੰਭਾਰੇ।  
ਜੀਤ ਨ ਕੋਊ ਸਕੇ ਤਿਹ ਕੋ ਹਮ ਤੋ ਸਬ ਹੀ ਬਲ ਕੈ ਰਨ ਹਾਰੇ।  
ਬਾਨ ਕਮਾਨ ਸੁ ਤਾਨ ਕੈ ਪਾਨ ਸਬੈ ਤਿਨ ਪ੍ਰਾਨ ਬਿਨਾ ਕਰਿ ਡਾਰੇ। ੧੯੨੩।

ਇਉਂ ਨਿਪ ਕਉ ਭਟ ਬੋਲ ਕੈ ਹਮਰੀ ਬਿਨਤੀ ਪ੍ਰਭ ਜੂ ਸੁਨਿ ਲੀਜੈ।  
ਆਹਵ ਮੰਤ੍ਰਨ ਸਉਪ ਚਲੋ ਗ੍ਰਹਿ ਕੋ ਸਿਗਰੇ ਪੁਰ ਕੋ ਸੁਖ ਦੀਜੈ।  
ਆਜ ਲਉ ਲਾਜ ਰਹੀ ਰਨ ਮੈ ਸਮ ਜੁਧੁ ਭਯੋ ਅਜੇ ਬੀਰ ਨ ਛੀਜੈ।  
ਸ੍ਯਾਮ ਤੇ ਜੁਧ ਕੀ ਸ੍ਯਾਮ ਭਨੈ ਸੁਪਨੇ ਹੂ ਮੈ ਜੀਤ ਕੀ ਆਸ ਨ ਕੀਜੈ। ੧੯੨੪।

ਦੋਹਰਾ

ਜਰਾਸੰਧ ਏ ਬਚਨ ਸੁਨਿ ਰਿਸਿ ਕਰਿ ਬੋਲਿਯੋ ਬੈਨ।  
ਸਕਲ ਸੁਭਟ ਹਰਿ ਕਟਿਕ ਕੈ ਪਠਵੇ ਜਮ ਕੇ ਐਨਿ। ੧੯੨੫।

ਆ ਕੇ ਅੜ ਖੜੋਤੇ ਹਨ ਅਤੇ ਟਲੇ ਨਹੀਂ ਹਨ। (ਉਹ) ਸੰਸੇ ਨੂੰ ਛਡ ਕੇ ਲੜੇ ਹਨ ਅਤੇ ਰਣ-ਭੂਮੀ ਵਿਚ ਮਰ ਗਏ ਹਨ। (ਉਨ੍ਹਾਂ ਨੂੰ) ਅਧੱਹਰਾਵਾਂ ਨੇ ਜਾ ਕੇ ਤੁਰਤ ਵਰ ਲਿਆ ਹੈ। ੧੯੧੯।

ਇਕ ਲੜ ਮਰੇ ਹਨ, ਇਕ (ਸਥਿਤੀ ਨੂੰ) ਵੇਖ ਕੇ ਡਰ ਗਏ ਹਨ ਅਤੇ ਇਕਨਾਂ ਦੇ ਚਿਤ ਵਿਚ ਤਾਂ ਬਹੁਤ ਕ੍ਰੋਧ ਭਰ ਗਿਆ ਹੈ। ਆਪਣੇ ਆਪਣੇ ਰਥਵਾਨਾਂ ਨੂੰ ਕਹਿ ਕੇ ਅਤੇ ਰਥਾਂ ਨੂੰ ਭਜਾ ਕੇ (ਯੁੱਧ-ਭੂਮੀ) ਵਿਚ ਆ ਡਟੇ ਹਨ। (ਉਹ) ਤਲਵਾਰਾਂ, ਕਟਾਰਾਂ (ਆਦਿ ਸਸਤ੍ਰਾਂ) ਨਾਲ ਬਹੁਤ ਲੜੇ ਹਨ ਅਤੇ ਯੁੱਧ-ਭੂਮੀ ਵਿਚ ਕੋਈ ਡਰ ਨਹੀਂ ਮੰਨਿਆ ਹੈ। ਕਵੀ ਸ਼ਿਆਮ ਕਹਿੰਦੇ ਹਨ, ਸ੍ਰੀ ਕ੍ਰਿਸ਼ਨ ਦੇ ਸਾਹਮਣੇ 'ਮਾਰੋ-ਮਾਰੋ' ਪੁਕਾਰਦੇ ਹਨ ਅਤੇ ਟਲਦੇ ਨਹੀਂ ਹਨ। ੧੯੨੦।

ਜਦ ਇਸ ਤਰ੍ਹਾਂ ਸੂਰਮੇ ਸ੍ਰੀ ਕ੍ਰਿਸ਼ਨ ਦੇ ਸਾਹਮਣੇ ਆਉਂਦੇ ਹਨ ਤਾਂ ਉਹ ਸਾਰੇ ਸਸਤ੍ਰ ਸੰਭਾਲ ਲੈਂਦੇ ਹਨ। ਉਨ੍ਹਾਂ ਨੂੰ ਵੇਖ ਕੇ ਕ੍ਰੋਧ ਨੂੰ ਵਧਾ ਲੈਂਦੇ ਹਨ ਅਤੇ ਇਕੋ ਵਾਰ (ਸਸਤ੍ਰਾਂ ਨੂੰ) ਵੈਰੀਆਂ ਦੇ ਸ਼ਰੀਰਾਂ ਉਤੇ ਛਡ ਦਿੰਦੇ ਹਨ। ਇਕਨਾਂ (ਵੈਰੀਆਂ ਨੂੰ) ਪੈਰਾਂ ਨਾਲ ਮਰ ਦਿੱਤਾ ਹੈ ਅਤੇ ਇਕਨਾਂ ਨੂੰ ਦਾਉ ਨਾਲ ਪਕਤ ਕੇ ਭੂਮੀ ਉਤੇ ਪਟਕਾ ਮਾਰਿਆ ਹੈ। ਉਸ ਵੇਲੇ ਉਸ ਯੁੱਧ-ਭੂਮੀ ਵਿਚ ਬਹੁਤ ਸੂਰਮਿਆਂ ਨੂੰ ਬਿਨਾ ਪ੍ਰਾਣ ਕਰ ਦਿੱਤਾ ਹੈ। ੧੯੨੧।

ਕਈ ਸੂਰਮੇ ਘਾਉ ਲਗਣ ਕਾਰਨ ਦੇਹ ਨੂੰ ਛਡ ਕੇ ਪ੍ਰਾਣਾਂ ਨੂੰ ਯਮਰਾਜ ਦੇ ਘਰ ਲੈ ਗਏ ਹਨ। ਕਵੀ ਸ਼ਿਆਮ ਕਹਿੰਦੇ ਹਨ, ਇਕਨਾਂ ਦੇ ਸੁੰਦਰ ਸਰੀਰ ਲਹੂ ਨਾਲ ਲੱਥ ਪੱਥ ਹੋਏ ਪਏ ਹਨ। ਕਈ ਧੜ ਯੁੱਧ-ਭੂਮੀ ਵਿਚ ਫਿਰ ਰਹੇ ਹਨ ਜਿਨ੍ਹਾਂ ਦੇ ਸੁੰਦਰ ਸਿਰ ਸ੍ਰੀ ਕ੍ਰਿਸ਼ਨ ਨੇ ਕਟ ਦਿੱਤੇ ਹਨ। ਕਈ ਇਕ ਮਨ ਵਿਚ ਡਰ ਕੇ ਅਤੇ ਰਣ-ਭੂਮੀ ਨੂੰ ਛਡ ਕੇ ਰਾਜਾ (ਜਰਾਸੰਧ) ਪਾਸ ਚਲੇ ਗਏ ਹਨ। ੧੯੨੨।

ਯੁੱਧ-ਭੂਮੀ ਤੋਂ ਉਦੋਂ ਭਜ ਕੇ ਗਏ ਸਾਰੇ ਸੂਰਮੇ ਇਕੱਠੇ ਹੋ ਕੇ ਰਾਜੇ ਪਾਸ ਇਸ ਤਰ੍ਹਾਂ ਪੁਕਾਰਦੇ ਹਨ--ਹੋ ਰਾਜਨ! ਜਿਤਨੇ ਹੀ ਸੂਰਮੇ ਤੁਸੀਂ ਭੇਜੇ ਸਨ, ਉਹ ਸਾਰੇ ਹਥਿਆਰ ਸੰਭਾਲ ਕੇ ਸ੍ਰੀ ਕ੍ਰਿਸ਼ਨ ਉਪਰ ਜਾ ਪਏ ਸਨ। ਪਰ (ਉਨ੍ਹਾਂ ਵਿਚੋਂ) ਕੋਈ ਵੀ ਉਸ ਨੂੰ ਜਿਤ ਨਹੀਂ ਸਕਿਆ ਹੈ। ਆਸੀਂ ਸਾਰੇ ਬਲ ਪੁਰਵਕ (ਯੁੱਧ ਕਰ ਕੇ) ਰਣਭੂਮੀ ਵਿਚ ਹਾਰ ਗਏ ਹਾਂ। (ਸ੍ਰੀ ਕ੍ਰਿਸ਼ਨ ਨੇ) ਧਨੁਸ-ਬਾਣ ਨੂੰ ਹੱਥ ਵਿਚ ਕਸ ਕੇ ਉਨ੍ਹਾਂ ਸਾਰਿਆਂ ਨੂੰ ਪ੍ਰਾਣਾਂ ਤੋਂ ਬਿਨਾ ਕਰ ਦਿੱਤਾ ਹੈ। ੧੯੨੩।

ਰਾਜਾ (ਜਰਾਸੰਧ) ਨੂੰ ਯੋਧਿਆਂ ਨੇ ਇਸ ਤਰ੍ਹਾਂ ਬੋਲ ਕੇ ਕਿਹਾ--ਹੋ ਸੁਆਮੀ! ਸਾਡੀ ਬੇਨਤੀ ਸੁਣ ਲਵੋ। ਯੁੱਧ (ਦੀ ਵਿਵਸਥਾ) ਮੰਤਰੀਆਂ ਨੂੰ ਸੌਂਪ ਕੇ ਘਰ ਨੂੰ ਚਲੋ ਅਤੇ ਸਾਰੇ ਨਗਰ ਨੂੰ ਸੁਖ ਦਿੱਤਾ। ਹੁਣ ਤਕ ਤਾਂ ਯੁੱਧ ਵਿਚ ਲਾਜ ਰਹੀ ਹੈ (ਕਿਉਂਕਿ ਹਾਲਾਂ ਤਕ) ਬਰਾਬਰ ਦਾ ਯੁੱਧ ਹੋਇਆ ਹੈ ਅਤੇ ਅਜੇ (ਚੋਣਵੇਂ) ਸੂਰਮੇ ਮੋਏ ਨਹੀਂ ਹਨ। (ਕਵੀ) ਸ਼ਿਆਮ ਕਹਿੰਦੇ ਹਨ, (ਉਨ੍ਹਾਂ ਯੋਧਿਆਂ ਨੇ ਰਾਜੇ ਨੂੰ ਦਸਿਆ) ਕਿ ਸ਼ਿਆਮ ਕੋਲੋਂ ਯੁੱਧ ਜਿਤਣ ਦੀ ਆਸ ਸੁਧਨੇ ਵਿਚ ਵੀ ਨ ਕਰੋ। ੧੯੨੪।

ਦੋਹਰਾ

ਰਾਜਾ ਜਰਾਸੰਧ ਇਹ ਬਚਨ ਸੁਣ ਕੇ ਕ੍ਰੋਧਿਤ ਹੋ ਕੇ ਬਚਨ ਬੋਲਣ ਲਗਿਆ ਕਿ ਸ੍ਰੀ ਕ੍ਰਿਸ਼ਨ ਦੀ ਸੈਨਾ ਦੇ ਸਾਰੇ ਯੋਧੇ (ਮੈਂ) ਯਮਰਾਜ ਦੇ ਘਰ ਭੇਜ ਦਿਆਂਗਾ। ੧੯੨੫।

## ਸਵੈਯਾ

ਕਾ ਭਯੋ ਜੋ ਮਘਵਾ ਬਲਵੰਡ ਹੈ ਆਜ ਹਉ ਤਾਹੀ ਸੋ ਜੁਧੁ ਮਚੈ ਹਉ।  
ਭਾਨੁ ਪ੍ਰਚੰਡ ਕਹਾਵਤ ਹੈ ਹਨਿ ਤਾਹੀ ਕੋ ਹਉ ਜਮ ਧਾਮਿ ਪਣੈ ਹਉ।  
ਅਉ ਜੁ ਕਹਾ ਸਿਵ ਮੇ ਬਲੁ ਹੈ ਮਰਿ ਹੈ ਪਲ ਮੈ ਜਬ ਕੋਪ ਬਹੈ ਹੋ।  
ਪਉਰਖ ਰਾਖਤ ਹਉ ਇਤਨੇ ਕਹਾ ਭੂਪ ਹੈ ਗੁਜਰ ਤੇ ਭਜਿ ਜੈ ਹੋ। ੧੯੨੯।

ਇਉ ਕਹਿ ਕੈ ਮਨਿ ਕੋਪ ਭਰਿਓ ਚਤੁਰੰਗ ਚਮੁੰ ਜੁ ਹੁਤੀ ਸੁ ਬੁਲਾਈ।  
ਆਇ ਹੈ ਸਸਤ੍ਰ ਸੰਭਾਰਿ ਸਥੈ ਸੰਗ ਸੁਆਮ ਮਚਾਵਨ ਕਾਜ ਲਰਾਈ।  
ਛੜ੍ਹ ਤਨਾਇ ਕੈ ਪਿਛੇ ਚਲਿਯੋ ਨਿਪ ਸੈਨ ਸਥੈ ਤਿਹ ਆਗੇ ਸਿਧਾਈ।  
ਮਾਨਹੁ ਪਾਵਸ ਕੀ ਰਿਤੁ ਸੈ ਘਨਘੋਰ ਘਟਾ ਘੁਰ ਕੈ ਉਮਡਾਈ। ੧੯੨੧।

## ਭੂਪ ਬਾਚ ਰਾਰਿ ਸੋ

## ਦੋਹਰਾ

ਭੂਪ ਤਬੈ ਹਰਿ ਹੇਰਿ ਕੈ ਐਸੇ ਕਹਿਓ ਸੁਨਾਇ।  
ਤੁੰ ਗੁਆਰ ਛੜ੍ਹੀਨ ਸੋ ਜੁਝ ਕਰੈਗੇ ਆਇ। ੧੯੨੮।

## ਕ੍ਰਿਸਨ ਬਾਚ ਨਿਪ ਸੋ

## ਸਵੈਯਾ

ਛੜ੍ਹੀ ਕਹਾਵਤ ਆਪਨ ਕੋ ਭਜਿ ਹੋ ਤਬ ਹੀ ਜਬ ਜੁਧੁ ਮਚੈ ਹੋ।  
ਪੀਰ ਤਬੈ ਲਖਿ ਹੋ ਤੁਮ ਕੋ ਜਬ ਤੀਰ ਪਰੈ ਇਕ ਤੀਰ ਚਲੈ ਹੋ।  
ਮੁਰਛ ਹੈ ਅਬ ਹੀ ਛਿਤ ਮੈ ਗਿਰਹੋ ਨਹਿ ਸ੍ਰੰਦਨ ਮੈ ਠਹਰੈ ਹੋ।  
ਏਕਹ ਬਾਨ ਲਗੇ ਹਮਰੋ ਨਭ ਮੰਡਲ ਪੈ ਅਬ ਹੀ ਉਡ ਜੈ ਹੋ। ੧੯੨੯।

ਇਉ ਜਬ ਬੈਨ ਕਰੇ ਬਿਜ ਭੁਖਨ ਤਉ ਮਨ ਮੈ ਨਿਪ ਕੋਪ ਬਚਾਯੋ।  
ਸਾਰਥੀ ਆਪਨ ਕੋ ਕਹਿ ਕੈ ਰਥ ਤਉ ਜਦੁਰਾਇ ਕੀ ਓਰ ਧਵਾਯੋ।  
ਚਾਪ ਚਚਾਇ ਮਹਾ ਰਿਸ ਖਾਇ ਕੈ ਲੋਹਤਿ ਬਾਨ ਸੁ ਖੈਚ ਚਲਾਯੋ।  
ਸ੍ਰੀ ਗਰੁੜਾਸਨਿ ਜਾਨ ਕੈ ਸੁਆਮ ਮਨੋ ਦੁਰਬੇ ਕਹੁ ਤਫਕ ਧਾਯੋ। ੧੯੩੦।

ਆਵਤ ਤਾ ਸਰ ਕੋ ਲਖਿ ਕੈ ਬਿਜ ਨਾਇਕ ਆਪਨੇ ਸਸਤ੍ਰ ਸੰਭਾਰੇ।  
ਕਾਨ ਪ੍ਰਮਾਨ ਲਉ ਬੈਚ ਕਮਾਨ ਚਲਾਇ ਦੇਣ ਜਿਨ ਕੇ ਪਰ ਕਾਰੇ।  
ਭੂਪ ਸੰਭਾਰ ਕੈ ਢਾਲ ਲਈ ਤਿਹ ਮਧ ਲਗੇ ਨਹਿ ਜਾਤ ਨਿਕਰੇ।  
ਮਾਨਹੁ ਸੁਰਜ ਕੈ ਗ੍ਰਾਸਬੇ ਕਹੁ ਰਾਹੁ ਕੇ ਬਾਹਨ ਪੰਖ ਪਸਾਰੇ। ੧੯੩੧।

ਭੂਪਤਿ ਪਾਨਿ ਕਮਾਨ ਲਈ ਬਿਜ ਨਾਇਕ ਕਉ ਲਖਿ ਬਾਨ ਚਲਾਏ।  
ਇਉ ਛੁਟਕੇ ਕਰ ਕੇ ਬਰ ਤੇ ਉਪਮਾ ਤਿਹ ਕੀ ਕਬਿ ਸੁਆਮ ਸੁਨਾਏ।

## ਸਵੈਯਾ

ਕੀ ਹੋਇਆ ਜੇ ਇੰਦਰ ਬਲਵਾਨ ਹੈ, ਅਜ ਮੈਂ ਉਸ ਨਾਲ ਯੁੱਧ ਮਚਾਵਾਂਗ। ਸੂਰਜ ਵੀ (ਆਪਣੇ ਆਪ ਨੂੰ) ਪ੍ਰਚੰਡ (ਤੇਜ ਵਾਲਾ) ਅਖਵਾਉਂਦਾ ਹੈ, ਉਸ ਨੂੰ ਵੀ ਮਾਰ ਕੇ ਮੈਂ ਯਮਰਾਜ ਦੇ ਘਰ ਭੇਜ ਦਿਆਂਗ। ਹੋਰ ਜੋ ਕਿਹਾ ਜਾਂਦਾ ਹੈ ਕਿ ਸਿਵ ਵਿਚ ਬਲ ਹੈ, (ਪਰ) ਮੈਂ ਕ੍ਰੋਪ ਵਧਾਵਾਂਗ (ਤਾਂ ਉਹ ਵੀ) ਪਲ ਵਿਚ ਮਰ ਜਾਵੇਗਾ। ਮੈਂ (ਆਪਣੇ ਵਿਚ) ਇਤਨੀ ਸ਼ਕਤੀ ਰਖਦਾ ਹਾਂ, ਕੀਹ ਰਾਜਾ ਹੋ ਕੇ ਮੈਂ ਗਵਾਲੇ (ਕ੍ਰਿਸ਼ਨ) ਕੋਲੋਂ ਭਜ ਜਾਵਾਂਗਾ। ੧੯੨੯।

ਇਸ ਤਰ੍ਹਾਂ ਕਹਿ ਕੇ ਮਨ ਵਿਚ ਕ੍ਰੋਪ ਭਰ ਲਿਆ ਅਤੇ ਜੋ ਚਤੁਰੰਗਨੀ ਸੈਨਾ ਸੀ, ਉਸ ਨੂੰ ਬੁਲ ਲਿਆ। ਉਹ ਸਾਰੇ ਸ੍ਰੀ ਕ੍ਰਿਸ਼ਨ ਨਾਲ ਲੜਾਈ ਕਰਨ ਲਈ ਸਸਤ੍ਰ ਧਾਰਨ ਕਰ ਕੇ ਆ ਗਏ। ਛੱਤਰ ਤਣਵਾ ਕੇ ਰਾਜਾ ਪਿਛੇ ਚਲਿਆ ਹੈ ਅਤੇ ਸਾਰੀ ਸੈਨਾ ਨੂੰ ਅਗੇ ਤੌਰ ਦਿੱਤਾ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਬਰਖਾ ਰੁਤ ਵਿਚ ਘਨਘੋਰ ਘਟਾਵਾਂ ਗਜਦੀਆਂ ਹੋਈਆਂ ਉਮਡ ਪਈਆਂ ਹੋਣ। ੧੯੨੧।

ਰਾਜੇ ਨੇ ਕ੍ਰਿਸ਼ਨ ਨੂੰ ਕਿਹਾ--

ਦੋਹਰਾ

ਰਾਜਾ (ਜਰਾਸੰਧ) ਨੇ ਸ੍ਰੀ ਕ੍ਰਿਸ਼ਨ ਨੂੰ ਵੇਖ ਕੇ ਇਸ ਤਰ੍ਹਾਂ ਸੁਣਾ ਕੇ ਕਿਹਾ--ਤੂੰ ਗਵਾਲਾ ਹੋ ਕੇ ਛੜ੍ਹੀਆਂ ਨਾਲ ਆ ਕੇ ਯੁੱਧ ਕਰੋਗਾ। ੧੯੨੮।

ਕ੍ਰਿਸ਼ਨ ਨੇ ਰਾਜੇ ਨੂੰ ਕਿਹਾ --

ਸਵੈਯਾ

(ਤੂੰ) ਆਪਣੇ ਆਪ ਨੂੰ ਛੜ੍ਹੀ ਅਖਵਾਉਂਦਾ ਹੈ, ਪਰ ਜਦੋਂ (ਮੈਂ) ਯੁੱਧ ਮਚਾਵਾਂਗ, ਉਦੋਂ ਹੀ ਭਜ ਜਾਏਂਗਾ। ਤੇਰਾ ਧੀਰਜ ਮੈਂ ਉਦੋਂ ਵੇਖਾਂਗਾ, ਜਦੋਂ ਸੰਕਟ ਪਵੇਗਾ ਅਤੇ (ਮੈਂ) ਇਕ ਤੀਰ ਚਲਾਵਾਂਗਾ। (ਤੂੰ) ਮੁਰਛਿਤ ਹੋ ਕੇ ਧਰਤੀ ਉਤੇ ਡਿਗ ਪਏਂਗਾ ਅਤੇ ਰਥ ਵਿਚ ਠਹਿਰਿਆ ਨਹੀਂ ਰਹਿ ਸਕੋਗਾ। ਮੇਰੇ ਇਕੋ ਹੀ ਬਾਣ ਦੇ ਲਗਣ ਨਾਲ (ਤੂੰ) ਹੁਣੇ ਹੀ ਆਕਾਸ਼ ਮੰਡਲ ਵਿਚ ਉਡ ਜਾਵੇਗਾ। ੧੯੨੯।

ਇਸ ਤਰ੍ਹਾਂ ਜਦੋਂ ਸ੍ਰੀ ਕ੍ਰਿਸ਼ਨ ਨੇ ਬੋਲ ਕਰੇ, ਤਾਂ ਰਾਜੇ ਨੇ ਮਨ ਵਿਚ ਕ੍ਰੋਪ ਵਧਾ ਲਿਆ। ਆਪਣੇ ਰਥਵਾਨ ਨੂੰ ਕਹਿ ਕੇ ਉਸ ਤੋਂ ਸ੍ਰੀ ਕ੍ਰਿਸ਼ਨ ਵਲ ਰਥ ਭਜਵਾਇਆ। ਧਨੁਸ ਦਾ ਚਿਲਾ ਚੜ੍ਹਾ ਕੇ ਅਤੇ ਬਹੁਤ ਕ੍ਰੋਪਵਾਨ ਹੋ ਕੇ ਲਾਲ ਰੰਗ ਦਾ ਬਾਣ ਕਸ ਕੇ ਚਲਾ ਦਿੱਤਾ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਕ੍ਰਿਸ਼ਨ ਨੂੰ ਗਰੁੜ ਦਾ ਸਵਾਰ (ਵਿਸ਼ਣੂ) ਸਮਝ ਕੇ (ਗਰੁੜ ਪੰਡੀ ਤੋਂ) ਲਕਣ ਲਈ ਤੱਛਕ ਨਾਗ ਦੌੜਿਆ ਹੋਵੇ। ੧੯੩੦।

ਉਸ ਬਾਣ ਨੂੰ ਆਉਂਦਿਆਂ ਵੇਖ ਕੇ ਸ੍ਰੀ ਕ੍ਰਿਸ਼ਨ ਨੇ ਆਪਣੇ ਸਸਤ੍ਰ ਸੰਭਾਲ ਲਏ ਅਤੇ ਕੰਨ ਤਕ ਧਨੁਸ ਨੂੰ ਖਿਚ ਕੇ (ਉਹ ਬਾਣ) ਚਲਾ ਦਿੱਤੇ ਜਿਨ੍ਹਾਂ ਦੀਆਂ ਖੰਭੀਆਂ ਕਾਲੀਆਂ ਸਨ। ਰਾਜਾ (ਜਰਾਸੰਧ) ਨੇ ਢਾਲ ਸੰਭਾਲ ਲਈ ਹੈ (ਅਤੇ ਉਹ ਬਾਣ) ਉਸ ਵਿਚ ਲਗੇ ਹਨ ਜੋ ਖਿਚੇ ਨਹੀਂ ਜਾ ਸਕਦੇ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਸੁਰਜ ਨੂੰ ਗ੍ਰਾਸਣ ਲਈ ਰਾਹੂ ਦੀ ਸਵਾਰੀ (ਕਾਲੀ ਗਿਰਾਸ) ਨੇ ਖੰਭ ਪਸਾਰੇ ਹੋਣ। ੧੯੩੧।

(ਸ੍ਰੀ ਕ੍ਰਿਸ਼ਨ ਨੂੰ ਬਾਣ ਚਲਾਉਂਦਿਆਂ ਵੇਖ ਕੇ) ਰਾਜੇ ਨੇ ਹੱਥ ਵਿਚ ਧਨੁਸ ਧਾਰਨ ਕਰ ਲਿਆ ਅਤੇ ਸ੍ਰੀ ਕ੍ਰਿਸ਼ਨ ਨੂੰ ਵੇਖ ਕੇ (ਉਸ ਉਤੇ) ਬਾਣ ਚਲਾਏ ਹਨ। (ਰਾਜੇ ਦੇ) ਹੱਥ ਦੇ ਬਲ ਨਾਲ (ਬਾਣ) ਇਉਂ ਛੁਟਦੇ ਹਨ, ਜਿਸ ਦੀ ਉਪਮਾ ਕਵੀ ਸ਼ਿਆਮ ਸੁਣਾਉਂਦੇ

ਮੇਘ ਕੀ ਬੂੰਦਨ ਜਿਉ ਬਰਖੇ ਸਰ ਸ੍ਰੀ ਬਿਜ ਨਾਥ ਕੇ ਉਪਰਿ ਆਏ।  
ਮਾਨੁ ਸੂਰ ਨਹੀ ਸਰ ਸੋ ਤਿਹ ਭੱਛਨ ਕੋ ਸਲਭਾ ਮਿਲਿ ਧਾਏ। ੧੯੩੨।

ਜੋ ਸਰ ਕੁਪ ਚਲਾਵਤ ਹੈ ਤਿਨ ਕੋ ਬਿਜਨਾਇਕ ਕਾਟ ਉਤਾਰੇ।  
ਫੌਕਨ ਤੇ ਫਲ ਤੇ ਮਧਿ ਤੇ ਪਲ ਮੈ ਕਰਿ ਖੰਡਨ ਖੰਡ ਕੈ ਡਾਰੇ।  
ਐਸੀਜ ਭਾਤਿ ਪਰੇ ਛਿਤ ਸੈ ਮਨੋ ਬੀਜ ਕੋ ਈਖ ਕਿਸਾਨ ਨਿਕਾਰੇ।  
ਸ੍ਯਾਮ ਕੇ ਬਾਨ ਸਿਚਾਨ ਸਮਾਨ ਮਨੋ ਅਰਿ ਬਾਨ ਬਿਹੰਗ ਸੰਘਾਰੇ। ੧੯੩੩।

ਦੋਹਰਾ

ਏਕ ਓਰ ਸ੍ਰੀ ਹਰਿ ਲਰੇ ਜਰਾਸੰਧ ਕੇ ਸੰਗਿ।  
ਦੁਤੀ ਓਰਿ ਬਲਿ ਹਲ ਗਰੇ ਹਨੀ ਸੈਨ ਚਤੁਰੰਗ। ੧੯੩੪।

ਸਵੈਝਾ

ਬਲਿ ਪਾਨਿ ਲਏ ਸੁ ਕ੍ਰਿਪਾਨ ਸੰਘਾਰਤ ਬਾਜ ਕਰੀ ਰਥ ਪੈਦਲ ਆਯੋ।  
ਮਾਰਿ ਹਰਉਲ ਭਜਾਇ ਦਏ ਨਿਪ ਗੋਲ ਕੇ ਮਧਿ ਪਰਿਯੋ ਤਥ ਧਾਯੋ।  
ਏਕ ਕੀਏ ਸੁ ਰਥੀ ਬਿਰਥੀ ਅਰਿ ਏਕਨ ਕੋ ਬਹੁ ਘਾਇਨ ਘਾਯੋ।  
ਸ੍ਯਾਮ ਭਨੈ ਸਥ ਸੂਰਨ ਕੋ ਇਹ ਭਾਤਿ ਹਲੀ ਪੁਰੁਖਤ ਦਿਖਾਯੋ। ੧੯੩੫।

ਕ੍ਰੋਧ ਭਰਿਯੋ ਰਨ ਸੈ ਅਤਿ ਕ੍ਰੂਰ ਸੁ ਪਾਨ ਕੇ ਬੀਚ ਕ੍ਰਿਪਾਨ ਲੀਏ।  
ਅਭਿਮਾਨ ਸੋ ਡੋਲਤ ਹੈ ਰਨ ਭੀਤਰ ਆਨ ਕੋ ਆਨਤ ਹੈ ਨ ਹੀਏ।  
ਅਤਿ ਹੀ ਰਸ ਰੁਦ੍ਰ ਕੇ ਬੀਚ ਛਕਿਓ ਕਬਿ ਸ੍ਯਾਮ ਕਰੈ ਮਦ ਪਾਨਿ ਪੀਏ।  
ਬਲਭ੍ਰੂ ਸੰਘਾਰਤ ਸਤ੍ਰ ਫਿਰੈ ਜਮ ਕੋ ਸੁ ਭਯਾਨਕ ਕੁਪ ਕੀਏ। ੧੯੩੬।

ਸੀਸ ਕਟੇ ਅਰਿ ਬੀਰਨ ਕੇ ਅਤਿ ਹੀ ਮਨ ਭੀਤਰ ਕੋਪ ਭਰੇ ਹੈ।  
ਕੇਤਨ ਕੇ ਪਦ ਪਾਨ ਕਟੇ ਅਰਿ ਕੇਤਨ ਕੇ ਤਨ ਘਾਇ ਕਰੇ ਹੈ।  
ਜੇ ਬਲਵੰਡ ਕਹਾਵਤ ਹੈ ਨਿਜ ਠਉਰ ਕੋ ਛਾਡਿ ਕੈ ਦਉਰਿ ਪਰੇ ਹੈ।  
ਤੀਰ ਸਰੀਰਨ ਬੀਚ ਲਗੇ ਭਟ ਮਾਨੁ ਸੇਹ ਸਰੁਪ ਧਰੇ ਹੈ। ੧੯੩੭।

ਇਤ ਐਸੇ ਹਲਾਯੁਧ ਜੁਧ ਕੀਯੇ ਉਤਿ ਸ੍ਰੀ ਬਿਜ ਭੂਖਨ ਕੋਪੁ ਬਚਯੋ।  
ਜੇ ਭਟ ਸਾਮੁਹਿ ਆਇ ਗਯੇ ਸੋਉ ਏਕ ਹੀ ਬਾਨ ਸੋ ਮਾਰਿ ਗਿਰਯੋ।  
ਅਉਰ ਜਿਤੇ ਨਿਪ ਸੈਨ ਹੁਤੇ ਸੁ ਨਿਮੇਖ ਬਿਖੈ ਜਮ ਧਾਮਿ ਪਠਯੋ।  
ਕਾਹੁੰ ਨ ਧੀਰ ਧਰਿਯੋ ਚਿਤ ਸੈ ਭਜਿ ਗੈ ਜਥ ਸ੍ਯਾਮ ਇਤੋ ਰਨ ਧਾਯੋ। ੧੯੩੮।

ਹਨ, ਜਿਉਂ ਬਦਲਾਂ ਦੀਆਂ ਬੂੰਦਾਂ ਰੂਪ ਬਾਣ ਸ੍ਰੀ ਕ੍ਰਿਸ਼ਨ ਉਪਰ ਆਉਂਦੇ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ (ਕ੍ਰਿਸ਼ਨ) ਸੂਰਮਾ ਨਹੀਂ (ਅਗਨੀ ਹੈ) ਜਿਸ ਨੂੰ ਭੱਛਣ ਲਈ ਬਾਣ ਰੂਪ ਪਤੰਗੇ ਮਿਲ ਕੇ ਦੌੜੇ ਚਲੇ ਆ ਰਹੇ ਹਨ। ੧੯੩੯।

ਰਾਜਾ ਜੋ ਬਾਣ ਚਲਾਉਂਦਾ ਹੈ, ਉਨ੍ਹਾਂ ਨੂੰ ਸ੍ਰੀ ਕ੍ਰਿਸ਼ਨ ਕਟ ਕੇ ਹੇਠਾਂ ਸੁਟ ਦਿੰਦੇ ਹਨ। ਫੌਕਾਂ ਅਤੇ ਫਲਾਂ ਦੇ ਵਿਚਾਲਿਓਂ ਹੀ (ਬਾਣਾਂ ਨੂੰ) ਛਿਣਾਂ ਵਿਚ ਹੀ ਟੁਕੜੇ ਕਰ ਕੇ ਸੁਟ ਦਿੰਦੇ ਹਨ। (ਉਹ ਟੋਟੇ ਹੋਏ ਬਾਣ) ਧਰਤੀ ਉਤੇ ਇਸ ਤਰ੍ਹਾਂ ਪਏ ਹਨ ਮਾਨੋ ਕਿਸਾਨ ਨੇ ਕਮਾਦ ਦੇ ਬੀਜ ਕਰੇ ਹੋਣ। ਸ੍ਰੀ ਕ੍ਰਿਸ਼ਨ ਦੇ ਬਾਣ ਬਾਜ ਵਾਂਗ ਹਨ (ਜਿਨ੍ਹਾਂ ਨੇ) ਵੈਰੀ ਦੇ ਬਾਣਾਂ ਰੂਪ ਪੰਛੀਆਂ ਨੂੰ ਮਾਰ ਸੁਟਿਆ ਹੋਵੇ। ੧੯੩੩।

ਦੋਹਰਾ

ਇਕ ਪਾਸੇ ਸ੍ਰੀ ਕ੍ਰਿਸ਼ਨ ਜਰਾਸੰਧ ਨਾਲ ਲੜ ਰਹੇ ਹਨ ਅਤੇ ਦੂਜੇ ਪਾਸੇ ਬਲਰਾਮ ਨੇ ਹਲ ਪਕੜ ਕੇ ਚਤੁਰੰਗਾਨੀ ਸੈਨਾ ਮਾਰ ਦਿੱਤੀ ਹੈ। ੧੯੩੪।

ਸਵੈਝਾ

ਬਲਰਾਮ ਹੱਥ ਵਿਚ ਕ੍ਰਿਪਾਨ ਲੈ ਕੇ ਘੋੜੇ, ਹਾਥੀ, ਰਥ ਵਾਲਿਆਂ ਅਤੇ ਪੈਦਲਾਂ ਨੂੰ ਮਾਰਦਾ ਆ ਰਿਹਾ ਹੈ। ਮੂਹਰਲੀ ਸੈਨਾ ਨੂੰ ਮਾਰ ਕੇ ਭਜਾ ਦਿੱਤਾ ਹੈ ਅਤੇ ਰਾਜਾ ਵਿਸੂਹ (ਚੱਕਰ) ਵਿਚ ਘੜਨੋਂ ਭਜ ਨਿਕਲਿਆ ਹੈ। ਇਕਨਾਂ ਰਥਾਂ ਵਾਲਿਆਂ ਨੂੰ ਬਿਨਾ ਰਥਾਂ ਦੇ ਕਰ ਦਿੱਤਾ ਹੈ ਅਤੇ ਇਕਨਾਂ ਨੂੰ ਬਹੁਤ ਘਾਉ ਲਗਾਏ ਹਨ। (ਕਵੀ) ਸਿਆਮ ਕਹਿੰਦੇ ਹਨ, ਬਲਰਾਮ ਨੇ ਸਾਰਿਆਂ ਸੂਰਮਿਆਂ ਨੂੰ (ਅਪਣੀ) ਇਸ ਤਰ੍ਹਾਂ ਦੀ ਸੂਰਵੀਰਤਾ ਵਿਖਾਈ ਹੈ। ੧੯੩੫।

(ਬਲਰਾਮ ਨੇ) ਕ੍ਰੋਧ ਨਾਲ ਭਰ ਕੇ ਅਤੇ ਰਣ ਵਿਚ ਬਹੁਤ ਭਿਆਨਕ ਰੂਪ ਧਾਰ ਕੇ ਹੱਥ ਵਿਚ ਕ੍ਰਿਪਾਨ ਲਈ ਹੋਈ ਹੈ। ਅਭਿਮਾਨ ਨਾਲ ਰਣ-ਭੂਮੀ ਵਿਚ ਫਿਰ ਰਿਹਾ ਹੈ ਅਤੇ ਹੋਰ ਕਿਸੇ ਨੂੰ ਹਿਰਦੇ ਵਿਚ ਲਿਆਉਂਦਾ ਹੀ ਨਹੀਂ ਹੈ। ਰੌਦਰ ਰਸ ਵਿਚ ਇਤਨਾ ਗੜ੍ਹ ਹੈ, ਸਿਆਮ ਕਵੀ ਕਹਿੰਦੇ ਹਨ, (ਜਿਵੇਂ) ਸ਼ਾਰਥ ਪੀਤੀ ਹੋਈ ਹੋਵੇ। ਬਲਰਾਮ ਵੈਰੀਆਂ ਨੂੰ ਸੰਘਾਰਦਾ ਫਿਰਦਾ ਹੈ, ਮਾਨੋ ਯਮਰਾਜ ਦਾ ਭਿਆਨਕ ਰੂਪ ਧਾਰ ਲਿਆ ਹੋਵੇ। ੧੯੩੬।

(ਜਿਨ੍ਹਾਂ) ਵੈਰੀ ਯੋਧਿਆ ਦੇ ਸਿਰ ਕਟੇ ਗਏ ਹਨ, (ਉਹ) ਮਨ ਵਿਚ ਬਹੁਤ ਕ੍ਰੋਧ ਨਾਲ ਭਰੇ ਹੋਏ ਹਨ। ਕਿਤਨਿਆਂ ਦੇ ਹੱਥ ਅਤੇ ਪੈਰ ਕਟੇ ਗਏ ਹਨ ਅਤੇ ਕਿਤਨਿਆਂ ਹੀ ਵੈਰੀਆਂ ਦੇ ਸ਼ਰੀਰਾਂ ਉਤੇ ਘਾਉ ਕੀਤੇ ਗਏ ਹਨ। ਜੇ ਆਪਣੇ ਆਪ ਨੂੰ ਬਲਵਾਨ ਅਖਵਾਉਂਦੇ ਹਨ, (ਉਹ ਵੀ) ਆਪਣੀ ਥਾਂ ਨੂੰ ਛਡ ਕੇ ਭਜ ਗਏ ਹਨ। ਸੂਰਮਿਆਂ ਦੇ ਸ਼ਰੀਰਾਂ ਵਿਚ ਬਾਣ ਇਸ ਤਰ੍ਹਾਂ ਲਗੇ ਹਨ, ਮਾਨੋ (ਉਨ੍ਹਾਂ ਨੇ) ਸੇਹ ਦਾ ਰੂਪ ਧਾਰਨ ਕਰ ਲਿਆ ਹੋਵੇ। ੧੯੩੭।

ਇਧਰ ਬਲਰਾਮ ਨੇ ਇਸ ਤਰ੍ਹਾਂ ਦਾ ਯੁੱਧ ਕੀਤਾ ਹੈ ਅਤੇ ਉਧਰ ਸ੍ਰੀ ਕ੍ਰਿਸ਼ਨ ਨੇ (ਮਨ ਵਿਚ) ਕ੍ਰੋਧ ਵਧਾਇਆ ਹੈ। ਜੇ ਯੋਧਾ ਸਾਹਮਣੇ ਆ ਗਿਆ, ਉਸ ਨੂੰ ਇਕੋ ਬਾਣ ਨਾਲ ਮਾਰ ਸੁਟਿਆ ਹੈ। ਰਾਜੇ ਦੀ ਹੋਰ ਜਿਤਨੀ ਸੈਨਾ ਸੀ, ਉਸ ਨੂੰ ਅੱਖ ਦੇ ਪਲਕਾਂ ਵਿਚ ਯਮਲੋਕ ਭੇਜ ਦਿੱਤਾ ਹੈ। ਕਿਸੇ (ਵੈਰੀ ਯੋਧੇ) ਨੇ ਚਿਤ ਵਿਚ ਧੀਰਜ ਧਾਰਨ ਨਹੀਂ ਕੀਤਾ ਹੈ ਅਤੇ (ਸਭ) ਭਜ ਗਏ ਹਨ ਜਦੋਂ ਸ੍ਰੀ ਕ੍ਰਿਸ਼ਨ ਨੇ ਇਸ ਤਰ੍ਹਾਂ ਦਾ ਯੁੱਧ ਮਚਾਇਆ ਹੈ। ੧੯੩੮।

ਜੇ ਭਟ ਲਜ ਭਰੇ ਅਤਿ ਹੀ ਪ੍ਰਭ ਕਾਰਜ ਜਾਨ ਕੇ ਕੋਪ ਬਣਾਏ।  
ਸੰਕਹਿ ਤ੍ਯਾਗ ਅਸੰਕਤ ਹੁਇ ਸੁ ਬਜਾਇ ਨਿਸਾਨ ਕੇ ਸਮੁਹਾਏ।  
ਸਾਰੰਗ ਸ੍ਰੀ ਬਿਸਨਾਥ ਲੈ ਹਾਥਿ ਸੁ ਬੈਚ ਚਚਾਇ ਕੈ ਬਾਨ ਚਲਾਏ।  
ਸ੍ਯਾਮ ਭਨੈ ਬਲਬੰਡ ਬਡੇ ਸਰ ਏਕ ਹੀ ਏਕ ਸੋ ਮਾਰਿ ਗਿਰਾਏ। ੧੯੩੯।

## ਚੌਪਈ

ਜਰਾਸੰਧਿ ਕੋ ਦਲੁ ਹਰਿ ਮਾਰਿਯੋ। ਭੂਪਤਿ ਕੋ ਸਬ ਗਰਬ ਉਤਾਰਿਯੋ।  
ਅਥਿ ਕਰੈ ਕਉਨ ਉਪਾਵਹਿ ਕਰੋ। ਰਨ ਮੈ ਆਜ ਜੂਝ ਹੀ ਮਹੋ। ੧੯੪੦।

ਇਉ ਚਿਤਿ ਚਿੰਤ ਧਨੁਖ ਕਰਿ ਗਹਿਯੋ। ਪ੍ਰਭ ਕੈ ਸੰਗਿ ਜੂਝ ਪੁਨਿ ਚਹਿਯੋ।  
ਪਹਰਿਯੋ ਕਵਚ ਸਾਮੁਹੇ ਧਾਯੋ। ਸ੍ਯਾਮ ਭਨੈ ਮਨਿ ਕੋਪ ਬਚਾਯੋ। ੧੯੪੧।

## ਦੋਹਰਾ

ਜਰਾਸੰਧਿ ਰਨ ਭੂਮਿ ਮੈ ਬਾਨ ਕਮਾਨ ਚਚਾਇ।  
ਸ੍ਯਾਮ ਭਨੈ ਤਬ ਕ੍ਰਿਸ਼ਨ ਸੋ ਬੋਲਿਯੋ ਭਉਹ ਤਨਾਇ। ੧੯੪੨।

## ਨ੍ਰਿਪ ਜਰਾਸੰਧਿ ਬਾਚ ਕਾਨੁ ਸੋ

## ਸਵੈਜਾ

ਜੇ ਬਲ ਹੈ ਤੁਮ ਮੈ ਨੰਦ ਨੰਦਨ ਸੋ ਅਬ ਪਉਰਖ ਮੋਹਿ ਦਿਖਈਯੈ।  
ਠਾਂਡੇ ਕਹਾ ਮੁਹਿ ਓਰ ਨਿਹਾਰਤ ਮਾਰਤ ਹੋ ਸਰ ਭਾਜਿ ਨ ਜਈਯੈ।  
ਕੈ ਅਬ ਢਾਰਿ ਹਥਿਆਰ ਗਵਾਰ ਸੰਭਾਰ ਕੈ ਮੋ ਸੰਗਿ ਜੂਝ ਮਚਈਯੈ।  
ਕਾਹੇ ਕਉ ਪ੍ਰਾਨ ਤਜੈ ਰਨ ਮੈ ਬਨ ਮੈ ਸੁਖ ਸੋ ਬਛ ਗਾਇ ਚਰਈਯੈ। ੧੯੪੩।

ਬਿਸ਼ਰਾਜ ਮਨੈ ਕਥਿ ਸ੍ਯਾਮ ਭਨੈ ਉਹ ਭੂਪ ਕੇ ਬੈਨ ਸੁਨੇ ਜਬ ਐਸੇ।  
ਸ੍ਰੀ ਹਰਿ ਕੇ ਉਰ ਮੈ ਰਿਸ ਯੋ ਪ੍ਰਗਟੀ ਪਰਸੇ ਘ੍ਰਿਤ ਪਾਵਕ ਤੈਸੇ।  
ਜਿਉ ਮਿਗਰਾਜ ਸਿ੍ਗਾਵਲ ਕੀ ਕੂਕ ਸੁਨੇ ਬਾਨੀ ਹੂਕ ਉਠੇ ਮਨ ਵੈਸੇ।  
ਯੋ ਅਟਕੀ ਅਰਿ ਕੀ ਬਤੀਯਾ ਖਟਕੈ ਪਗ ਮੈ ਅਟਿ ਕੰਟਕ ਜੈਸੇ। ੧੯੪੪।

ਕੁਧਤ ਹੈ ਬਿਸ਼ਰਾਜ ਇਤੇ ਸੁ ਘਨੇ ਲਖਿ ਕੈ ਤਿਹ ਬਾਨ ਚਲਾਏ।  
ਕੋਪਿ ਉਤੇ ਧਨੁ ਲੇਤ ਭਯੋ ਨ੍ਰਿਪ ਸ੍ਯਾਮ ਭਨੈ ਦੋਊ ਨੈਨ ਤਚਾਏ।  
ਜੇ ਸਰ ਆਵਤ ਭਯੋ ਹਰਿ ਉਪਰਿ ਸੋ ਛਿਣ ਮੈ ਸਬ ਕਾਟਿ ਗਿਰਾਏ।  
ਸ੍ਰੀ ਹਰਿ ਕੇ ਸਰ ਭੂਪਤਿ ਕੇ ਤਨ ਕਉ ਤਨਕੇ ਨਹਿ ਭੇਟਨ ਪਾਏ। ੧੯੪੫।

ਜਿਹੜੇ ਸੂਰਮੇ ਬਹੁਤ ਲਜ ਦੇ ਭਰੇ ਹੋਏ ਸਨ, ਉਹ (ਅਪਣੇ) ਸੁਆਮੀ ਦਾ ਕਾਰਜ ਸਮਝ ਕੇ ਕ੍ਰੋਧਿਤ ਹੋ ਗਏ ਹਨ। (ਮਨ ਵਿਚੋਂ) ਸੰਸਾ ਤਿਆਗ ਕੇ ਨਿਸੰਗ ਹੋ ਗਏ ਹਨ ਅਤੇ ਧੋਸਿਆਂ ਨੂੰ ਵਜਾਉਂਦੇ ਹੋਏ ਸਾਹਮਣੇ ਆ ਗਏ ਹਨ। ਸ੍ਰੀ ਕ੍ਰਿਸ਼ਨ ਨੇ ਹੱਥ ਵਿਚ ਧਨੁਸ਼ ਲੈ ਕੇ ਖਿਚ ਕੇ ਬਾਣ ਚਲਾਏ ਹਨ। (ਕਵੀ) ਸ਼ਿਆਮ ਕਹਿੰਦੇ ਹਨ ਵੱਡੇ ਵੱਡੇ ਬਲਵਾਨ ਸੂਰਮਿਆਂ ਨੂੰ ਇਕ ਇਕ ਬਾਣ ਨਾਲ (ਸ੍ਰੀ ਕ੍ਰਿਸ਼ਨ ਨੇ) ਮਾਰ ਕੇ ਸੁਟ ਦਿੱਤਾ ਹੈ। ੧੯੩੯।

## ਚੌਪਈ

ਜਰਾਸੰਧ ਦੀ ਸੈਨਾ ਨੂੰ ਕ੍ਰਿਸ਼ਨ ਨੇ ਮਾਰ ਦਿੱਤਾ ਹੈ ਅਤੇ ਰਜੇ ਦਾ ਸਾਰਾ ਹੰਕਾਰ ਉਤਾਰ ਦਿੱਤਾ ਹੈ। (ਰਾਜਾ ਮਨ ਵਿਚ ਸੋਚਣ ਲਗਿਆ ਹੈ ਕਿ) ਹੁਣ ਦਸੋ, ਕਿਹੜਾ ਉਪਾ ਕਰਾਂ? (ਕੀ) ਅਜ ਰਣ-ਭੂਮੀ ਵਿਚ ਲੜ ਕੇ ਮਰ ਜਾਵਾਂ। ੧੯੪੦।

ਇਤ ਵਿਚ ਇਸ ਤਰ੍ਹਾਂ ਦੀ ਸੋਚ ਕਰ ਕੇ ਹੱਥ ਵਿਚ ਧਨੁਸ਼ ਫੜ ਲਿਆ ਅਤੇ ਸ੍ਰੀ ਕ੍ਰਿਸ਼ਨ ਨਾਲ ਫਿਰ ਲੜਨ ਲਈ ਚਾਹਵਾਨ ਹੋ ਗਿਆ ਹੈ। ਕਵਚ ਧਾਰਨ ਕਰ ਕੇ ਸਾਹਮਣੇ ਆ ਗਿਆ ਹੈ। (ਕਵੀ) ਸ਼ਿਆਮ ਕਹਿੰਦੇ ਹਨ, (ਉਸ ਨੇ) ਮਨ ਵਿਚ ਕ੍ਰੋਧ ਵਧਾ ਲਿਆ ਹੈ। ੧੯੪੧।

## ਦੋਹਰਾ

ਜਰਾਸੰਧ ਨੇ ਰਣ-ਭੂਮੀ ਵਿਚ ਧਨੁਸ਼ ਉਤੇ ਬਾਣ ਚੜ੍ਹਾ ਲਿਆ ਹੈ। (ਕਵੀ) ਸ਼ਿਆਮ ਕਹਿੰਦੇ ਹਨ, ਤਦ ਸ੍ਰੀ ਕ੍ਰਿਸ਼ਨ ਨੂੰ ਭੋਆਂ ਤਣ ਕੇ ਕਹਿਣ ਲਗਾ। ੧੯੪੨।

## ਰਾਜਾ ਜਰਾਸੰਧ ਨੇ ਕ੍ਰਿਸ਼ਨ ਨੂੰ ਕਿਹਾ--

## ਸਵੈਜਾ

ਹੇ ਨੰਦ ਦੇ ਪੁੱਤਰ! ਜੇ ਤੇਰੇ ਵਿਚ ਬਲ ਹੈ, (ਤਾਂ) ਉਹ ਸ਼ੁਰਵੀਰਤਾ ਮੈਨੂੰ ਦਿਖਾ, ਖੜੋਤਾ ਹੋਇਆ ਮੇਰੇ ਵਲ ਕੀ ਤਕ ਰਿਹਾ ਹੈਂ? (ਮੈਂ) ਬਾਣ ਚਲਾਉਂਦਾ ਹਾਂ, ਭਜ ਨ ਜਈਂ। ਹੋ ਗਵਲੇ! ਜਾਂ ਤਾਂ ਹੁਣ ਹਥਿਆਰ ਸੁਟ ਦੇ, ਜਾਂ (ਉਨ੍ਹਾਂ ਨੂੰ) ਸੰਭਾਲ ਕੇ ਮੇਰੇ ਨਾਲ ਯੁਧ ਮਚਾ। ਰਣ-ਭੂਮੀ ਵਿਚ ਕਿਸ ਲਈ ਪ੍ਰਾਣ ਤਿਆਗਦਾ ਹੈਂ, ਬਨ ਵਿਚ (ਜਾ ਕੇ) ਸੁਖ ਨਾਲ ਗਉਆਂ ਅਤੇ ਵੱਛੇ ਚਰਾ। ੧੯੪੩।

ਕਵੀ ਸ਼ਿਆਮ ਸ੍ਰੀ ਕ੍ਰਿਸ਼ਨ ਦੇ ਮਨ ਦੀ (ਸਥਿਤੀ) ਦਸਦੇ ਹਨ ਜਦੋਂ ਉਨ੍ਹਾਂ ਨੇ ਰਾਜੇ ਦੇ ਅਜਿਹੇ ਬੋਲ ਸੁਣੇ ਤਾਂ ਸ੍ਰੀ ਕ੍ਰਿਸ਼ਨ ਦੇ ਹਿਰਦੇ ਵਿਚ ਕ੍ਰੋਧ ਇਸ ਤਰ੍ਹਾਂ ਪ੍ਰਗਟ ਹੋਇਆ ਜਿਵੇਂ ਅੱਗ ਘਿਉ ਦਾ ਚਮਚਾ ('ਪਰਸਾ') (ਪਾਣ ਨਾਲ) ਭੜਕਦੀ ਹੈ। ਜਿਸ ਤਰ੍ਹਾਂ ਗਿਦੜ ਦੀ ਕੂਕ ਸੁਣ ਕੇ ਬਨ ਵਿਚ ਸੋਰ ਦਹਾੜ ਉਠਦਾ ਹੈ, ਉਸੇ ਤਰ੍ਹਾਂ (ਦੀ ਹਾਲਤ ਸ੍ਰੀ ਕ੍ਰਿਸ਼ਨ ਦੇ) ਮਨ ਦੀ ਹੋ ਰਹੀ ਹੈ। (ਸ੍ਰੀ ਕ੍ਰਿਸ਼ਨ ਨੂੰ) ਵੈਰੀ ਦੀਆਂ ਗੱਲਾਂ ਇੰਜ ਲਗੀਆਂ ਹਨ ਜਿਵੇਂ ਪੈਰ ਵਿਚ ਅਟਨ ਅਥਵਾ ਕੰਢਾ ਚੁਭ ਕੇ ਰੜਕਦਾ ਹੈ। ੧੯੪੪।

ਇਧਰੋਂ ਸ੍ਰੀ ਕ੍ਰਿਸ਼ਨ ਨੇ ਕ੍ਰੋਧਿਤ ਹੋ ਕੇ, ਉਸ ਨੂੰ ਵੇਖ ਕੇ ਬਹੁਤ ਬਾਣ ਚਲਾਏ ਹਨ। ਕਵੀ ਸ਼ਿਆਮ ਕਹਿੰਦੇ ਹਨ, ਰਾਜੇ ਨੇ ਕ੍ਰੋਧਿਤ ਹੋ ਕੇ ਧਨੁਸ਼ ਪਕੜ ਲਿਆ ਅਤੇ ਦੋਵੇਂ ਅੱਖਾਂ ਤਣ ਲਈਆਂ। (ਰਾਜਾ ਜਰਾਸੰਧ ਦੇ) ਜੋ ਬਾਣ ਸ੍ਰੀ ਕ੍ਰਿਸ਼ਨ ਉਪਰ ਆਏ, ਉਨ੍ਹਾਂ ਸਾਰਿਆਂ ਨੂੰ ਛਿਣ ਭਰ ਵਿਚ ਕਟ ਕੇ ਸੁਟ ਦਿੱਤਾ। ਸ੍ਰੀ ਕ੍ਰਿਸ਼ਨ ਦੇ ਬਾਣ ਵੀ ਰਾਜੇ ਦੇ ਸ਼ਰੀਰ ਨੂੰ ਤਿਲੇ ਵਾਂਗ ਵੀ ਛੋਹ ਨ ਸਕੇ। ੧੯੪੫।

ਇਤ ਸੋ ਨਿਪੁ ਜੂਝਿ ਕਰੈ ਹਰਿ ਸਿਉ ਉਤ ਤੇ ਮੁਸਲੀ ਇਕ ਬੈਨ ਸੁਨਾਯੋ।  
 ਮਾਰਿ ਬਿਦਾਰਿ ਦਏ ਤੁਮਰੇ ਭਟ ਤੈ ਮਨ ਮੈ ਨਹੀ ਨੈਕੁ ਲਜਾਯੋ।  
 ਰੇ ਨਿਪੁ ਕਾਹੇ ਕਉ ਜੂਝ ਮਰੈ ਫਿਰਿ ਜਾਹੋ ਘਰੈ ਲਰਿ ਕਾ ਫਲੁ ਪਾਯੋ।  
 ਤਾ ਤੇ ਬੜੇ ਜਢ ਹੈ ਮ੍ਰਿਗ ਭੂਪਤਿ ਕੇਹਰਿ ਸੋ ਰਨ ਜੀਤਨਿ ਆਯੋ। ੧੯੪੯।

ਦੋਹਰਾ

ਜਿਹ ਸੁਭਟਨ ਬਲਿ ਲਰਤ ਹੈ ਤੇ ਸਭ ਗਏ ਪਰਾਇ।  
 ਕੈ ਲਰ ਮਰਿ ਕੈ ਭਾਗ ਸਠਿ ਕੈ ਪਗ ਹਰਿ ਕੇ ਪਾਇ। ੧੯੪੭।

ਜਰਾਸੰਧਿ ਨਿਪੁ ਬਾਚ ਹਲੀ ਸੋ

ਦੋਹਰਾ

ਕਹਾ ਭਯੋ ਮਮ ਓਰ ਕੇ ਸੂਰ ਹਨੇ ਸੰਗ੍ਰਾਮਿ।  
 ਲਰਬੋ ਮਰਬੋ ਜੀਤਬੋ ਇਹ ਸੁ ਭਟਨ ਕੇ ਕਾਮਿ। ੧੯੪੮।

ਸਵੈਖਾ

ਯੋ ਕਹਿ ਕੈ ਮਨਿ ਕੋਪ ਭਰਿਯੋ ਤਬ ਭੂਪ ਹਲੀ ਕਹੁ ਬਾਨ ਚਲਾਯੋ।  
 ਲਾਗਤਿ ਹੀ ਨਟ ਸਾਲ ਭਯੋ ਤਨ ਮੈ ਬਲਿਭਦ੍ਰ ਮਹਾ ਦੁਖ ਪਾਯੋ।  
 ਮੂਰਛ ਹੈ ਕਰਿ ਸੁਖੰਦਨ ਬੀਚ ਗਿਰਿਯੋ ਤਿਹ ਕੋ ਕਬਿ ਨੈ ਜਸੁ ਗਾਯੋ।  
 ਮਾਨਹੁ ਬਾਨ ਭੁਜੰਗ ਡਸਿਯੋ ਧਨ ਧਾਮ ਸਬੈ ਮਨ ਤੇ ਬਿਸਰਾਯੋ। ੧੯੪੯।

ਬਹੁਰੋ ਚਿਤ ਚੇਤ ਭਯੋ ਬਲਦੇਵ ਚਿਤੇ ਅਰਿ ਕੇ ਅਤਿ ਕੋਪ ਬਵਾਯੋ।  
 ਭਾਰੀ ਗਦਾ ਗਹਿ ਕੈ ਕਰਿ ਮੈ ਨਿਪੁ ਕੇ ਬਧ ਕਾਰਨ ਤਾਰਨ ਆਯੋ।  
 ਪਾਉ ਪਿਆਦੇ ਹੁਇ ਸੁਖੰਦਨ ਤੇ ਕਬਿ ਸੁਜਾਮ ਕਰੈ ਇਤ ਭਾਤਿ ਸਿਧਾਯੋ।  
 ਅਉਰ ਕਿਸੀ ਭਟ ਜਾਨਿਯੋ ਨਹੀ ਕਬਿ ਦਉਰ ਪਰਿਯੋ ਨਿਪੁ ਨੇ ਲਖਿ ਪਾਯੋ। ੧੯੫੦।

ਆਵਤ ਦੇਖਿ ਹਲਾਖੁਧ ਕੋ ਸੁ ਭਯੋ ਤਬ ਹੀ ਨਿਪੁ ਕੋਪ ਮਈ ਹੈ।  
 ਜੁਧ ਹੀ ਕਉ ਸਮੁਹਾਇ ਭਯੋ ਨਿਜ ਪਾਨਿ ਕਮਾਨ ਸੁ ਤਾਨਿ ਲਈ ਹੈ।  
 ਲ੍ਯਾਇਓ ਹੁਤੇ ਚਪਲਾ ਸੀ ਗਦਾ ਸਰ ਏਕ ਹੀ ਸਿਉ ਸੋਉ ਕਾਟ ਦਈ ਹੈ।  
 ਸੜ ਕੋ ਮਾਰਨ ਕੀ ਬਲਿਭਦ੍ਰਹਿ ਮਾਨਹੁ ਆਸ ਦੁਟੂਕ ਭਈ ਹੈ। ੧੯੫੧।

ਕਾਟ ਗਦਾ ਜਬ ਐਸੇ ਦਈ ਤਬ ਹੀ ਬਲਿ ਢਾਲ ਕ੍ਰਿਪਾਨ ਸੰਭਾਰੀ।  
 ਧਾਇ ਚਲਿਯੋ ਅਰਿ ਮਾਰਨਿ ਕਾਰਨਿ ਸੰਕ ਕਹੁ ਚਿਤ ਸੈ ਨ ਬਿਚਾਰੀ।

ਇਧਰ ਰਾਜਾ ਸ੍ਰੀ ਕ੍ਰਿਸ਼ਨ ਨਾਲ ਯੁੱਧ ਕਰ ਰਿਹਾ ਹੈ ਅਤੇ ਉਪਰੋਂ ਬਲਰਾਮ ਨੇ  
 (ਉਸ ਉਤੇ) ਇਕ ਬੋਲ ਕਿਸਿਆ ਹੈ-- (ਹੇ ਜਰਾਸੰਧ ਮੈਂ ਤੇਰੇ) ਕਿਤਨੇ ਹੀ ਸੂਰਮੇ ਮਾਰ  
 ਕੇ ਨਸ਼ਟ ਕਰ ਦਿੱਤੇ ਹਨ, (ਪਰ) ਹੂੰ ਮਨ ਵਿਚ ਜਗ ਜਿੰਨਾ ਵੀ ਨਹੀਂ ਲਜਾਇਆ। ਹੇ  
 ਰਾਜਨ! ਕਿਸ ਲਈ ਲੜ ਕੇ ਮਰਦਾ ਹੈਂ, ਘਰ ਨੂੰ ਪਰਤ ਜਾ, ਲੜਾਈ ਕਰ ਕੇ (ਹੁਣ  
 ਤਕ) ਕੀ ਫਲ ਪਾਇਆ ਹੈ। ਹੇ ਰਾਜਨ! ਤਾਂ ਤੇ (ਤੂੰ) ਬਹੁਤ ਮੂਰਖ ਹੈਂ (ਕਿਉਂਕਿ ਤੂੰ)  
 ਹਿਰਨ ਰੂਪ (ਹੋ ਕੇ) ਸ਼ੇਰ ਰੂਪ ਕ੍ਰਿਸ਼ਨ ਤੋਂ ਜੰਗ ਜਿਤਣ ਆਇਆ ਹੈ। ੧੯੪੯।

ਦੋਹਰਾ

ਜਿਨ੍ਹਾਂ ਯੋਧਿਆਂ ਦੇ ਬਲ ਬੂਡੇ ਤੇ (ਤੂੰ) ਲੜ ਰਿਹਾ ਹੈਂ, ਉਹ ਸਾਰੇ ਭਜ ਗਏ ਹਨ।  
 ਹੇ ਮੂਰਖ! (ਹੁਣ ਤੂੰ) ਜਾਂ ਤਾਂ ਯੁੱਧ ਕਰ ਕੇ ਮਰ ਜਾ, ਜਾਂ ਭਜ ਜਾ, ਜਾਂ ਫਿਰ ਸ੍ਰੀ ਕ੍ਰਿਸ਼ਨ  
 ਦੇ ਪੈਰੀਂ ਪੈ ਜਾ। ੧੯੪੭।

ਰਾਜਾ ਜਰਾਸੰਧ ਨੇ ਬਲਰਾਮ ਨੂੰ ਕਿਹਾ--

ਦੋਹਰਾ

ਕੀ ਹੋਇਆ, ਮੇਰੇ ਪਾਸੇ ਦੇ ਸਾਰੇ ਸੂਰਮੇ ਯੁੱਧ ਵਿਚ ਮਾਰੇ ਗਏ ਹਨ। ਲੜਨਾ,  
 ਮਰਨਾ ਅਤੇ ਜਿਤਣਾ, ਇਹੀ ਸੂਰਮਿਆਂ ਦਾ ਕਰਤਵ ਹੈ। ੧੯੪੮।

ਸਵੈਖਾ

ਇਹ ਕਹਿ ਕੇ (ਰਾਜਾ) ਮਨ ਵਿਚ ਕ੍ਰੋਧ ਨਾਲ ਭਰ ਗਿਆ ਅਤੇ ਉਸ ਵੇਲੇ ਰਜੇ  
 ਨੇ ਬਲਰਾਮ ਉਤੇ ਬਾਣ ਚਲਾ ਦਿੱਤਾ। (ਬਾਣ ਦੇ) ਲਗਦਿਆਂ ਹੀ ਬਲਰਾਮ ਲੋਟ ਪੋਟ  
 ਹੋ ਗਿਆ ਅਤੇ ਸ਼ਰੀਰ ਵਿਚ (ਉਸ ਨੇ) ਬਹੁਤ ਦੁਖ ਪਾਇਆ। ਮੂਰਛਿਤ ਹੋ ਕੇ ਰਥ ਵਿਚ  
 ਡਿਗ ਪਿਆ। ਉਸ ਦੀ ਉਪਮਾ ਕਵੀ (ਸ਼ਿਆਮ) ਨੇ ਇਸ ਤਰ੍ਹਾਂ ਕੀਤੀ ਹੈ। ਮਾਨੋ ਬਾਣ  
 ਰੂਪ ਸੱਪ ਦੇ ਢੰਗਣ ਨਾਲ (ਬਲਰਾਮ ਨੇ) ਧਨ ਅਤੇ ਘਰ ਨੂੰ ਮਨ ਤੋਂ ਭੁਲਾ ਦਿੱਤਾ  
 ਹੋ ਵੇ। ੧੯੪੯।

ਬਲਰਾਮ ਜਦ ਫਿਰ ਚਿਤ ਵਿਚ ਸਚੇਤ ਹੋਇਆ ਤਾਂ ਵੈਰੀ ਨੂੰ ਵੇਖ ਕੇ (ਮਨ ਵਿਚ)  
 ਕ੍ਰੋਧ ਨੂੰ ਵਧਾ ਲਿਆ। ਹੱਥ ਵਿਚ ਭਾਰੀ ਗਦਾ ਪਕੜ ਕੇ ਰਾਜਾ (ਜਰਾਸੰਧ) ਨੂੰ ਮਾਰਨ  
 ਲਈ ਰਣ-ਭੂਮੀ ਵਿਚ ਆਇਆ। ਕਵੀ ਸ਼ਿਆਮ ਕਹਿੰਦੇ ਹਨ, ਰਥ ਤੋਂ ਉਤਰ ਕੇ ਪੈਦਲ  
 ਹੋ ਗਿਆ ਅਤੇ ਇਸ ਤਰ੍ਹਾਂ ਚਲ ਪਿਆ। ਹੋਰ ਕਿਸੇ ਸੂਰਮੇ ਨੇ ਨਹੀਂ ਸਮਝਿਆ ਕਿ ਕਿਸ  
 ਵਲ ਦੌੜ ਪਿਆ ਹੈ, (ਪਰ) ਰਾਜੇ ਨੇ ਸਮਝ ਲਿਆ ਹੈ। ੧੯੫੦।

ਬਲਰਾਮ ਨੂੰ ਆਉਂਦਿਆਂ ਵੇਖ ਕੇ, ਤਦੋਂ ਰਾਜਾ ਕ੍ਰੋਧਵਾਨ ਹੋ ਗਿਆ ਹੈ। ਯੁੱਧ ਕਰਨ  
 ਲਈ ਸਾਹਮਣੇ ਹੋ ਗਿਆ ਹੈ ਅਤੇ ਆਪਣੇ ਹੱਥ ਵਿਚ ਧਨੁਸ਼ ਤਾਣ ਲਈ ਹੈ। (ਬਲਰਾਮ  
 ਜੋ) ਬਿਜਲੀ ਵਰਗੀ ਗਦਾ ਲਿਆਇਆ ਸੀ, ਇਕੋ ਹੀ ਬਾਣ ਨਾਲ ਉਹ ਕਟ ਦਿੱਤੀ  
 ਹੈ। (ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ) ਮਾਨੋ ਵੈਰੀ ਨੂੰ ਮਾਰਨ ਦੀ ਬਲਰਾਮ ਦੀ ਆਸ ਦੇ  
 ਟੋਟੇ ਹੋ ਗਈ ਹੋਵੇ। ੧੯੫੧।

ਜਦ ਰਾਜੇ ਨੇ ਗਦਾ ਨੂੰ ਇਸ ਤਰ੍ਹਾਂ ਤੋੜ ਸੁਟਿਆ, ਤਾਂ ਬਲਰਾਮ ਨੇ ਢਾਲ ਤੇ  
 ਤਲਵਾਰ ਨੂੰ ਸੰਭਾਲ ਲਿਆ। ਵੈਰੀ ਨੂੰ ਮਾਰਨ ਲਈ ਭਜ ਚਲਿਆ ਅਤੇ ਚਿਤ ਵਿਚ  
 ਕੋਈ ਸੰਸਾ ਨਹੀਂ ਵਿਚਾਰਿਆ। (ਬਲਰਾਮ ਨੂੰ) ਆਉਂਦਿਆਂ ਵੇਖ ਕੇ (ਰਾਜਾ ਬਦਲ ਵਾਂਗ)

ਭੂਪ ਨਿਹਰ ਕੈ ਆਵਤ ਕੋ ਗਰਜਿਯੇ ਬਰਖਾ ਕਰਿ ਬਾਨਨਿ ਭਾਰੀ।  
ਢਾਲ ਦਈ ਸਤ ਧਾ ਕਰਿ ਕੈ ਕਰ ਕੀ ਕਰਵਾਰਿ ਤ੍ਰਿਧਾ ਕਰ ਡਾਰੀ। ੧੯੮੨।  
ਢਾਲ ਕਟੀ ਤਰਵਾਰਿ ਗਈ ਕਟਿ ਐਸੇ ਹਲਾਯੁ ਸ੍ਯਾਮ ਨਿਹਾਰਿਯੋ।  
ਮਾਰਤ ਹੈ ਬਲਿ ਕੋ ਅਬ ਹੀ ਨਿਪ ਧੋ ਅਪੁਨੇ ਮਨ ਮਾਝਿ ਬਿਚਾਰਿਯੋ।  
ਚੜ੍ਹ ਸੰਭਾਰਿ ਮੁਰਾਰਿ ਤਬੈ ਕਰਿ ਜੁਧ ਕੇ ਹੇਤ ਚਲਿਯੋ ਬਲ ਧਾਰਿਯੋ।  
ਰੇ ਨਿਪ ਤੂ ਭਿਰ ਮੋ ਸੰਗ ਆਇ ਕੈ ਰਾਮ ਭਨੈ ਇਮ ਸ੍ਯਾਮ ਪੁਕਾਰਿਯੋ। ੧੯੮੩।

ਧੋ ਬਤੀਯਾ ਰਨ ਸੈ ਸੁਨਿ ਭੂਪਤਿ ਜੁਝ ਮਚਾਵਨ ਸ੍ਯਾਮ ਸਿਉ ਆਯੋ।  
ਰੋਸਿ ਬਵਾਇ ਘਨੇ ਚਿਤ ਸੈ ਕਰ ਕੇ ਬਰ ਸੋ ਧਨੁ ਤਾਨਿ ਚਢਾਯੋ।  
ਦੀਰਘ ਕਉਚ ਸਜੇ ਤਨ ਮੋ ਕਬਿ ਕੇ ਮਨ ਸੈ ਜਸੁ ਇਉ ਉਪਜਾਯੋ।  
ਮਾਨਹੁ ਜੁਧ ਸਮੇ ਰਿਸ ਕੈ ਰਘੁਨਾਥ ਕੇ ਉਪਰਿ ਰਾਵਨ ਆਯੋ। ੧੯੮੪।  
ਆਵਤ ਭਯੋ ਨਿਪ ਸ੍ਯਾਮ ਕੇ ਸਾਮੁਹੇ ਤਉ ਧਨੁ ਸ੍ਰੀ ਬਿਸਨਾਥ ਸੰਭਾਰਿਯੋ।  
ਧਾਵਤ ਭਯੋ ਹਿਤ ਤੇ ਹਰਿ ਸਾਮੁਹੇ ਤ੍ਰਾਮ ਕਛ ਚਿਤ ਸੈ ਨ ਬਿਚਾਰਿਯੋ।  
ਕਾਨ ਪ੍ਰਮਾਨ ਲਉ ਤਾਨਿ ਕਮਾਨ ਸੁ ਬਾਨ ਲੈ ਸਤ੍ਰ ਕੇ ਛੜ੍ਹ ਪੈ ਮਾਰਿਯੋ।  
ਖੰਡ ਹੁਇ ਖੰਡ ਗਿਰਿਯੋ ਛਿਤ ਮੈ ਮਨੋ ਚੰਦ ਕੋ ਰਾਹੁ ਨੇ ਮਾਰਿ ਬਿਦਾਰਿਯੋ। ੧੯੮੫।  
  
ਛੜ੍ਹ ਕਟਿਓ ਨਿਪ ਕੋ ਜਬ ਹੀ ਤਬ ਹੀ ਮਨ ਭੂਪਤਿ ਕੋਪ ਭਯੋ ਹੈ।  
ਸ੍ਯਾਮ ਕੀ ਓਰ ਕੁਦਿਸਟਿ ਚਿਤੈ ਕਰਿ ਉਗ੍ਰ ਸਰਾਸਨ ਹਾਥਿ ਲਯੋ ਹੈ।  
ਜੋਰ ਸੋ ਬੇਚਨ ਲਾਗਿਯੋ ਤਹਾ ਨਹਿ ਐਚ ਸਕੇ ਕਰ ਕੰਪ ਭਯੋ ਹੈ।  
ਲੈ ਧਨੁ ਬਾਨ ਮੁਰਾਰਿ ਤਬੈ ਤਿਹ ਚਾਪ ਚਟਾਕ ਦੈ ਕਾਟਿ ਦਯੋ ਹੈ। ੧੯੮੬।

ਬਿਸਨਾਥ ਸਰਾਸਨ ਕਾਟਿ ਦਯੋ ਤਬ ਭੂਪਤਿ ਕੋਪੁ ਕੀਯੋ ਮਨ ਸੈ।  
ਕਰਵਾਰਿ ਸੰਭਾਰਿ ਮਹਾ ਬਲ ਧਾਰਿ ਹਕਾਰਿ ਪਰਿਯੋ ਰਿਪੁ ਕੇ ਗਨ ਸੈ।  
ਤਹਾ ਢਾਲ ਸੋ ਢਾਲ ਕ੍ਰਿਪਾਨ ਕ੍ਰਿਪਾਨ ਸੋ ਧੋ ਅਟਕੇ ਖਟਕੇ ਰਨ ਸੈ।  
ਮਨੋ ਜਾਲ ਦਵਾਨਲ ਕੀ ਲਪਟੈ ਚਟਕੈ ਪਟਕੈ ਤ੍ਰਿਨ ਜਿਉ ਬਨ ਸੈ। ੧੯੮੭।

ਘੂਮਤ ਘਾਇਲ ਹੁਇ ਇਕ ਬੀਰ ਫਿਰੈ ਇਕ ਸ੍ਰਉਨ ਭਰੇ ਭਭਕਾਤੇ।  
ਏਕ ਕਬੰਧ ਫਿਰੈ ਬਿਨੁ ਸੀਸ ਲਖੈ ਤਿਨ ਕਾਇਰ ਹੈ ਬਿਲਲਾਤੇ।  
ਤ੍ਯਾਗਿ ਚਲੇ ਇਕ ਆਹਵ ਕੌ ਇਕ ਡੋਲਤ ਜੁਧਹਿ ਕੇ ਚੰਗਿ ਰਾਤੇ।  
ਏਕ ਪਰੇ ਭਟ ਪ੍ਰਾਨ ਬਿਨਾ ਮਨੋ ਸੋਵਤ ਹੈ ਮਦਰਾ ਮਦ ਮਾਤੇ। ੧੯੮੮।

ਜਾਦਵ ਜੇ ਅਤਿ ਕ੍ਰੋਧ ਭਰੇ ਗਹਿ ਆਯੁਧਿ ਸੰਧ ਜਰਾ ਪਹਿ ਧਾਵਤ।  
ਅਉਰ ਜਿਤੇ ਸਿਰਦਾਰ ਬਲੀ ਕਰਵਾਰਿ ਸੰਭਾਰਿ ਹਕਾਰਿ ਬੁਲਾਵਤ।

ਗਜਿਆ ਅਤੇ ਬਣਾਂ ਦੀ ਭਾਰੀ ਵਰਖਾ ਕਰ ਦਿੱਤੀ। (ਬਲਰਾਮ ਦੀ) ਢਾਲ ਦੇ ਸੱਤ ਟੋਟੇ  
ਕਰ ਦਿੱਤੇ ਅਤੇ ਹੱਥ ਦੀ ਤਲਵਾਰ ਦੇ ਤਿੰਨ ਟੁਕੜੇ ਕਰ ਦਿੱਤੇ। ੧੯੮੯।

(ਜਿਸ ਵੇਲੇ) ਢਾਲ ਕਟ ਗਈ ਅਤੇ ਤਲਵਾਰ ਵੀ ਕਟ ਗਈ, (ਉਸ ਵੇਲੇ)  
ਅਜਿਹੀ ਹਾਲਤ ਵਿਚ ਸ੍ਰੀ ਕ੍ਰਿਸ਼ਨ ਨੇ ਬਲਰਾਮ ਨੂੰ ਵੇਖਿਆ ਅਤੇ ਆਪਣੇ ਮਨ ਵਿਚ ਇਸ  
ਤਰ੍ਹਾਂ ਵਿਚਾਰਿਆ ਕਿ ਹੁਣੇ ਹੀ ਰਾਜਾ ਬਲਰਾਮ ਨੂੰ ਮਾਰ ਦੇਵੇਗਾ। ਤਦ ਸ੍ਰੀ ਕ੍ਰਿਸ਼ਨ ਨੇ  
ਹੱਥ ਵਿਚ ਸੁਦਰਸ਼ਨ ਚੱਕਰ ਨੂੰ ਪਕੜ ਲਿਆ ਅਤੇ ਯੁੱਧ ਕਰਨ ਲਈ ਬਲ ਪੂਰਵਕ ਚਲ  
ਪਿਆ। (ਕਵੀ) ਰਾਮ ਕਹਿੰਦੇ ਹਨ, ਸ੍ਰੀ ਕ੍ਰਿਸ਼ਨ ਨੇ ਇਸ ਤਰ੍ਹਾਂ ਲਲਕਾਰਾ ਮਾਰਿਆ--ਹੋ  
ਰਾਜੇ! ਤੂੰ ਆ ਕੇ ਮੇਰੇ ਨਾਲ ਯੁੱਧ ਕਰ। ੧੯੮੩।

ਯੁੱਧ-ਭੂਮੀ ਵਿਚ ਇਸ ਤਰ੍ਹਾਂ ਦੀਆਂ ਗੱਲਾਂ ਸੁਣ ਕੇ ਰਾਜਾ ਸ੍ਰੀ ਕ੍ਰਿਸ਼ਨ ਨਾਲ ਯੁੱਧ  
ਮਚਾਉਣ ਲਈ ਆ ਗਿਆ। ਚਿਤ ਵਿਚ ਬਹੁਤ ਕ੍ਰੋਧ ਵਧਾ ਕੇ ਹੱਥ ਦੇ ਜ਼ੋਰ ਨਾਲ ਧਨੁਸ਼  
ਦਾ ਚਿੱਲ ਚੜ੍ਹ ਲਿਆ। (ਉਸ ਦੇ) ਸ਼ਰੀਰ ਉਤੇ ਭਾਰੀ ਕਵਚ ਸਜਿਆ ਹੋਇਆ ਸੀ,  
ਕਵੀ ਦੇ ਮਨ ਵਿਚ ਇਸ ਤਰ੍ਹਾਂ ਦਾ ਯਸ ਪੈਦਾ ਹੋਇਆ ਮਾਨੋ ਯੁੱਧ ਦੌਰਾਨ ਕ੍ਰੋਧਵਾਨ ਹੋ  
ਕੇ ਰਾਵਣ ਸ੍ਰੀ ਰਾਮ ਉਪਰ ਚੜ੍ਹ ਆਇਆ ਹੋਵੇ। ੧੯੮੪।

(ਜਦੋਂ) ਰਾਜਾ ਸ੍ਰੀ ਕ੍ਰਿਸ਼ਨ ਦੇ ਸਾਹਮਣੇ ਆ ਗਿਆ ਤਾਂ ਸ਼ਿਆਮ ਜੀ ਨੇ ਧਨੁਸ਼  
ਨੂੰ ਸੰਭਾਲ ਲਿਆ। ਇਧਰੋਂ ਸ੍ਰੀ ਕ੍ਰਿਸ਼ਨ ਭਜ ਕੇ (ਉਸ ਦੇ) ਸਾਹਮਣੇ ਹੋ ਗਏ ਅਤੇ ਚਿਤ  
ਵਿਚ ਕੁਝ ਵੀ ਡਰ ਨਹੀਂ ਮੰਨਿਆ। ਕੰਨ ਤਕ ਧਨੁਸ਼ ਨੂੰ ਖਿਚ ਕੇ ਬਾਣ ਲੈ ਕੇ ਵੈਰੀ  
ਦੇ ਛੱਤਰ ਉਤੇ ਮਾਰਿਆ। ਛੱਤਰ ਟੋਟੇ ਟੋਟੇ ਹੋ ਕੇ ਧਰਤੀ ਉਤੇ ਫਿਗ ਪਿਆ। (ਇੰਜ  
ਪ੍ਰਤੀਤ ਹੁੰਦਾ ਹੈ) ਮਾਨੋ ਰਾਹੂ ਨੇ ਚੰਦ੍ਰਮਾ ਨੂੰ ਮਾਰ ਕੇ ਨਸ਼ਟ ਕਰ ਦਿੱਤਾ ਹੋਵੇ। ੧੯੮੫।

ਜਦੋਂ ਰਾਜੇ ਦਾ ਛੱਤਰ ਕਟ ਗਿਆ (ਉਦੋਂ) ਰਾਜਾ ਮਨ ਵਿਚ ਬਹੁਤ ਕ੍ਰੋਧਵਾਨ  
ਹੋ ਗਿਆ। ਸ੍ਰੀ ਕ੍ਰਿਸ਼ਨ ਵਲ ਭੜੀ ਜ਼ਜਰ ਨਾਲ ਵੇਖਣ ਲਗਾ ਅਤੇ ਹੱਥ ਵਿਚ ਕਠੋਰ  
ਧਨੁਸ਼ ਨੂੰ ਪਕੜ ਲਿਆ। ਉਸ ਨੂੰ ਜ਼ੋਰ ਨਾਲ ਖਿਚਣ ਲਗਿਆ, ਪਰ ਖਿਚ ਨ ਸਕਿਆ  
ਅਤੇ ਹੱਥ ਕੰਬਣ ਲਗ ਗਏ। ਉਸ ਵੇਲੇ ਸ੍ਰੀ ਕ੍ਰਿਸ਼ਨ ਨੇ ਧਨੁਸ਼ ਬਾਣ ਲੈ ਕੇ ਉਸ ਦੇ  
ਧਨੁਸ਼ ਨੂੰ ਤੁਰਤ ਕਟ ਕੇ ਸੁੱਟ ਦਿੱਤਾ। ੧੯੮੬।

(ਜਦ) ਸ੍ਰੀ ਕ੍ਰਿਸ਼ਨ ਨੇ (ਜਾਰਾਸੰਧ ਦਾ) ਧਨੁਸ਼ ਕਟ ਸੁਟਿਆ ਤਦ ਰਾਜੇ ਨੇ ਮਨ  
ਵਿਚ ਕ੍ਰੋਧ ਕੀਤਾ। (ਫਿਰ) ਤਲਵਾਰ ਨੂੰ ਸੰਭਾਲ ਕੇ ਅਤੇ ਬਹੁਤ ਅਧਿਕ ਬਲ ਨੂੰ ਧਾਰ  
ਕੇ ਲਲਕਾਰਾ ਮਾਰ ਕੇ ਵੈਰੀ ਦਲ ਉਤੇ ਜਾ ਪਿਆ। (ਉਦੋਂ) ਢਾਲ ਨਾਲ ਢਾਲ ਅਤੇ  
ਕ੍ਰਿਪਾਨ ਨਾਲ ਕ੍ਰਿਪਾਨ ਯੁੱਧ-ਭੂਮੀ ਵਿਚ ਇਸ ਤਰ੍ਹਾਂ ਉਲੜੀਆਂ ਅਤੇ ਖੜਕੀਆਂ, ਮਾਨੋ  
ਬਨ ਦੀ ਅਗਨੀ ਦੀਆਂ ਲਾਟਾਂ (ਵੈਰੀਆਂ ਨੂੰ) ਤੰਤਿਆਂ ਵਾਂਗ ਜਲਦੀ ਪਟਕਾ ਕੇ ਸੁਟ  
ਰਹੀਆਂ ਹੋਣ। ੧੯੮੭।

ਕਈ ਸੂਰਮੇ ਘਾਇਲ ਹੋ ਕੇ ਘੁੰਮ ਰਹੇ ਹਨ ਅਤੇ ਇਕ ਲਹੂ ਨਾਲ ਲਿਬੜੇ ਹੋਏ  
ਭਬਕ ਰਹੇ ਹਨ। ਇਕਨੂੰ ਦੇ ਬਿਨਾ ਸਿਰ ਧੜ ਫਿਰ ਰਹੇ ਹਨ (ਜਿਨ੍ਹਾਂ ਨੂੰ) ਵੇਖ ਕੇ ਕਾਇਰ  
ਚੀਜ਼ਾਂ ਮਾਰਦੇ ਹਨ। ਕਈ ਯੁੱਧ-ਭੂਮੀ ਨੂੰ ਤਿਆਗ ਚਲੇ ਹਨ ਅਤੇ ਇਕ ਯੁੱਧ ਦੇ ਰੰਗ  
ਵਿਚ ਰੰਗੇ ਹੋਏ ਹਨ। ਕਈ ਸੂਰਮੇ ਪ੍ਰਾਣਾਂ ਤੋਂ ਬਿਨਾ ਪਏ ਹਨ, ਮਾਨੋ ਸ਼ਰਾਬ ਪੀ ਕੇ ਮਸਤੀ  
ਦੀ ਅਵਸਥਾ ਵਿਚ ਸੁੱਤੇ ਪਏ ਹੋਣ। ੧੯੮੮।

ਜਿਹੜੇ ਯਾਦਵ ਕ੍ਰੋਧ ਨਾਲ ਭਰੇ ਹੋਏ ਹਨ, (ਉਹ) ਸਸਤ੍ਰ ਧਾਰਨ ਕਰ ਕੇ ਜਾਰਾਸੰਧ  
ਉਤੇ ਧਾਵਾ ਬੋਲਦੇ ਹਨ। ਹੋਰ ਜਿਤਨੇ ਬਲਵਾਨ ਸਰਦਾਰ ਹਨ, ਤਲਵਾਰਾਂ ਪਕੜ ਕੇ

ਭੂਪਤਿ ਪਾਨਿ ਲੈ ਬਾਨ ਕਮਾਨ ਗੁਮਾਨ ਭਰਿਯੋ ਰਿਪੁ ਓਰਿ ਚਲਾਵਤ।  
ਏਕ ਹੀ ਬਾਨ ਕੇ ਸਾਥ ਕੀਏ ਬਿਨੁ ਮਾਥ ਸੁ ਨਾਥ ਅਨਾਥ ਹੁਇ ਆਵਤ। ੧੯੮੮।

ਏਕਨ ਕੀ ਭੁਜ ਕਾਟਿ ਦਈ ਅਰੁ ਏਕਨ ਕੇ ਸਿਰ ਕਾਟਿ ਗਿਰਾਏ।  
ਜਾਦਵ ਏਕ ਕੀਏ ਬਿਰਥੀ ਪੁਨਿ ਸ੍ਰੀ ਜਦੁਬੀਰ ਕੇ ਤੀਰ ਲਗਾਏ।  
ਅਉਰ ਹਨੇ ਗਜਰਾਜ ਘਨੋ ਬਰ ਬਾਜ ਬਨੇ ਹਨਿ ਭੂਮਿ ਗਿਰਾਏ।  
ਜੋਗਿਨ ਭੂਤ ਪਿਸਾਚ ਸਿੰਗਾਲਨ ਸ੍ਰਉਨਤ ਸਾਗਰ ਮਾੜ ਅਨਾਏ। ੧੯੯੦।

ਬੀਰ ਸੰਘਾਰ ਕੈ ਸ੍ਰੀ ਜਦੁਬੀਰ ਕੇ ਭੂਪ ਭਯੋ ਅਤਿ ਕੋਪ ਮਈ ਹੈ।  
ਜੁਧ ਬਿਖੇ ਮਨ ਦੇਤ ਭਯੋ ਤਨ ਕੀ ਸਿਸਗੀ ਸੁਧਿ ਭੂਲਿ ਗਈ ਹੈ।  
ਐਨ ਹੀ ਸੈਨ ਹਨੀ ਪ੍ਰਭ ਕੀ ਸੁ ਪਰੀ ਛਿਡ ਮੈ ਬਿਨ ਪ੍ਰਾਨ ਭਈ ਹੈ।  
ਭੂਪਤਿ ਮਾਨਹੁ ਸੀਸਨ ਕੀ ਸਭ ਸੂਰਨ ਹੂੰ ਕੀ ਜਗਤਿ ਲਈ ਹੈ। ੧੯੯੧।

ਛਾਡਿ ਦਏ ਜਿਤ ਸਾਚ ਕੈ ਮਾਨਹੁ ਮਾਰਿ ਦਏ ਮਨ ਝੂਠ ਨ ਭਾਯੋ।  
ਜੋ ਭਟ ਘਾਇਲ ਭੂਮਿ ਪਰੇ ਮਨੋ ਦੋਸ ਕੀਯੋ ਕਛੁ ਦੰਭੁ ਦਿਵਾਯੋ।  
ਏਕ ਹਨੇ ਕਰ ਪਾਇਨ ਤੇ ਜਿਨ ਜੈਸੇ ਕੀਯੋ ਫਲ ਤੈਸੇ ਈ ਪਾਯੋ।  
ਰਾਜ ਸਿੰਘਾਸਨ ਸ੍ਰਜਨ ਬੈਠ ਕੈ ਸੂਰਨ ਕੇ ਨਿਪੁ ਨਿਆਉ ਚੁਕਾਯੋ। ੧੯੯੨।

ਜਬ ਭੂਪ ਇਤੇ ਰਨ ਪਾਵਤ ਭਯੋ ਤਬ ਸ੍ਰੀ ਬਿਜ ਨਾਇਕ ਕੋਪ ਭਰਿਯੋ।  
ਨਿਪੁ ਸਾਮੁਹੇ ਜਾਇ ਕੇ ਜੂਝ ਮਚਾਤ ਭਯੋ ਚਿਤ ਮੈ ਨ ਰਤੀ ਕੁ ਡਰਿਯੋ।  
ਬਿਜ ਨਾਇਕ ਸਾਇਕ ਏਕ ਹਨਯੋ ਨਿਪੁ ਕੋ ਉਰਿ ਲਾਗ ਕੈ ਭੂਮਿ ਪਰਿਯੋ।  
ਇਮ ਮੇਦ ਸੋ ਬਾਨ ਚਖਿਯੋ ਨਿਪੁ ਕੋ ਮਨੋ ਪੰਨਗ ਦੂਧ ਕੋ ਪਾਨ ਕਰਿਯੋ। ੧੯੯੩।

ਸਹਿ ਕੈ ਸਰ ਸ੍ਰੀ ਗਰਿ ਕੋ ਉਰ ਮੈ ਨਿਪੁ ਸ਼ਯਾਮ ਹੀ ਕਉ ਇਕ ਬਾਨ ਲਗਾਯੋ।  
ਸੂਤ ਕੇ ਏਕ ਲਗਾਵਤ ਭਯੋ ਸਰ ਦਾਰੁਕ ਲਾਗਤ ਹੀ ਦੁਖੁ ਪਾਯੋ।  
ਹੁਇ ਬਿਸੰਭਾਰ ਗਿਰਿਯੋ ਈ ਚਹੈ ਤਿਹ ਕੋ ਰਥੁ ਆਸਨ ਨ ਠਹਰਾਯੋ।  
ਤਾਹੀ ਸਮੈ ਚਪਲੰਗ ਤੁਰੰਗਨਿ ਆਪਨੀ ਚਾਲ ਕੋ ਰੂਪ ਦਿਖਾਯੋ। ੧੯੯੪।

ਦੋਹਰਾ

ਭੁਜਾ ਪਕਰ ਕੇ ਸਾਰਥੀ ਰਥਿ ਤਬ ਢਾਰਿਯੋ ਧੀਰ।  
ਸ੍ਰਯੰਦਨ ਹਾਕਤ ਆਪੁ ਹੀ ਚਲਿਯੋ ਲਰਤ ਬਲਬੀਰ। ੧੯੯੫।

ਲਲਕਾਰੇ ਮਾਰਦੇ ਹਨ। ਰਾਜਾ ਹੱਥ ਵਿਚ ਧਨਸ ਬਾਣ ਲੈ ਕੇ ਅਤੇ ਅਭਿਮਾਨ ਨਾਲ ਭਰ ਕੇ ਵੈਰੀ ਵਲ ਚਲਾ ਦਿੰਦਾ ਹੈ। ਇਕੋ ਹੀ ਬਾਣ ਨਾਲ (ਕਈਆਂ ਹੂੰ) ਸਿਰਾਂ ਤੋਂ ਬਿਨਾ ਕਰ ਦਿੱਤਾ ਹੈ ਅਤੇ ਨਾਥ (ਸਰਦਾਰੀਆਂ ਵਾਲੇ) ਅਨਾਥ ਹੋ ਗਏ ਹਨ। ੧੯੮੮।

ਇਕਨਾਂ ਦੀਆਂ ਭੁਜਾਵਾਂ ਕਟ ਸੁਟੀਆਂ ਹਨ ਅਤੇ ਇਕਨਾਂ ਦੇ ਸਿਰ ਵੱਚ ਕੇ ਸੁਟ ਦਿੱਤੇ ਹਨ। ਕਈਆਂ ਯਾਦਵਾਂ ਹੂੰ ਰਥਾਂ ਤੋਂ ਬਿਨਾ ਕਰ ਦਿੱਤਾ ਹੈ ਅਤੇ ਫਿਰ ਸ੍ਰੀ ਕ੍ਰਿਸ਼ਨ ਹੂੰ ਤੀਰ ਮਾਰੇ ਹਨ। ਹੋਰ ਬਹੁਤ ਸਾਰੇ ਵੱਡੇ ਵੱਡੇ ਹਾਥੀ ਮਾਰ ਦਿੱਤੇ ਹਨ ਅਤੇ ਬਹੁਤ ਸਾਰੇ ਸੁੰਦਰ ਸੱਜੇ ਹੋਏ ਘੋੜਿਆਂ ਹੂੰ ਮਾਰ ਕੇ ਧਰਤੀ ਉਤੇ ਫਿਗ ਦਿੱਤਾ ਹੈ। ਜੋਗਣਾਂ, ਭੂਤ, ਪਿਸਾਚ ਅਤੇ ਗਿਦੜ ਲਹੂ ਦੇ ਸਾਗਰ ਵਿਚ ਨ੍ਹਾਤੇ ਹਨ। ੧੯੯੦।

ਸ੍ਰੀ ਕ੍ਰਿਸ਼ਨ ਦੇ ਯੋਧਿਆਂ ਹੂੰ ਮਾਰ ਕੇ, ਰਾਜਾ ਬਹੁਤ ਕ੍ਰੋਧਵਾਨ ਹੋ ਗਿਆ ਹੈ। (ਉਸ ਨੇ) ਯੁੱਧ ਵਿਚ (ਆਪਣਾ) ਮਨ ਅਰਪਿਤ ਕਰ ਦਿੱਤਾ ਹੈ ਅਤੇ ਸ਼ਰੀਰ ਦੀ ਸਾਰੀ ਸੁੱਧ ਬੁੱਧ ਭੁਲਾ ਦਿੱਤੀ ਹੈ। ਸ੍ਰੀ ਕ੍ਰਿਸ਼ਨ ਦੀ ਸਾਰੀ ਦੀ ਸਾਰੀ ('ਐਨ') ਸੈਨ ਪ੍ਰਾਣਾਂ ਤੋਂ ਬਿਨਾ ਧਰਤੀ ਉਤੇ ਵਿੱਛੀ ਪਈ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਰਾਜੇ ਨੇ ਸਾਰਿਆਂ ਸੂਰਮਿਆਂ ਤੋਂ ਸਿਰਾਂ ਦੇ ਰੂਪ ਵਿਚ ਕਰ ਵਸੂਲ ਕੀਤਾ ਹੋਵੇ। ੧੯੯੧।

(ਇਥੇ ਇਕ ਰੂਪਕ ਰਾਹੀਂ ਕਵੀ ਨੇ ਦਸਿਆ ਹੈ ਕਿ ਰਾਜੇ ਨੇ) ਜਿਨ੍ਹਾਂ ਹੂੰ ਸੱਚਾ ਮੰਨਿਆ ਹੈ, (ਉਨ੍ਹਾਂ ਹੂੰ) ਛਡ ਦਿੱਤਾ ਹੈ ਅਤੇ (ਜਿਨ੍ਹਾਂ ਹੂੰ ਝੂਠਾ ਸਮੰਝਿਆ ਹੈ ਉਨ੍ਹਾਂ ਹੂੰ) ਮਾਰ ਦਿੱਤਾ ਹੈ (ਕਿਉਂਕਿ ਉਸ ਦੇ) ਮਨ ਹੂੰ ਝੂਠ ਚੰਗਾ ਨਹੀਂ ਲਗਦਾ। ਜਿਹੜੇ ਸੂਰਮੇ ਘਾਇਲ ਹੋ ਕੇ ਧਰਤੀ ਉਤੇ ਪਏ ਹਨ, ਮਾਨੋ (ਉਨ੍ਹਾਂ ਨੇ) ਕੁਝ ਦੋਸ ਕੀਤਾ ਹੋਵੇਗਾ (ਇਸ ਲਈ) ਦੰਡ ਦਿੱਤਾ ਗਿਆ ਹੈ। ਇਕ ਰਥਾਂ ਪੈਰਾਂ ਤੋਂ ਵਵੇ ਹੋਏ ਹਨ, ਜਿਨ੍ਹਾਂ ਨੇ ਜਿਹੋ ਜਿਹਾ ਕੀਤਾ ਹੈ ਉਹੋ ਜਿਹਾ ਫਲ ਪਾਇਆ ਹੈ। ਰਾਜੇ (ਜਰਾਸੰਧ) ਨੇ ਰਥ ਦੇ ਰਾਜ ਸਿੰਘਾਸਨ ਉਤੇ ਬੈਠ ਕੇ ਸੂਰਮਿਆਂ ਦਾ ਨਿਆਂ ਚੁਕਾਇਆ ਹੈ। ੧੯੯੨।

ਜਦ ਰਾਜੇ ਨੇ ਇਸ ਤਰ੍ਹਾਂ ਦਾ ਯੁੱਧ ਕੀਤਾ, ਤਦ ਸ੍ਰੀ ਕ੍ਰਿਸ਼ਨ ਕ੍ਰੋਧ ਨਾਲ ਭਰ ਗਏ। (ਉਨ੍ਹਾਂ ਨੇ) ਰਾਜੇ ਦੇ ਸਾਹਮਣੇ ਜਾ ਕੇ ਰਣ ਮੰਡਿਆ ਅਤੇ ਚਿਤ ਵਿਚ ਰਤਾ ਜਿੰਨਾ ਵੀ ਡਰ ਨ ਮੰਨਿਆ। ਸ੍ਰੀ ਕ੍ਰਿਸ਼ਨ ਨੇ ਇਕ ਬਾਣ ਮਾਰਿਆ (ਜੋ) ਰਾਜੇ ਦੀ ਛਾਤੀ ਵਿਚ ਲਗ ਕੇ ਧਰਤੀ ਉਤੇ ਫਿਗ ਪਿਆ। ਬਾਣ ਨੇ (ਰਾਜੇ ਹੂੰ ਲਗ ਕੇ ਉਸ ਦੀ) ਚਰਥੀ ਹੂੰ ਇਸ ਤਰ੍ਹਾਂ ਚਖਿਆ ਮਾਨੋ ਸੱਪ ਨੇ ਦੁੱਧ ਪੀਤਾ ਹੋਵੇ। ੧੯੯੩।

(ਆਪਣੀ) ਛਾਤੀ ਉਤੇ ਸ੍ਰੀ ਕ੍ਰਿਸ਼ਨ ਦਾ ਬਾਣ ਸਹਿ ਕੇ ਰਾਜੇ ਨੇ ਕ੍ਰਿਸ਼ਨ ਹੂੰ ਇਕ ਤੀਰ ਮਾਰਿਆ। ਇਕ ਤੀਰ (ਕ੍ਰਿਸ਼ਨ ਦੇ) ਰਥਵਾਨ ਹੂੰ ਮਾਰਿਆ, (ਜਿਸ ਦੇ) ਲਗਦਿਆਂ ਰਥਵਾਨ ਨੇ ਬਹੁਤ ਦੁਖ ਪਾਇਆ। (ਉਹ) ਬੇਸੂਪ ਹੋ ਕੇ ਫਿਗਣ ਵਾਲਾ ਹੀ ਸੀ (ਕਿਉਂਕਿ) ਉਸ ਪਾਸੋਂ ਰਥ ਉਤੇ ਬੈਠੇ ਰਹਿਣਾ ਔਖਾ ਹੋ ਗਿਆ ਸੀ। ਉਸੇ ਵੇਲੇ ਅਤਿਅੰਤ ਚੁਸਤ ਘੋੜਿਆਂ ਨੇ ਆਪਣੀ ਚਾਲ ਦਾ ਰੂਪ ਵਿਖਾਇਆ (ਅਰਥਾਤ ਤੀਬਰ ਗਤਿ ਨਾਲ ਦੌੜ ਗਏ)। ੧੯੯੪।

ਦੋਹਰਾ

ਧੀਰਜਵਾਨ (ਸ੍ਰੀ ਕ੍ਰਿਸ਼ਨ ਨੇ) ਰਥਵਾਨ ਹੂੰ ਬਾਹੋਂ ਪਕੜ ਕੇ ਰਥ ਵਿਚ ਲਿਟਾ ਦਿੱਤਾ ਅਤੇ ਆਪ ਹੀ ਰਥ ਹੂੰ ਹਕਦੇ ਹੋਏ ਲੜਦੇ ਚਲੇ ਗਏ। ੧੯੯੫।

## ਸਵੈਯਾ

ਸਾਰਬੀ ਸੁਖਦਨ ਪੈ ਨ ਲਖਿਯੋ ਬਲਿਦੇਵ ਕਹਿਓ ਰਿਸਿ ਤਾਹਿ ਸੁਨੈ ਕੈ।  
ਜਿਉ ਦਲ ਤੌਰ ਜਿਤਿਯੋ ਸਬ ਹੀ ਤੈਸੇ ਤੇ ਜਿਤੈ ਜਸ ਢੰਕ ਬਜੈ ਕੈ।  
ਮੂਰਖ ਭਿਰੇ ਪਤਿ ਚਉਦਹ ਲੋਕ ਕੇ ਸੰਗ ਸੁ ਆਪ ਕਉ ਭੂਪ ਕਰੈ ਕੈ।  
ਕੀਟ ਪਤੰਗ ਸੁ ਬਾਜਨ ਸੰਗਿ ਉਡਿਯੋ ਕਛੂ ਚਾਹਤ ਪੰਖ ਲਗੈ ਕੈ। ੧੯੮੯।

ਛਾਡਤ ਹੈ ਅਜਹੁੰ ਤੁਹਿ ਕਉ ਪਤਿ ਚਉਦਹ ਲੋਕਨ ਕੇ ਸੰਗ ਨ ਲਾਵ।  
ਗੁਮਾਨ ਕੀ ਬਾਤ ਪਰੋ ਮਨ ਮੈ ਸੁ ਅਗੁਮਾਨ ਕੀ ਚਿਤ ਤੇ ਬਾਤ ਬਿਦਾ ਕਾਵ।  
ਰਛਕ ਹੈ ਸਭ ਕੋ ਬਿਜਨਾਥ ਕਰੈ ਕਬਿ ਸ਼ਜਾਮ ਇਹੈ ਜੀਅ ਮੈ ਧਰੁ।  
ਤ੍ਯਾਗ ਕੈ ਆਹਵ ਸਸਤ੍ਰ ਸਬੈ ਸੁ ਅਥੈ ਘਨਿ ਸ਼ਜਾਮ ਕੇ ਪਾਇਨ ਪੈ ਪਰੁ। ੧੯੮੧।

## ਚੱਪਈ

ਜਬੈ ਹਲਾਇ ਐਸੇ ਕਹਿਯੋ। ਕ੍ਰੋਧ ਭੀਠ ਰਾਜਾ ਤਨ ਚਹਿਯੋ।  
ਕਹਿਯੋ ਨਿਪਤਿ ਸਬ ਕੋ ਸੰਘਰ ਹੋ। ਛੜ੍ਹੀ ਹੋਇ ਗ੍ਰਾਰ ਤੇ ਟਰ ਹੋ। ੧੯੮੮।

## ਸਵੈਯਾ

ਭਖਬੋ ਇਉ ਨਿਪ ਕੋ ਸੁਨ ਕੈ ਜਦੁਬੀਰ ਸਬੈ ਅਤਿ ਕੋਪ ਭਰੇ ਹੈ।  
ਧਾਇ ਪਰੇ ਤਜਿ ਸੰਕ ਨਿਸ਼ਕ ਚਿਤੈ ਅਰਿ ਕਉ ਚਿਤੁ ਮੈ ਨ ਡਰੇ ਹੈ।  
ਭੂਪ ਅਖੋਧਨ ਮੈ ਧਨ ਲੈ ਤਿਹ ਸੀਸ ਕਟੇ ਗਿਰ ਭੂਮਿ ਪਰੇ ਹੈ।  
ਮਾਨਹੁ ਪਉਨ ਪ੍ਰਚੰਡ ਬਹੈ ਛੁਟਿ ਬੇਲਨ ਤੇ ਗਿਰਿ ਫੂਲ ਝਰੇ ਹੈ। ੧੯੮੯।

ਸੈਨ ਸੰਘਾਰਤ ਭੂਪ ਫਿਰੈ ਭਟ ਆਨਿ ਕਉ ਆਖ ਤਰੈ ਨਹੀ ਆਨੇ।  
ਬਾਜ ਘਨੇ ਗਜ ਰਾਜਨ ਕੇ ਸਿਰ ਪਾਇਨ ਲਉ ਸੰਗਿ ਸ੍ਰਉਨ ਕੇ ਸਾਨੇ।  
ਅਉਰ ਰਥੀਨ ਕਰੇ ਬਿਰਥੀ ਬਹੁ ਭਾਤਿ ਹਨੇ ਜੇਊ ਬਾਧਤ ਬਾਨੇ।  
ਸੂਰਨ ਕੇ ਪ੍ਰਤਿਅੰਗ ਗਿਰੇ ਮਾਨੋ ਬੀਜ ਬੁਯੋ ਛਿਤ ਮਾਹਿ ਕ੍ਰਿਸਾਨੇ। ੧੯੨੦।

ਇਹ ਭਾਤਿ ਬਿਰੁਧ ਨਿਹਾਰ ਭਯੋ ਮੁਸਲੀਪਰ ਸ਼ਜਾਮ ਸੋ ਤੇਜ ਤਏ ਹੈ।  
ਭਾਖਿ ਦੇਊ ਨਿਜ ਸੂਤਨ ਕੋ ਰਿਪੁ ਸਾਮੁਹੇ ਜੁਧ ਕੇ ਕਾਜ ਗਏ ਹੈ।  
ਆਯੁ ਲੈ ਸੁ ਹਠੀ ਕਵਚੀ ਰਿਸ ਕੈ ਸੰਗਿ ਪਾਵਕ ਬੇਖ ਭਏ ਹੈ।  
ਸ਼ਜਾਮ ਭਨੈ ਇਮ ਧਾਵਤ ਭੇ ਮਾਨਹੁ ਕੇਹਹਿ ਦੁਇ ਮ੍ਰਿਗ ਹੋਰਿ ਧਏ ਹੈ। ੧੯੨੧।

## ਸਵੈਯਾ

(ਸ੍ਰੀ ਕ੍ਰਿਸਨ ਦੇ) ਰਥਵਾਨ ਨੂੰ ਰਥ ਉਤੇ ਨ ਵੇਖ ਕੇ ਬਲਰਾਮ ਨੇ ਕ੍ਰੋਧਿਤ ਹੋ ਕੇ ਉਸ (ਰਾਜਾ ਜਗਾਸੰਧ) ਨੂੰ ਸੁਣਾ ਕੇ ਕਿਹਾ--ਜਿਵੇਂ ਤੇਰਾ ਸਾਰਾ ਸੈਨਾ-ਦਲ ਜਿਤ ਲਿਆ ਹੈ, ਉਸੇ ਤਰ੍ਹਾਂ ਤੈਨੂੰ ਜਿਤ ਕੇ ਯਸ ਦਾ ਡੰਕਾ ਵਜਾਵਾਂਗੇ। ਮੂਰਖ ਚੌਦਾਂ ਲੋਕਾਂ ਦੇ ਸੁਆਮੀ ਨਾਲ ਲੜ ਕੇ ਆਪਣੇ ਆਪ ਨੂੰ ਰਾਜਾ ਅਖਵਾਉਂਦਾ ਹੈਂ। (ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਮਾਨੋ ਕੋਈ) ਕੀੜਾ ਜਾਂ ਪਤੰਗ ਖੰਭ ਲਾ ਕੇ ਬਾਜ਼ਾਂ ਦੇ ਨਾਲ ਉਡਣਾ ਚਾਹੁੰਦਾ ਹੋਵੇ। ੧੯੮੯।

(ਹੇ ਜਗਾਸੰਧ!) ਚੌਦਾਂ ਲੋਕਾਂ ਦੇ ਸੁਆਮੀ ਅਜੇ ਵੀ ਤੈਨੂੰ ਛਡ ਸਕਦੇ ਹਨ (ਜੇ) ਤੂੰ (ਉਨ੍ਹਾਂ) ਨਾਲ ਯੁੱਧ ਨ ਕਰੋਂ। ਮਨ ਵਿਚ ਗਿਆਨ ਦੀ ਗੱਲ ਨੂੰ ਧਾਰਨ ਕਰ ਅਤੇ ਅਗਿਆਨ ਦੀ ਗੱਲ ਨੂੰ ਚਿਤ ਵਿਚੋਂ ਕਢ ਦੇ। ਸ੍ਰੀ ਕ੍ਰਿਸਨ ਸਭ ਦੇ ਰਖਿਅਕ ਹਨ, ਕਵੀ ਸ਼ਿਆਮ ਕਹਿੰਦੇ ਹਨ, ਇਹ ਗੱਲ ਮਨ ਵਿਚ ਧਾਰਨ ਕਰ ਲੈ। ਰਣ-ਭੂਮੀ ਵਿਚ ਸਾਰੇ ਸਸਤ੍ਰ ਛਡ ਕੇ ਇਸ ਵੇਲੇ ਸ੍ਰੀ ਕ੍ਰਿਸਨ ਦੇ ਧੈਰੀਂ ਧੈ ਜਾ। ੧੯੮੨।

## ਚੱਪਈ

ਜਦੋਂ ਬੁਲਰਾਮ ਨੇ ਇਸ ਤਰ੍ਹਾਂ ਕਿਹਾ (ਤਾਂ) ਰਾਜੇ ਨੇ ਕ੍ਰੋਧ ਭਰੀ ਦ੍ਰਿਸ਼ਟੀ ਨਾਲ (ਉਸ ਦੇ) ਸ਼ਰੀਰ ਵਲ ਵੇਖਿਆ। ਰਾਜੇ ਨੇ ਕਿਹਾ (ਹੁਣੇ ਹੀ) ਸਭ ਨੂੰ ਮਾਰਦਾ ਹਾਂ, (ਕੀ) ਛੜ੍ਹੀ ਹੋ ਕੇ ਗਵਾਲੇ ਨਾਲ (ਯੁੱਧ ਕਰਨੇ) ਟਲ ਜਾਵਾਂ। ੧੯੮੮।

## ਸਵੈਯਾ

ਰਾਜੇ ਦੇ ਅਜਿਹੇ ਬੋਲ ਸੁਣ ਕੇ ਸਾਰੇ ਯਾਦਵ ਯੋਧੇ ਅਤਿ ਅਧਿਕ ਕ੍ਰੋਧ ਨਾਲ ਭਰ ਗਏ ਹਨ। ਸੰਸਾ ਛਡ ਕੇ (ਸਾਰੇ) ਟੁਟ ਕੇ ਪੈ ਜਾਂਦੇ ਹਨ ਅਤੇ ਨਿਸ਼ਗ ਹੋ ਕੇ ਵੈਰੀ ਵਲ ਤਕਦੇ ਹਨ, ਪਰ ਚਿਤ ਵਿਚ ਢਰਦੇ ਨਹੀਂ ਹਨ। ਰਾਜਾ (ਜਗਾਸੰਧ) ਨੇ ਵੀ ਯੁੱਧ-ਭੂਮੀ ਵਿਚ ਧਨੁਸ ਬਣ ਲੈ ਕੇ ਉਨ੍ਹਾਂ ਦੇ ਸਿਰ ਕਟ ਦਿੱਤੇ ਹਨ ਜੋ ਧਰਤੀ ਉਤੇ ਡਿਗ ਪਏ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਤੇਜ ਹਵਾ ਦੇ ਚਲਣ ਨਾਲ ਵੇਲਾਂ ਨਾਲੋਂ ਫੁਲ ਟੁਟ ਕੇ ਧਰਤੀ ਉਤੇ ਡਿਗੇ ਪਏ ਹੋਣ। ੧੯੮੯।

ਰਾਜਾ (ਜਗਾਸੰਧ) ਸੈਨਾ ਨੂੰ ਮਾਰਦਾ ਫਿਰਦਾ ਹੈ ਅਤੇ ਕਿਸੇ ਹੋਰ ਸੂਰਮੇ ਨੂੰ ਅੱਖ ਹੇਠਾਂ ਨਹੀਂ ਲਿਆਉਂਦਾ। ਬਹੁਤ ਸਾਰੇ ਘੋੜੇ, ਵੱਡੇ ਵੱਡੇ ਹਾਥੀ ਸਿਰ ਤੋਂ ਲੈ ਕੇ ਧੈਰਾਂ ਤਕ ਲਹੂ ਨਾਲ ਗੜ੍ਹਚੇ ਪਏ ਹਨ ਅਤੇ ਰਥਾਂ ਵਾਲਿਆਂ ਨੂੰ ਰਥਾਂ ਤੋਂ ਬਿਨਾ ਕਰ ਦਿੱਤਾ ਹੈ। ਜਿਹੜੇ ਗਾਨੇ ਬੰਨ੍ਹ ਕੇ ਆਏ ਸਨ, ਉਨ੍ਹਾਂ ਨੂੰ ਅਨੇਕ ਤਰ੍ਹਾਂ ਨਾਲ ਮਾਰ ਦਿੱਤਾ ਹੈ। ਸੂਰਮਿਆਂ ਦੇ ਅੰਗ-ਪ੍ਰਤਿ-ਅੰਗ (ਯੁੱਧ-ਭੂਮੀ) ਵਿਚ ਡਿਗੇ ਪਏ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਧਰਤੀ ਵਿਚ ਕਿਸਾਨ ਨੇ ਬੀਜ ਬੀਜੇ ਹੋਣ। ੧੯੨੦।

ਇਸ ਪ੍ਰਕਾਰ ਦੀ ਵਿਰੋਧੀ (ਸਥਿਤੀ) ਵੇਖ ਕੇ ਬਲਰਾਮ ਸ੍ਰੀ ਕ੍ਰਿਸਨ ਪ੍ਰਤਿ ਤੱਤੇ ਹੋ ਗਏ ਹਨ। (ਫਿਰ) ਦੋਵੇਂ ਆਪਣੇ ਰਥਵਾਨਾਂ ਨੂੰ ਕਹਿ ਕੇ ਯੁੱਧ ਕਰਨ ਲਈ ਵੈਰੀ ਦੇ ਸਾਹਮਣੇ ਹੋ ਗਏ ਹਨ। ਹਠੀਲੇ ਕਵਚਾਰੀ ਸਸਤ੍ਰ ਲੈ ਕੇ ਕ੍ਰੋਧ ਨਾਲ ਅੱਗ ਦਾ ਰੂਪ ਬਣੇ ਹੋਏ ਹਨ। (ਕਵੀ) ਸ਼ਿਆਮ ਕਹਿੰਦੇ ਹਨ, (ਉਹ) ਇਸ ਤਰ੍ਹਾਂ ਧਾਵਾ ਕਰ ਕੇ ਪਏ ਹਨ ਮਾਨੋ ਹਿਰਨ ਨੂੰ ਵੇਖ ਕੇ ਦੋ ਸੇਰ ਟੁਟ ਕੇ ਪੈ ਗਏ ਹੋਣ। ੧੯੨੧।

ਧਨ ਸਾਇਕ ਲੈ ਰਿਸਿ ਭੂਪਤਿ ਕੇ ਤਨ ਘਾਇ ਕਰੇ ਬਿਸਰਾਜ ਤਬੈ।  
ਪੁਨਿ ਚਾਰੋ ਈ ਬਾਨਨ ਸੋ ਹਯ ਚਾਰੋ ਈ ਰਾਮ ਭਨੈ ਹਨਿ ਦੀਨੇ ਸਬੈ।  
ਤਿਲ ਕੋਟਿਕ ਸ੍ਯੰਦਨ ਕਾਟਿ ਕੀਯੋ ਧਨੁ ਕਾਟਿ ਦੀਯੋ ਕਰਿ ਕੋਪ ਜਬੈ।  
ਨ੍ਰਿਪ ਪਿਆਚੇ ਗਦਾ ਗਹਿ ਸਉਹੇ ਗਯੋ ਅਤਿ ਜੁਧੁ ਭਯੋ ਕਰਿ ਹੋ ਸੁ ਅਬੈ। ੧੮੨੨।

ਪਾਇਨ ਧਾਇ ਕੈ ਭੂਪ ਬਲੀ ਸੁ ਗਦਾ ਕਹੁ ਘਾਇ ਹਲੀ ਪ੍ਰਤ ਝਾਰਿਯੋ।  
ਕੋਪ ਹੁਤੇ ਸੁ ਜਿਤੇ ਤਿਹ ਮੈ ਸਬ ਸੂਰਨ ਕੋ ਸੁ ਪ੍ਰਤਛ ਦਿਖਾਰਿਯੋ।  
ਭੂਦਿ ਹਲੀ ਭੂਇਂ ਠਾਂਡੇ ਭਯੋ ਜਸੁ ਤਾ ਛਾਬਿ ਕੋ ਕਬਿ ਸ੍ਯਾਮ ਉਚਾਰਿਯੋ।  
ਚਾਰੋ ਈ ਆਸੂਨ ਸੂਤ ਸਮੇਤ ਸੁ ਕੈ ਸਬ ਹੀ ਰਥ ਚੂਰਨ ਡਾਰਿਯੋ। ੧੮੨੩।

ਇਤ ਭੂਪ ਗਦਾ ਗਹਿ ਆਵਤ ਭਯੋ ਉਤ ਲੈ ਕੇ ਗਦਾ ਮੁਸਲੀਧਰ ਧਾਯੋ।  
ਆਇ ਅਯੋਧਨ ਬੀਚ ਦੁਹੁੰ ਕਬਿ ਸ੍ਯਾਮ ਕਹੈ ਰਨ ਦੁੰਦ ਮਚਾਯੋ।  
ਜੁਧ ਕੀਯੋ ਬਹੁਤੇ ਚਿਰ ਲਉ ਨਹਿ ਆਪਿ ਗਿਰਿਓ ਉਤ ਕਉ ਨ ਗਿਰਾਯੋ।  
ਐਸੇ ਰਿਝਾਵਤ ਭਯੋ ਸੁਰ ਲੋਗਨ ਧੀਰਨ ਬੀਰਨ ਕੋ ਰਿਝਵਾਯੋ। ੧੮੨੪।

ਹਾਰ ਕੈ ਬੈਠ ਰਹੈ ਦੋਊ ਬੀਰ ਸੰਭਾਰਿ ਉਠੈ ਪੁਨਿ ਜੁਧੁ ਮਚਾਵੈ।  
ਰੰਚ ਨ ਸੰਕ ਕਰੈ ਚਿਤ ਮੈ ਰਿਸ ਕੈ ਦੋਊ ਮਾਰ ਹੀ ਮਾਰ ਉਘਾਵੈ।  
ਜੈਸੇ ਗਦਾਹਵ ਕੀ ਬਿਧਿ ਹੈ ਦੋਊ ਤੈਸੇ ਲੱਕੜੇ ਅਰੁ ਘਾਵ ਚਲਾਵੈ।  
ਨੈਕੁ ਟਰੈ ਨ ਅਰੈ ਹਠ ਬਾਧਿ ਗਦਾ ਕੋ ਗਦਾ ਸੰਗਿ ਵਾਰ ਬਚਾਵੈ। ੧੮੨੫।

ਸ੍ਯਾਮ ਭਨੈ ਅਤਿ ਆਹਵ ਮੈ ਮੁਸਲੀ ਅਰੁ ਭੂਪਤਿ ਕੋਪ ਭਰੇ ਹੈ।  
ਆਪਸ ਬੀਚ ਹਕਾਰ ਦੋਊ ਭਟ ਚਿਤ ਬਿਖੈ ਨਹੀ ਨੈਕੁ ਡਰੇ ਹੈ।  
ਭਾਰੀ ਗਦਾ ਗਹਿ ਹਾਥਨ ਮੈ ਰਨ ਭੂਮਹਿ ਤੇ ਨਹਿ ਪੈਗੁ ਟਰੇ ਹੈ।  
ਮਾਨਹੁ ਮਧਿ ਮਹਾ ਬਨ ਕੇ ਪਲ ਕੇ ਹਿਤ ਹੈ ਬਰ ਸਿੰਘ ਅਰੇ ਹੈ। ੧੮੨੬।

ਕਾਟਿ ਗਦਾ ਬਲਦੇਵ ਦਈ ਤਿਹ ਭੂਪਤਿ ਕੀ ਅਰੁ ਬਾਨਨ ਮਾਰਿਯੋ।  
ਪਉਰਖ ਯਾ ਹੀ ਭਿਰਿਯੋ ਹਮ ਸੋ ਰਿਸ ਕੈ ਅਰਿ ਕਉ ਇਹ ਭਾਤਿ ਪਚਾਰਿਯੋ।  
ਇਉ ਕਰਿ ਕੈ ਪੁਨਿ ਬਾਨਨ ਮਾਰਿ ਸਰਾਸਰ ਲੈ ਤਿਹ ਗ੍ਰੀਵਹਿ ਡਾਰਿਯੋ।  
ਦੇਵ ਕਰੈ ਉਪਮਾ ਸੁ ਕਰੈ ਜਦੁਬੀਰ ਜਿਤਿਯੋ ਸੁ ਬਡੋ ਅਰਿ ਹਾਰਿਯੋ। ੧੮੨੭।

ਕੰਪਤ ਹੋ ਜਿਸ ਤੇ ਖਗੋਸ ਮਹੋਸ ਮੁਨੀ ਜਿਹ ਤੇ ਭੈ ਭੀਤਿਯੋ।  
ਸੇਸ ਜਲੇਸ ਦਿਨੇਸ ਨਿਸੇਸ ਸੁਰੇਸ ਹੁਤੇ ਚਿਤ ਮੈ ਨ ਨਿਚੀਤਿਯੋ।

ਤਦ ਸ੍ਰੀ ਕ੍ਰਿਸ਼ਨ ਨੇ ਧਨਸ ਬਾਣ ਲੈ ਕੇ ਅਤੇ ਕ੍ਰੋਪਿਤ ਹੋ ਕੇ ਰਾਜੇ ਦੇ ਸ਼ਰੀਰ ਉਤੇ  
ਆਉ ਕਰ ਦਿੱਤੇ ਹਨ। ਫਿਰ ਚੌਹਾਂ ਹੀ ਬਾਣਾਂ ਨਾਲ ਚੌਹਾਂ ਹੀ ਘੋੜਿਆਂ ਨੂੰ, (ਕਵੀ) ਰਾਮ  
ਕਹਿੰਦੇ ਹਨ, ਮਾਰ ਦਿੱਤਾ ਹੈ। (ਰਾਜੇ ਦੇ) ਰਥ ਨੂੰ ਕਟ ਕੇ ਤਿਲ ਤਿਲ ਜਿਨੇ ਕਰੋੜਾਂ  
ਟੁਕੜੇ ਕਰ ਦਿੱਤੇ ਹਨ ਅਤੇ ਜਦੋਂ ਫਿਰ ਕ੍ਰੋਪ ਕੀਤਾ ਹੈ ਤਾਂ ਧਨਸ ਨੂੰ ਵੀ ਕਟ ਦਿੱਤਾ  
ਹੈ। ਰਾਜੇ (ਜਰਾਸੰਧ) ਨੇ ਪੈਦਲ ਹੀ ਗਦਾ ਪਕੜ ਕੇ (ਕ੍ਰਿਸ਼ਨ ਦੇ) ਸਾਹਮਣੇ ਜਾ ਕੇ  
ਭਿਆਨਕ ਯੁੱਧ ਕੀਤਾ, ਜਿਸ ਦਾ ਵਰਣਨ ਹੁਣ ਕਰਦਾ ਹੈ। ੧੮੨੨।

ਬਲਵਾਨ ਰਾਜੇ ਨੇ ਪੈਦਲ ਹੀ ਭਜ ਕੇ ਗਦਾ ਨੂੰ ਬਲਰਾਮ ਉਤੇ ਝਾਚਿਆ ਅਤੇ  
ਆਇਲ ਕਰ ਦਿੱਤਾ। ਉਸ ਵਿਚ ਜਿਤਨਾ ਵੀ ਕ੍ਰੋਪ (ਸਿਮਾਟਿਆ ਹੋਇਆ) ਸੀ, ਉਹ  
ਸਾਰਿਆਂ ਸੂਰਮਿਆਂ ਨੂੰ ਪ੍ਰਤੱਖ ਵਿਖਾ ਦਿੱਤਾ। ਬਲਰਾਮ (ਰਥ ਤੋਂ) ਕੁਦ ਕੈ ਭੂਮੀ ਉਤੇ  
ਖੜੋ ਗਿਆ। ਉਸ ਦੀ ਛਥੀ ਨੂੰ ਕਵੀ ਸ਼ਿਆਮ ਨੇ ਇਸ ਤਰ੍ਹਾਂ ਉਚਾਰਿਆ ਹੈ। ਚੌਹਾਂ ਹੀ  
ਘੋੜਿਆਂ ਨੂੰ ਰਥਵਾਨ ਸਹਿਤ ਅਤੇ ਸਾਰੇ ਹੀ ਰਥਾਂ ਨੂੰ ਚੁਰ ਚੁਰ ਕਰ ਦਿੱਤਾ ਹੈ। ੧੮੨੩।

ਇਧਰੋਂ ਰਾਜਾ (ਜਰਾਸੰਧ) ਗਦਾ ਪਕੜ ਕੇ ਆ ਗਿਆ ਹੈ ਅਤੇ ਉਧਰੋਂ ਬਲਰਾਮ  
ਗਦਾ ਲੈ ਕੇ ਆ ਧਸਿਆ ਹੈ। ਕਵੀ ਸ਼ਿਆਮ ਕਹਿੰਦੇ ਹਨ, ਦੋਹਾਂ ਨੇ ਯੁੱਧ-ਭੂਮੀ ਵਿਚ  
ਆ ਕੇ ਦੁਆਦ ਯੁੱਧ ਮਚਾਇਆ ਹੈ। (ਉਨ੍ਹਾਂ ਨੇ) ਬਹੁਤ ਚਿਰ ਤਕ ਯੁੱਧ ਕੀਤਾ ਹੈ ਅਤੇ  
(ਦੋਹਾਂ ਵਿਚੋਂ ਕੋਈ ਵੀ) ਨ ਆਪ ਡਿਗਿਆ ਹੈ ਅਤੇ ਨ ਦੂਜੇ ਨੂੰ ਡਿਗ ਸਕਿਆ ਹੈ।  
ਇਸ ਤਰ੍ਹਾਂ (ਦੋਹਾਂ ਨੇ) ਦੇਵਤਿਆਂ ਨੂੰ ਖੁਸ਼ ਕਰ ਲਿਆ ਹੈ ਅਤੇ ਧੀਰਜ ਵਾਲੇ ਯੋਧਿਆਂ  
ਨੂੰ ਵੀ ਪ੍ਰਸੰਨ ਕਰ ਲਿਆ ਹੈ। ੧੮੨੪।

ਦੋਵੇਂ ਯੋਧੇ ਬਹੁਤ ਕੈ ਬੈਠ ਗਏ ਹਨ ਅਤੇ ਫਿਰ ਸੰਭਲ ਕੇ (ਅਰਥਾਤ ਸਾਵਧਾਨ  
ਹੋ ਕੇ) ਉਠੇ ਹਨ ਅਤੇ (ਫਿਰ) ਯੁੱਧ ਮਚਾ ਦਿੱਤਾ ਹੈ। ਚਿਤ ਵਿਚ ਜ਼ਰਾ ਜਿੰਨਾ ਸੰਸਾ ਨਹੀਂ  
ਕਰਦੇ, ਬਲਕਿ ਕ੍ਰੋਪ ਕਰ ਕੇ ਮਾਰੋ-ਮਾਰੋ ਪ੍ਰਕਾਰਦੇ ਹਨ। ਜਿਵੇਂ ਗਦਾ-ਯੁੱਧ ਦੀ ਵਿਧੀ  
ਹੈ, ਦੋਵੇਂ ਉਸੇ ਤਰ੍ਹਾਂ ਲੜਦੇ ਹਨ ਅਤੇ (ਇਕ ਦੂਜੇ ਉਤੇ) ਵਾਰ ਕਰਦੇ ਹਨ। (ਯੁੱਧ ਵਿਚੋਂ)  
ਜ਼ਰਾ ਵੀ ਹਟਦੇ ਨਹੀਂ ਹਨ, ਹਠ ਬੰਨ੍ਹ ਕੇ ਅਤੇ ਖੜੋਤੇ ਹਨ ਅਤੇ ਗਦਾ ਦਾ ਵਾਰ ਗਦਾ  
ਨਾਲ ਹੀ ਬਚਾਉਂਦੇ ਹਨ। ੧੮੨੫।

(ਕਵੀ) ਸ਼ਿਆਮ ਕਹਿੰਦੇ ਹਨ, ਉਸ ਭਿਆਨਕ ਯੁੱਧ ਵਿਚ ਬਲਰਾਮ ਅਤੇ ਰਾਜਾ  
(ਜਰਾਸੰਧ) ਕ੍ਰੋਪ ਨਾਲ ਭਰੇ ਹੋਏ ਹਨ। ਦੋਵੇਂ ਯੋਧੇ ਆਪਸ ਵਿਚ ਵੰਗਾਰਦੇ ਹਨ ਅਤੇ ਚਿਤ  
ਵਿਚ ਜ਼ਰਾ ਜਿਨੇ ਵੀ ਡਰਦੇ ਨਹੀਂ ਹਨ। ਹੱਥਾਂ ਵਿਚ ਭਾਰੀ ਗਦਾ ਪਕੜ ਕੇ ਰਣ-ਭੂਮੀ  
ਵਿਚੋਂ ਇਕ ਕਦਮ ਵੀ ਨਹੀਂ ਹਟਦੇ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਬਹੁਤ ਵੱਡੇ  
ਬਨ ਵਿਚ ਮਾਸ ਲਈ ਬਲਵਾਨ ਸੇਰ ਹੋ ਕੇ ਅਤੇ ਖੜੋਤੇ ਹੋਣ। ੧੮੨੬।

ਬਲਰਾਮ ਨੇ ਉਸ ਰਾਜੇ ਦੀ ਗਦਾ ਨੂੰ ਕਟ ਸੁਟਿਆ ਅਤੇ ਬਾਣਾਂ ਦੀ ਮਾਰ ਕੀਤੀ  
ਅਤੇ ਕ੍ਰੋਪ ਕਰ ਕੇ ਵੈਰੀ ਨੂੰ ਇਸ ਤਰ੍ਹਾਂ ਬੋਲਿਆ--ਇਸੇ ਮਰਦਾਨਗੀ ਨਾਲ ਅਸਾਂ ਨਾਲ  
ਆ ਕੇ ਲਤਿਆ ਸੀ। ਇਸ ਤਰ੍ਹਾਂ ਕਹਿ ਕੇ ਫਿਰ ਬਾਣਾਂ ਦੀ ਮਾਰ ਕੀਤੀ ਹੈ ਅਤੇ ਧਨਸ  
ਲੈ ਕੇ ਉਸ ਦੀ ਧੋਣ ਵਿਚ ਪਾ ਲਈ ਹੈ। ਦੇਵਤੇ ਉਪਮਾ ਕਰਨ ਲਗ ਗਏ ਹਨ ਅਤੇ  
ਕਹਿੰਦੇ ਹਨ ਕਿ ਸ੍ਰੀ ਕ੍ਰਿਸ਼ਨ ਜਿਤ ਗਿਆ ਹੈ ਅਤੇ ਵੱਡਾ ਵੈਰੀ ਹਾਰ ਗਿਆ ਹੈ। ੧੮੨੭।

ਜਿਸ ਕੋਲੋਂ ਗਰੁੜ ਅਤੇ ਸਿਵ ਕੰਬਦੇ ਹਨ ਅਤੇ ਜਿਸ ਪਸੋਂ ਮੁਨੀ ਵੀ ਭੈ-ਭੀਤ  
ਹਨ। ਸੇਸਨਾਗ, ਵਰੁਨ, ਸੂਰਜ, ਚੰਦ੍ਰਮਾ ਅਤੇ ਇੰਦਰ ਵੀ (ਜਿਸ ਵਲੋਂ) ਨਿਸਚਿੰਤ ਨਹੀਂ

ਤਾ ਨਿਪ ਕੇ ਸਿਰ ਪੈ ਕਬਿ ਸ੍ਯਾਮ ਕਰੈ ਇਹ ਕਾਲ ਇਸੋ ਅਬ ਬੀਤਿਯੋ।  
ਧੰਨਹਿ ਧੰਨਿ ਕਰੈ ਸਬ ਸੂਰ ਭਲੇ ਭਗਵਾਨ ਬਡੋ ਅਰਿ ਜੀਤਿਯੋ। ੧੮੭੮।

ਬਲਭਦ੍ਰ ਗਦਾ ਗਹਿ ਕੈ ਇਤ ਤੇ ਰਿਸ ਸਾਥ ਕਹਿਯੋ ਅਰਿ ਕਉ ਹਰਿ ਹੋ।  
ਇਹ ਪ੍ਰਾਨ ਬਚਾਵਤ ਕੋ ਹਮ ਸੋ ਜਮ ਜਉ ਭਿਰਿ ਹੈ ਨ ਤਉ ਭਰਿ ਹੋ।  
ਘਨ ਸ੍ਯਾਮ ਸਥੈ ਸੰਗਿ ਜਾਦਵ ਲੈ ਤਜਿ ਯਾਹ ਕਹੈ ਨ ਭਯਾ ਟਰਿ ਹੋ।  
ਕਬਿ ਸ੍ਯਾਮ ਕਰੈ ਮੁਸਲੀ ਇਹ ਭਾਤਿ ਅਬੈ ਇਹ ਕੋ ਬਧ ਹੀ ਕਰਿ ਹੋ। ੧੮੭੯।

ਸੁਨਿ ਕੁਪ ਹਲਾਯੁ ਕੀ ਬਤੀਯਾ ਅਪੁਨੇ ਮਨ ਮੈ ਅਤਿ ਹੀ ਡਰੁ ਮਾਨਿਯੋ।  
ਮਾਨੁਖ ਕੁਪ ਲਖਿਯੋ ਨ ਬਲੀ ਨਿਸਚੈ ਬਲ ਕਉ ਜਮ ਕੁਪ ਪਛਾਨਿਯੋ।  
ਸ੍ਰੀ ਜਨ੍ਮਦੀਰ ਕੀ ਓਰਿ ਚਿਤੈ ਤਜਿ ਆਯੁ ਪਾਇਨ ਸੋ ਲਪਟਾਨਿਯੋ।  
ਮੇਰੀ ਸਹਾਇ ਕਰੋ ਪ੍ਰਭ ਜੂ ਕਬਿ ਸ੍ਯਾਮ ਕਰੈ ਕਹਿ ਯੋ ਘਿਘਯਾਨਿਯੋ। ੧੮੮੦।

ਕਰੁਨਾਨਿਧ ਦੇਖਿ ਦਸਾ ਤਿਹ ਕੀ ਕਰੁਨਾਰਸ ਕਉ ਚਿਤ ਬੀਚ ਬਢਾਯੋ।  
ਕੋਪਰਿ ਛਾਡਿ ਦਯੋ ਹਰਿ ਜੂ ਦੁਹੂੰ ਨੈਨਨ ਭੀਤਰ ਨੀਰ ਬਹਾਯੋ।  
ਬੀਰ ਹਲਾਯੁ ਠਾਂਢੇ ਹੁਤੇ ਤਿਹ ਕੋ ਕਹਿ ਕੈ ਇਹ ਬੈਨ ਸੁਨਾਯੋ।  
ਛਾਡਿ ਦੈ ਜੋ ਹਮ ਜੀਤਨ ਆਯੋ ਹੋ ਸੋ ਹਮ ਜੀਤ ਲਯੋ ਬਿਲਖਾਯੋ। ੧੮੮੧।

ਇਹ ਛੋਡਿ ਹਲੀ ਨਹੀ ਛੋਡਤ ਹੋ ਕਿਹ ਕਾਜ ਕਹਿਓ ਤੁਹਿ ਬਾਨਨ ਮਾਰਿਯੋ।  
ਜੀਤ ਲਯੋ ਤੋ ਕਹਾ ਭਯੋ ਸ੍ਯਾਮ ਬਡੋ ਅਰਿ ਹੈ ਇਹ ਪਉਰਖ ਹਾਰਿਯੋ।  
ਆਂਕੇ ਰਥੀ ਹੈ ਭਯੋ ਬਿਰਥੀ ਅਰੁ ਪਾਇ ਗਹੈ ਪ੍ਰਭ ਤੇਰੇ ਉਚਾਰਿਯੋ।  
ਤੇਈਸ ਛੋਹਨੀ ਕੋ ਪਤਿ ਹੈ ਤੋ ਕਹਾ ਇਹ ਕੋ ਸਬ ਸੈਨ ਸੰਘਾਰਿਯੋ। ੧੮੮੨।

ਦੋਹਰਾ

ਸੈਨ ਬਡੋ ਸੰਗਿ ਸੜ੍ਹੂ ਕੋ ਜੀਤਿ ਤਾਹਿ ਤਿਹ ਜੀਤਿ।  
ਛਾਡਤ ਹੈ ਨਹਿ ਬਧਤ ਤਿਹ ਇਹੈ ਬਡਨ ਕੀ ਰੀਤਿ। ੧੮੮੩।

ਸਵੈਧਾ

ਪਾਗ ਦਈ ਅਰੁ ਬਾਗੋ ਦਯੋ ਇਕ ਸੁੰਦਰਨ ਦੈ ਤਿਹ ਛਾਡ ਦਯੋ ਹੈ।  
ਕੁਪ ਚਿਤੈ ਹਰਿ ਕੋ ਚਿਤ ਮੈ ਅਤਿ ਹੀ ਕਰਿ ਲਜਤਵਾਨ ਭਯੋ ਹੈ।

ਰਹਿੰਦੇ ਹਨ। ਕਵੀ ਸ਼ਿਆਮ ਕਹਿੰਦੇ ਹਨ, ਉਸ ਰਾਜੇ (ਜਰਾਸੰਧ) ਦੇ ਸਿਰ ਉਤੇ ਇਹ (ਬਲਰਾਮ) ਇਸ ਵੇਲੇ ਕਾਲ ਬਣ ਗਿਆ ਹੈ। ਸਾਰੇ ਸੂਰਮੇ ਧੰਨ ਧੰਨ ਕਰਦੇ ਹਨ ਕਿ ਚੰਗਾ ਹੋਇਆ ਭਗਵਾਨ ਨੇ ਵੱਡਾ ਵੈਰੀ ਜਿਤ ਲਿਆ ਹੈ। ੧੮੮੮।

ਇਧਰੋਂ ਬਲਰਾਮ ਨੇ ਗਦਾ ਪਕੜ ਕੇ ਕ੍ਰੋਧ ਨਾਲ ਕਿਹਾ--(ਮੈਂ ਹੁਣੇ) ਵੈਰੀ ਨੂੰ ਮਾਰਦਾ ਹਾਂ। ਇਹ ਮੇਰੇ ਕੋਲੋਂ ਕਿਵੇਂ ਪ੍ਰਾਣ ਬਚਾ ਸਕਦਾ ਹੈ। (ਜੇ) ਜਮ ਵਾਂਗ ਲੜੇਗਾ, ਤਾਂ ਵੀ ਨਹੀਂ ਡਰਾਂਗਾ। (ਜੇ ਕਰ) ਸ੍ਰੀ ਕ੍ਰਿਸ਼ਨ ਸਾਰਿਆਂ ਯਾਦਵਾਂ ਨੂੰ ਨਾਲ ਲੈ ਕੇ ਇਸ ਨੂੰ ਛਡ ਦੇਣ ਲਈ ਕਹਿਣ ਤਾਂ ਵੀ ਹੋ ਭਰਾ ਜੀ! (ਮੈਂ ਆਪਣੇ ਇਰਦੇ ਤੋਂ) ਨਹੀਂ ਹਟਾਂਗਾ। ਕਵੀ ਸ਼ਿਆਮ ਕਹਿੰਦੇ ਹਨ, ਬਲਰਾਮ ਇਸ ਤਰ੍ਹਾਂ (ਕਹਿੰਦਾ ਹੈ) ਕਿ ਹੁਣੇ ਹੀ ਇਸ ਨੂੰ ਮਾਰ ਦਿਆਂਗਾ। ੧੮੮੯।

ਬਲਰਾਮ ਦੀਆਂ ਗੱਲਾਂ ਸੁਣ ਕੇ ਰਾਜੇ (ਜਰਾਸੰਧ) ਨੇ ਆਪਣੇ ਮਨ ਵਿਚ ਬਹੁਤ ਡਰ ਮੰਨਿਆ ਹੈ। (ਉਸ ਨੇ) ਬਲਰਾਮ ਨੂੰ ਮਨੁੱਖ ਨ ਰਿਸਚਿਤ ਕਰ ਕੇ ਉਸ ਨੂੰ ਯਮਰਾਜ ਦੇ ਕੁਪ ਵਿਚ ਪਛਾਣਿਆ ਹੈ। ਸ੍ਰੀ ਕ੍ਰਿਸ਼ਨ ਵਲ ਵੇਖ ਕੇ ਅਤੇ ਸਸਤ੍ਰ ਛਡ ਕੇ (ਉਨ੍ਹਾਂ ਦੇ) ਪੈਰਾਂ ਨਾਲ ਲਿਪਟ ਗਿਆ ਹੈ। ਕਵੀ ਸ਼ਿਆਮ ਕਹਿੰਦੇ ਹਨ, 'ਹੋ ਪ੍ਰਭੂ! ਮੇਰੀ ਸਹਾਇਤਾ ਕਰੋ' ਕਹਿ ਕੇ ਤਰਲੇ ਕਰਨ ਲਗ ਹੈ। ੧੮੮੦।

ਕ੍ਰਿਪਾ ਦੇ ਸਾਗਰ (ਸ੍ਰੀ ਕ੍ਰਿਸ਼ਨ ਨੇ) ਉਸ ਦੀ ਸਥਿਤੀ ਨੂੰ ਵੇਖ ਕੇ (ਆਪਣੇ) ਚਿਤ ਵਿਚ ਕਰੁਣਾ ਦੇ ਭਾਵ ਨੂੰ ਵਧਾਇਆ ਹੈ। ਸ੍ਰੀ ਕ੍ਰਿਸ਼ਨ ਨੇ ਕ੍ਰੋਧ ਤਿਆਗ ਦਿੱਤਾ ਹੈ ਅਤੇ ਦੋਹਾਂ ਅੱਖਾਂ ਵਿਚ ਜਲ ਵਗਾ ਦਿੱਤਾ ਹੈ। (ਜਿਥੋਂ) ਬਲਰਾਮ ਸੂਰਮਾ ਖੜੇਤਾ ਹੋਇਆ ਸੀ, ਉਸ ਨੂੰ ਸੰਬੋਧਨ ਕਰ ਕੇ ਇਹ ਬਚਨ ਕਰੇ ਹਨ--(ਹੋ ਬਲਰਾਮ! ਇਸ ਨੂੰ) ਛਡ ਦੇ। ਜੇ ਸਾਨੂੰ ਜਿਤਣ ਆਇਆ ਸੀ, ਉਸ ਨੂੰ ਅਸੀਂ ਜਿਤ ਲਿਆ ਹੈ ਅਤੇ ਇਹ ਵਿਰਲਾਪ ਕਰਨ ਲਗ ਗਿਆ ਹੈ। ੧੮੮੧।

(ਸ੍ਰੀ ਕ੍ਰਿਸ਼ਨ ਨੇ ਕਿਹਾ--) ਹੋ ਬਲਰਾਮ! ਇਸ ਨੂੰ ਛਡ ਦੇ। (ਬਲਰਾਮ ਨੇ ਕਿਹਾ--ਮੈਂ) ਨਹੀਂ ਛਡਾਂਗਾ। (ਕ੍ਰਿਸ਼ਨ ਨੇ ਕਿਹਾ--ਤੂੰ) ਇਹ (ਗੱਲ) ਕਿਸ ਲਈ ਕਹੀ ਹੈ। (ਇਸ ਲਈ ਕਿ ਤੂੰ) ਇਸ ਨੂੰ ਬਾਣਾਂ ਨਾਲ ਮਾਰਿਆ ਹੈ। ਜੇ (ਤੂੰ) ਇਸ ਨੂੰ ਜਿਤ ਲਿਆ ਹੈ ਤਾਂ ਕੀ ਹੋਇਆ। (ਬਲਰਾਮ ਨੇ ਕਿਹਾ--) ਹੋ ਕ੍ਰਿਸ਼ਨ! ਇਹ ਸਾਡਾ ਵੱਡਾ ਵੈਰੀ ਹੈ ਅਤੇ ਸ਼ਕਤੀ ਖਤਮ ਕਰ ਬੈਠਾ ਹੈ। (ਸ੍ਰੀ ਕ੍ਰਿਸ਼ਨ ਨੇ ਕਿਹਾ--ਹੋ ਬਲਰਾਮ! ਇਕ ਤਾਂ ਇਹ) ਚੰਗਾ ਰਥੀ ਹੈ ਅਤੇ ਰਥ ਤੋਂ ਵਾਂਝਿਆ ਗਿਆ ਹੈ ਅਤੇ ਕਹਿੰਦਾ ਹੈ-- ਹੋ ਸੁਆਮੀ! ਤੇਰੇ ਪੈਰ ਪਕੜਦਾ ਹਾਂ। ਜੇ ਤੇਈ ਅਛੋਹਣੀ ਸੈਨਾ ਦਾ ਸੁਆਮੀ ਹੈ, ਤਾਂ ਕੀਹ (ਤੂੰ ਤਾਂ) ਇਸ ਦੀ ਸਾਰੀ ਸੈਨਾ ਮਾਰ ਦਿੱਤੀ ਹੈ। ੧੮੮੨।

ਦੋਹਰਾ

(ਹੁਣ, ਕਿਸੇ) ਵੈਰੀ ਨਾਲ ਜੋ ਬਹੁਤ ਵੱਡੀ ਸੈਨਾ ਹੁੰਦੀ ਹੈ; ਜੇ ਉਸ ਨੂੰ ਜਿਤ ਲਿਆ (ਤਾਂ ਆਪਣੇ ਆਪ) ਉਹ ਜਿਤਿਆ ਗਿਆ। (ਅਜਿਹੇ ਸੈਨਾ-ਨਾਇਕ ਅਥਵਾ ਰਾਜੇ ਨੂੰ) ਛਡ ਦਿੱਤਾ ਜਾਂਦਾ ਹੈ, ਮਾਰਿਆ ਨਹੀਂ ਜਾਂਦਾ, ਇਹੀ ਵਡਿਆਂ ਦੀ ਰੀਤ ਹੈ। ੧੮੮੩।

ਸਵੈਧਾ

(ਆਖਿਰ ਸ੍ਰੀ ਕ੍ਰਿਸ਼ਨ ਨੇ ਜਰਾਸੰਧ ਨੂੰ) ਪਗੜੀ ਦਿੱਤੀ ਅਤੇ ਬਸਤ੍ਰ ਦਿੱਤੇ ਅਤੇ ਇਕ ਰਥ ਦੇ ਕੇ ਉਸ ਨੂੰ ਛਡ ਦਿੱਤਾ। ਰਾਜਾ (ਜਰਾਸੰਧ) ਸ੍ਰੀ ਕ੍ਰਿਸ਼ਨ ਨੂੰ ਮਨ ਵਿਚ ਚਿਤਵ

ਗ੍ਰੰਥ ਨਿਵਾਇ ਮਹਾ ਦੁਖੁ ਪਾਇ ਘਨੋ ਪਛਤਾਇ ਕੈ ਧਾਮਿ ਗਯੋ ਹੈ।  
ਸ੍ਰੀ ਜਦੁਬੀਰ ਕਉ ਚਉਦਹ ਲੋਕਨ ਸ੍ਫਾਮ ਭਨੈ ਜਸੁ ਪੂਰਿ ਰਹਿਯੋ ਹੈ। ੧੯੮੪।

ਤੇਈਸ ਛੋਹਨ ਤੇਈਸ ਬਾਰ ਅਯੋਧਨ ਤੇ ਪ੍ਰਭ ਐਸੇ ਹੀ ਮਾਰੇ।  
ਬਾਜ ਘਨੇ ਗਜ ਪਤਿ ਹਨੇ ਕਬਿ ਸ੍ਫਾਮ ਭਨੇ ਬਿਪਤੇ ਕਰਿ ਢਾਰੇ।  
ਏਕ ਹੀ ਬਾਨ ਲਗੇ ਹਰਿ ਕੋ ਜਮ ਧਾਮਿ ਸੋਊ ਤਜਿ ਦੇਹ ਪਧਾਰੇ।  
ਸ੍ਰੀ ਬਿਜਰਾਜ ਕੀ ਜੀਤ ਭਈ ਅਰਿ ਤੇਈਸ ਬਾਰਨ ਐਸੇ ਈ ਹਾਰੇ। ੧੯੮੫।

### ਦੋਹਰਾ

ਦੇਵਨ ਜੋ ਉਸਤਤਿ ਕਰੀ ਪਛੇ ਕਹੀ ਸੁਨਾਇ।  
ਕਥਾ ਸੁ ਆਗੈ ਹੋਇ ਹੈ ਕਹਿ ਹੋ ਵਹੀ ਬਨਾਇ। ੧੯੮੬।

### ਸਵੈਝਾ

ਉਤ ਭੂਪਤਿ ਹਾਰਿ ਗਯੋ ਗ੍ਰਿਹ ਕੋ ਰਨ ਜੀਤਿ ਇਤੈ ਹਰਿ ਜੂ ਗ੍ਰਿਹ ਆਯੋ।  
ਮਾਤ ਪਿਤਾ ਕੋ ਜੁਹਾਰੁ ਕੀਯੇ ਪੁਨਿ ਭੂਪਤਿ ਕੇ ਸਿਰ ਛੜ੍ਹ ਤਨਯੋ।  
ਬਾਹਰਿ ਆਇ ਗੁਣੀਨ ਸੁ ਦਨ ਦੀਯੋ ਤਿਨ ਇਉ ਜਸੁ ਭਾਖਿ ਸੁਨਯੋ।  
ਸ੍ਰੀ ਜਦੁਬੀਰ ਮਹਾ ਰਨਧੀਰ ਬਡੇ ਅਰਿ ਜੀਤਿ ਭਲੇ ਜਸੁ ਪਾਯੋ। ੧੯੮੭।

ਅਉਰ ਜਿਤੀ ਪੁਰਿ ਨਾਰਿ ਹੁਤੀ ਮਿਲਿ ਕੈ ਸਭ ਸ੍ਫਾਮ ਕੀ ਓਰਿ ਨਿਹਾਰੈ।  
ਭੂਖਨ ਅਉਰ ਜਿਤੇ ਧਨੁ ਹੈ ਪਟ ਸ੍ਰੀ ਜਦੁਬੀਰ ਕੇ ਉਪਰ ਵਾਰੈ।  
ਬੀਰ ਬਡੇ ਅਰਿ ਜੀਤ ਲਯੋ ਰਨਿ ਯੋ ਹਸਿ ਕੈ ਸਬ ਬੈਨ ਉਚਾਰੈ।  
ਸੁੰਦਰ ਤੈਸੇ ਈ ਪਉਰਖ ਮੈ ਕਹਿ ਇਉ ਸਬ ਸੋਕ ਬਿਦਾ ਕਰ ਡਾਰੈ। ੧੯੮੮।

ਹਸਿ ਕੈ ਪੁਰਿ ਨਾਰਿ ਮੁਰਾਰਿ ਨਿਹਾਰਿ ਸੁ ਬਾਤ ਕਰੈ ਕਛੁ ਨੈਨ ਨਚੈ ਕੈ।  
ਜੀਤਿ ਫਿਰੇ ਰਨ ਧਾਮਹਿ ਕੋ ਸੰਗ ਬੈਰਨ ਕੇ ਬਹੁ ਜੂੜ ਮਚੈ ਕੈ।  
ਏ ਈ ਸੁ ਬੈਨ ਕਰੈ ਹਰਿ ਸੋ ਤਬ ਸ੍ਫਾਮ ਭਨੈ ਕਛੁ ਸੰਕ ਨ ਕੈ ਕੈ।  
ਰਾਧਿਕਾ ਸਾਥ ਹਸੋ ਪ੍ਰਭ ਜਸੇ ਸੁ ਤੈਸੇ ਹਸੈ ਹਮ ਓਰਿ ਚਿਤੈ ਕੈ। ੧੯੮੯।

ਇਉ ਜਬ ਬੈਨ ਕਰੈ ਪੁਰ ਬਾਸਨਿ ਤਉ ਹਸਿ ਕੈ ਬਿਜਨਾਥ ਨਿਹਾਰੇ।  
ਚਾਰੁ ਚਿਤੌਨ ਕਉ ਹੋਰਿ ਤਿਨੋ ਮਨ ਕੇ ਸਬ ਸੋਕ ਸੰਤਪ ਬਿਡਾਰੇ।

ਰਿਹਾ ਹੈ ਅਤੇ ਬਹੁਤ ਹੀ ਲਜਿਤ ਹੋਇਆ ਹੈ। ਧੌਣ ਨੂੰ ਨਿਵਾ ਕੇ ਅਤੇ ਬਹੁਤ ਦੁਖ ਪਾਕੇ ਪਛਤਾਉਂਦਾ ਹੋਇਆ ਘਰ ਨੂੰ ਚਲਿਆ ਗਿਆ ਹੈ। (ਕਵੀ) ਸ਼ਿਆਮ ਕਹਿੰਦੇ ਹਨ, ਸ੍ਰੀ ਕ੍ਰਿਸ਼ਨ ਦਾ ਯਸ਼ ਚੈਂਦਾਂ ਲੋਕਾਂ ਵਿਚ ਪਸਰ ਗਿਆ ਹੈ। ੧੯੮੯।

(ਰਾਜੇ ਦੀ) ਤੇਈ ਅਛੋਹਣੀ ਸੈਨਾ ਨੂੰ ਸ੍ਰੀ ਕ੍ਰਿਸ਼ਨ ਨੇ ਤੇਈ ਵਾਰ ਯੁੱਧ-ਭੂਮੀ ਵਿਚ ਇਸੇ ਤਰ੍ਹਾਂ ਹੀ ਮਾਰਿਆ ਹੈ। ਬਹੁਤ ਸਾਰੇ ਘੱਡੇ ਅਤੇ ਉਤਮ ਹਾਥੀ ਮਾਰ ਦਿੱਤੇ ਹਨ। ਕਵੀ ਸ਼ਿਆਮ ਕਹਿੰਦੇ ਹਨ ਕਿ (ਉਨ੍ਹਾਂ ਨੂੰ) ਬੇ-ਪਤਾ ਕਰ ਦਿੱਤਾ ਹੈ (ਅਰਥਾਤ ਉਨ੍ਹਾਂ ਦਾ ਨਾਮ-ਨਿਸ਼ਾਨ ਮਿਟਾ ਦਿੱਤਾ ਹੈ)। ਸ੍ਰੀ ਕ੍ਰਿਸ਼ਨ ਦਾ ਇਕੋ ਹੀ ਬਾਣ ਲਗਣ ਨਾਲ ਉਹ ਸਾਰੇ ਸਰੀਰ ਤਿਆਗ ਕੇ ਯਮ-ਲੋਕ ਨੂੰ ਚਲੇ ਗਏ ਹਨ। ਸ੍ਰੀ ਕ੍ਰਿਸ਼ਨ ਦੀ ਜਿਤ ਹੋਈ ਹੈ ਅਤੇ (ਰਾਜਾ ਜਰਾਸੰਧ) ਇਸੇ ਤਰ੍ਹਾਂ ਤੇਈ ਵਾਰ ਹਾਰਿਆ ਹੈ। ੧੯੮੯।

### ਦੋਹਰਾ

(ਉਸ ਵੇਲੇ ਸ੍ਰੀ ਕ੍ਰਿਸ਼ਨ ਦੀ) ਜੋ ਉਸਤਤ ਦੇਵਤਿਆਂ ਨੇ ਕੀਤੀ, (ਉਹ ਅਸੀਂ) ਪਿਛੇ ਕਈ ਵਾਰ ਸੁਣਾਈ ਹੋਈ ਹੈ। (ਇਸ ਉਪਰੰਤ) ਜੋ ਕਥਾ ਅਗੇ ਹੋਈ ਹੈ, ਉਹੀ ਸੰਵਾਰ ਕੇ ਕਹਿੰਦਾ ਹਾਂ। ੧੯੮੯।

### ਸਵੈਝਾ

ਉਧਰ ਰਾਜਾ ਹਾਰ ਕੇ ਘਰ ਨੂੰ ਚਲਾ ਗਿਆ ਅਤੇ ਇਧਰ ਸ੍ਰੀ ਕ੍ਰਿਸ਼ਨ ਯੁੱਧ ਨੂੰ ਜਿਤ ਕੇ ਘਰ ਨੂੰ ਪਰਤੇ ਹਨ। (ਪਹਿਲਾਂ) ਮਾਤਾ-ਪਿਤਾ ਨੂੰ ਪੁਨਾਮ ਕੀਤਾ, ਫਿਰ ਰਾਜਾ (ਉਗ੍ਰਸੈਨ) ਦੇ ਸਿਰ ਉਤੇ ਛੱਤਰ ਤਣਵਾਇਆ। (ਘਰੋਂ) ਬਾਹਰ ਆ ਕੇ ਗੁਣੀ ਜਨਾਂ ਨੂੰ ਦਾਨ ਦਿੱਤਾ ਅਤੇ ਉਨ੍ਹਾਂ ਨੇ (ਸ੍ਰੀ ਕ੍ਰਿਸ਼ਨ ਦਾ) ਯਸ ਇਸ ਤਰ੍ਹਾਂ ਕਰ ਕੇ ਸੁਣਾਇਆ--ਸ੍ਰੀ ਕ੍ਰਿਸ਼ਨ ਮਹਾਨ ਅਤੇ ਧੀਰਜ ਵਾਲਾ ਸੂਰਮਾ ਹੈ ਜਿਸ ਨੇ ਵੈਰੀ ਨੂੰ ਜਿਤ ਕੇ ਚੰਗਾ ਯਸ ਪ੍ਰਾਪਤ ਕੀਤਾ ਹੈ। ੧੯੮੯।

ਹੋਰ ਜਿਤਨੀਆਂ ਵੀ (ਮਥੁਰਾ) ਨਗਰ ਦੀਆਂ ਇਸਤਰੀਆਂ ਸਨ, (ਉਹ) ਸਾਰੀਆਂ ਮਿਲ ਕੇ ਸ੍ਰੀ ਕ੍ਰਿਸ਼ਨ ਵਲ ਵੇਖਦੀਆਂ ਹਨ। (ਉਨ੍ਹਾਂ ਕੋਲ) ਜਿਤੇ ਗਹਿਣੇ, ਕਪੜੇ ਅਤੇ ਧਨ ਹੈ, (ਉਹ) ਸ੍ਰੀ ਕ੍ਰਿਸ਼ਨ ਉਤੋਂ ਵਾਰਦੀਆਂ ਹਨ। ਅਤੇ ਸਾਰੀਆਂ ਹਸ ਹਸ ਕੇ ਇਹ ਬੋਲ ਉਚਾਰਦੀਆਂ ਹਨ ਕਿ ਰਣ ਵਿਚ ਬਹੁਤ ਵੱਡਾ ਵੈਰੀ ਜਿਤ ਲਿਆ ਹੈ। (ਜਿਹੇ ਜਿਹੇ) ਤੁਸੀਂ ਸੁੰਦਰ ਹੋ, ਉਸੇ ਤਰ੍ਹਾਂ ਬਹਾਦਰ ਵੀ ਹੋ। ਇਸ ਤਰ੍ਹਾਂ ਕਹਿ ਕੇ ਸਭ ਨੇ ਗਮ ਨੂੰ ਖਤਮ ਕਰ ਦਿੱਤਾ ਹੈ। ੧੯੮੯।

ਨਗਰ ਦੀਆਂ ਇਸਤਰੀਆਂ ਨੇ ਸ੍ਰੀ ਕ੍ਰਿਸ਼ਨ ਵਲ ਵੇਖ ਕੇ, ਹਸ ਕੇ ਅਤੇ ਕੁਝ ਅੱਖਾਂ ਮਟਕਾ ਕੇ ਇਹ ਗੱਲ ਕਹੀਆਂ। ਵੈਰੀਆਂ ਨਾਲ ਤਕੜਾ ਯੁੱਧ ਮਚਾ ਕੇ ਅਤੇ ਯੁੱਧ ਵਿਚ ਜਿਤ ਕੇ ਘਰ ਨੂੰ ਮੁੜ ਆਏ ਹੋ। ਇਹੋ ਜਿਹੇ ਬੋਲ (ਜਦੋਂ ਉਨ੍ਹਾਂ ਨੇ) ਸ੍ਰੀ ਕ੍ਰਿਸ਼ਨ ਪ੍ਰਤਿ ਕਰੇ, ਤਾਂ ਨਿਸੰਗ ਹੋ ਕੇ ਕਹਿਣ ਲਗੀਆਂ--ਹੋ ਪ੍ਰਭੂ! ਜਿਸ ਤਰ੍ਹਾਂ ਤੁਸੀਂ ਰਾਧਕਾ ਨਾਲ ਹਸਦੇ ਹੋ, ਉਸ ਤਰ੍ਹਾਂ ਅਸਾਂ ਵਲ ਵੇਖ ਕੇ ਹਸੋ। ੧੯੮੯।

ਜਦੋਂ ਨਗਰ ਵਿਚ ਵਸਣ ਵਾਲੀਆਂ ਨੇ ਇਸ ਤਰ੍ਹਾਂ ਬੋਲ ਕਰੇ ਤਾਂ ਸ੍ਰੀ ਕ੍ਰਿਸ਼ਨ ਨੇ ਹਸ ਕੇ (ਉਨ੍ਹਾਂ ਵਲ) ਵੇਖਿਆ। ਉਨ੍ਹਾਂ ਨੂੰ ਸੁੰਦਰ ਜਾਂ ਪਿਆਰ ਭਰੀ ਦਿਸ਼ਟੀ ਨਾਲ ਵੇਖ ਕੇ, (ਉਨ੍ਹਾਂ ਦੇ) ਮਨ ਦੇ ਸਾਰੇ ਕਲੇਸ਼ ਅਤੇ ਸੋਗ ਦੂਰ ਕਰ ਦਿੱਤੇ। ਕਵੀ ਸ਼ਿਆਮ ਕਹਿੰਦੇ

ਪ੍ਰੇਮ ਛਕੀ ਤ੍ਰੀਜ ਭੂਮਿ ਕੇ ਉਪਰ ਝੂਮਿ ਗਿਰੀ ਕਬਿ ਸ੍ਯਾਮ ਉਚਾਰੇ।  
ਭਉਹ ਕਮਾਨ ਸਮਾਨ ਮਨੋ ਦ੍ਰਿਗ ਸਾਇਕ ਯੌ ਬਿਜ ਨਾਇਕ ਮਚੇ। ੧੮੯੦।

ਉਤ ਸੰਕਿਤ ਹੁਏ ਤ੍ਰੀਜਾ ਧਾਮਿ ਗਈ ਇਤ ਬੀਰ ਸਭਾ ਮਹਿ ਸ੍ਯਾਮ ਜੂ ਆਯੋ।  
ਹੋਰਿ ਕੈ ਸ੍ਰੀ ਬਿਜਨਾਥਹਿ ਭੂਪਤਿ ਦਉਰ ਕੈ ਪਾਇਨ ਸੀਸ ਲੁਡਾਯੋ।  
ਆਦਰ ਸੋ ਕਬਿ ਸ੍ਯਾਮ ਭਨੈ ਨਿਪ ਲੈ ਸੁ ਸਿੰਘਾਸਨ ਤੀਰ ਬੈਠਾਯੋ।  
ਬਾਰਨੀ ਲੈ ਰਸੁ ਆਗੇ ਧਰਿਯੋ ਤਿਹ ਪੇਖਿ ਕੈ ਸ੍ਯਾਮ ਮਹਾ ਸੁਖ ਪਾਯੋ। ੧੮੯੧।

ਬਾਰੁਨੀ ਕੇ ਰਸ ਸੋ ਜਬ ਸੂਰ ਛਕੇ ਸਬ ਹੀ ਬਲਿਭਦ੍ਰ ਚਿਤਾਰਿਯੋ।  
ਸ੍ਰੀ ਬਿਜਰਾਜ ਸਮਾਜ ਮੈ ਬਜਾ ਹਨੇ ਗਜ ਰਾਜ ਨ ਕੋਊ ਬਿਚਾਰਿਯੋ।  
ਸੋ ਬਿਨੁ ਪ੍ਰਾਨ ਕੀਯੋ ਛਿਨ ਮੈ ਰਿਸ ਕੈ ਜਿਹ ਬਾਨ ਸੁ ਏਕ ਪ੍ਰਹਾਰਿਯੋ।  
ਬੀਰਨ ਬੀਚ ਸਰਾਹਤ ਭਯੋ ਸੁ ਹਲੀ ਯੁਧ ਸ੍ਯਾਮ ਇਤੋ ਰਨ ਪਾਰਿਯੋ। ੧੮੯੨।

## ਦੋਹਰਾ

ਸਭਾ ਬੀਚ ਸ੍ਰੀ ਕ੍ਰਿਸ਼ਨ ਸੋ ਹਲੀ ਕਹੈ ਪੁਨਿ ਬੈਨਾ  
ਅਤਿ ਹੀ ਮਦਰਾ ਸੋ ਛਕੇ ਅਰੁਨ ਭਏ ਜੁਗ ਨੈਨਾ। ੧੮੯੩।

## ਸਵੈਧਾ

ਦੀਬੋ ਕਛੁ ਮਜ ਪੀਯੋ ਘਨੋ ਕਹਿ ਸੂਰਨ ਸੋ ਇਹ ਬੈਨ ਸੁਨਯੋ।  
ਜੂਝਬੋ ਜੂਝ ਕੈ ਪ੍ਰਾਨ ਤਜਬੋ ਜੁਝਾਇਬੋ ਛਿੜਿਨ ਕੋ ਬਨਿ ਆਯੋ।  
ਬਾਰੁਨ ਕਉ ਕਬਿ ਸ੍ਯਾਮ ਭਨੈ ਕਚੁ ਕੇ ਹਿਤ ਤੋ ਭਿਗੁ ਨਿੰਦ ਕਰਾਯੋ।  
ਰਾਮ ਕਹੈ ਚਤੁਰਾਨਿ ਸੋ ਇਹੀ ਰਸ ਕਉ ਰਸ ਦੇਵਨ ਪਾਯੋ। ੧੮੯੪।

## ਦੋਹਰਾ

ਜੈਸੇ ਸੁਖ ਹਰਿ ਜੂ ਕੀਏ ਤੈਸੇ ਕਰੇ ਨ ਅਉਰ।  
ਐਸੇ ਅਰਿ ਜਿਤ ਇੰਦਰ ਸੇ ਰਹਤ ਸੂਰ ਨਿਤ ਪਉਰਿ। ੧੮੯੫।

## ਸਵੈਧਾ

ਰੀਝ ਕੈ ਦਨ ਦੀਓ ਜਿਨ ਕਉ ਤਿਨ ਮਾਗਨਿ ਕੋ ਨ ਕਹੂੰ ਮਨੁ ਕੀਨੋ।  
ਕੋਪਿ ਨ ਕਾਹੂ ਸਿਉ ਬੈਨ ਕਹਿਯੋ ਜੁ ਪੈ ਭੂਲ ਪਰੀ ਚਿਤ ਕੈ ਹਸਿ ਦੀਨੋ।  
ਦੰਡ ਨ ਕਾਹੂ ਲਯੋ ਜਨ ਤੇ ਖਲ ਮਾਰਿ ਨ ਤਾ ਕੋ ਕਛੁ ਧਨੁ ਛੀਨੋ।  
ਜੀਤਿ ਨ ਜਾਨ ਦਯੋ ਗ੍ਰਿਹ ਕੋ ਅਰਿ ਸ੍ਰੀ ਬਿਜਰਾਜ ਇਹੈ ਬ੍ਰਤ ਲੀਨੋ। ੧੮੯੬।

ਹਨ, ਪ੍ਰੇਮ ਵਿਚ ਮਤਵਾਲੀਆਂ ਹੋਈਆਂ ਇਸਤਰੀਆਂ ਘੁੰਮੇਰੀ ਖਾ ਕੇ ਧਰਤੀ ਉਤੇ ਡਿਗ ਪਈਆਂ ਹਨ। ਮਾਨੋ (ਸ੍ਰੀ ਕ੍ਰਿਸ਼ਨ ਦੀਆਂ) ਭੋਅਾਂ ਕਮਾਨ ਵਰਗੀਆਂ ਹੋਣ ਅਤੇ ਕ੍ਰਿਸ਼ਨ ਨੇ ਨੈਣਾਂ ਦੇ ਤੀਰ ਮਾਰੇ ਹੋਣ। ੧੮੯੦।

ਉਧਰ ਸੰਗਦੀਆਂ ਹੋਈਆਂ ਇਸਤਰੀਆਂ ਘਰਾਂ ਨੂੰ ਚਲੀਆਂ ਗਈਆਂ ਅਤੇ ਇਧਰ ਸ੍ਰੀ ਕ੍ਰਿਸ਼ਨ ਯੋਧਿਆਂ ਦੀ ਸਭਾ ਵਿਚ ਆ ਗਏ। ਸ੍ਰੀ ਕ੍ਰਿਸ਼ਨ ਨੂੰ ਆਉਂਦਿਆਂ ਵੇਖ ਕੇ ਰਾਜਾ (ਉਗ੍ਰਸੈਨ) ਨੇ ਦੱੜ ਕੇ ਪੈਰਾਂ ਉਤੇ ਸਿਰ ਝੁਕਾਇਆ। ਕਵੀ ਸਿਆਮ ਕਹਿੰਦੇ ਹਨ, ਰਾਜੇ ਨੇ ਆਦਰ ਨਾਲ (ਸ੍ਰੀ ਕ੍ਰਿਸ਼ਨ ਨੂੰ) (ਆਪਣੇ) ਕੋਲ ਸਿੰਘਾਸਨ ਉਤੇ ਬਿਠਾਇਆ। (ਫਿਰ) ਸ਼ਰਾਬ ਅਤੇ ਜਲ ਲੈ ਕੇ ਅਗੇ ਰਖੇ ਜਿਸ ਨੂੰ ਵੇਖ ਕੇ ਸ੍ਰੀ ਕ੍ਰਿਸ਼ਨ ਬਹੁਤ ਪ੍ਰਸੰਨ ਹੋਏ। ੧੮੯੧।

ਜਦ ਸ਼ਰਾਬ ਦੇ ਰਸ ਨਾਲ ਸਾਰੇ ਸੂਰਮੇ ਮਸਤ ਹੋ ਗਏ (ਤਾਂ) ਬਲਰਾਮ ਨੇ ਦਸਿਆ ਕਿ ਸ੍ਰੀ ਕ੍ਰਿਸ਼ਨ ਨੇ (ਜਰਾਸੰਧ ਦੀ) ਸੈਨਾ ('ਸਮਾਜ') ਦੇ ਘੋੜੇ ਮਾਰ ਦਿੱਤੇ ਹਨ ਅਤੇ ਕਿਸੇ ਵੱਡੇ ਹਾਥੀ ਨੂੰ ਵਿਚਾਰਿਆ ਤਕ ਨਹੀਂ ਹੈ (ਅਰਥਾਤ ਮਾਰਨੇ ਸੰਕੋਚ ਨਹੀਂ ਕੀਤਾ ਹੈ)। ਜਿਸ ਨੂੰ ਕ੍ਰੋਧਵਾਨ ਹੋ ਕੇ ਇਕ ਬਾਣ ਵੀ ਮਾਰਿਆ ਹੈ, ਉਸ ਨੂੰ ਪ੍ਰਾਣਾਂ ਤੋਂ ਬਿਨਾ ਕਰ ਦਿੱਤਾ ਹੈ। ਸਾਰਿਆਂ ਸੂਰਮਿਆਂ ਵਿਚ ਸਲਾਹੁੰਦਿਆਂ ਹੋਇਆਂ, ਬਲਰਾਮ ਨੇ (ਦਸਿਆ) ਕਿ ਕ੍ਰਿਸ਼ਨ ਨੇ ਇਸ ਤਰ੍ਹਾਂ ਦਾ ਯੁੱਧ ਮਚਾਇਆ ਹੈ। ੧੮੯੨।

## ਦੋਹਰਾ

ਸਾਰੀ ਸਭਾ ਵਿਚ ਬਲਰਾਮ ਨੇ ਸ੍ਰੀ ਕ੍ਰਿਸ਼ਨ ਨੂੰ ਫਿਰ ਬਚਨ ਕਰੇ, ਜਿਸ ਦੀਆਂ ਦੋਵੇਂ ਅੱਖਾਂ ਸ਼ਰਾਬ ਦੀ ਬਹੁਤੀ ਮਸਤੀ ਕਰ ਕੇ ਲਾਲ ਹੋ ਰਹੀਆਂ ਸਨ। ੧੮੯੩।

## ਸਵੈਧਾ

(ਮੈਨੂੰ) ਬੇਡੀ ਸ਼ਰਾਬ ਦਿੱਤੀ ਹੈ (ਅਤੇ ਖੁਦ) ਬਹੁਤ ਪੀਤੀ ਹੈ—ਇਹ ਕਹਿ ਕੇ ਸਾਰਿਆਂ ਸੂਰਮਿਆਂ ਨੂੰ (ਬਲਰਾਮ ਨੇ) ਬਚਨ ਸੁਣਾਏ। ਯੁੱਧ ਕਰਨਾ, ਯੁੱਧ ਕਰ ਕੇ ਪ੍ਰਾਣਾਂ ਨੂੰ ਤਿਆਗਣਾ ਅਤੇ ਯੁੱਧ ਕਰਾਉਣਾ ਛਤ੍ਰੀਆਂ ਨੂੰ ਸੋਭਦਾ ਹੈ। ਕਵੀ ਸਿਆਮ ਜੀ ਕਹਿੰਦੇ ਹਨ, (ਬੁਹਸਪਤਿ ਦੇ ਪੁੱਤਰ) 'ਕਚ' (ਦੀ ਘਟਨਾ ਕਰ ਕੇ) ਭਿਗੁ ਨੇ ਸ਼ਰਾਬ ਦੀ ਨਿੰਦਿਆ ਕੀਤੀ ਹੈ। (ਕਵੀ) ਰਾਮ ਕਹਿੰਦੇ ਹਨ, ਦੇਵਤਿਆਂ ਨੇ ਇਸ ਰਸ ਦਾ ਰਸ ਬ੍ਰਹਮਾ ਪਾਸੋਂ ਪ੍ਰਾਪਤ ਕੀਤਾ ਸੀ। ੧੮੯੪।

## ਦੋਹਰਾ

ਜਿਸ ਪ੍ਰਕਾਰ ਦੇ ਸੁਖ ਸ੍ਰੀ ਕ੍ਰਿਸ਼ਨ ਨੇ ਦਿੱਤੇ ਹਨ, ਉਹੋ ਜਿਹੇ ਹੋਰ ਕੋਈ ਨਹੀਂ ਦੇ ਸਕਦਾ। (ਉਨ੍ਹਾਂ ਨੇ) ਇਸ ਤਰ੍ਹਾਂ ਦੇ ਵੈਰੀ ਜਿਤੇ ਹਨ ਜਿਨ੍ਹਾਂ ਦੇ ਦੁਆਰੇ ਤੇ ਇੰਦਰ ਸਦਾ ਪਹਿਰਾ ਦਿੰਦਾ ਹੈ। ੧੮੯੫।

## ਸਵੈਧਾ

(ਕ੍ਰਿਸ਼ਨ ਨੇ) ਰੀਝ ਕੇ ਜਿਨ੍ਹਾਂ ਨੂੰ ਦਾਨ ਦਿੱਤਾ ਹੈ, ਉਨ੍ਹਾਂ ਦਾ ਮਨ ਕਿਸੇ ਹੋਰ ਪਾਸੇ ਮੰਗਣ ਲਈ ਨਹੀਂ ਕੀਤਾ ਹੈ। (ਕ੍ਰਿਸ਼ਨ ਨੇ) ਕਿਸੇ ਨਾਲ ਕ੍ਰੋਧਿਤ ਹੋ ਕੇ ਬਚਨ ਨਹੀਂ ਕੀਤੇ ਅਤੇ ਜੇ ਕਿਸੇ ਤੋਂ ਭੂਲ ਹੋ ਗਈ ਹੈ ਤਾਂ (ਉਸ ਨੂੰ) ਵੇਖ ਕੇ ਹਸ ਛਡਿਆ ਹੈ। ਕਿਸੇ ਵਿਅਕਤੀ ਤੋਂ ਕੋਈ ਦੰਡ (ਜੁਰਾਨਾ) ਵਸੂਲ ਨਹੀਂ ਕੀਤਾ ਹੈ ਅਤੇ ਦੁਸ਼ਟ ਨੂੰ ਮਰ ਕੇ ਉਸ ਦਾ ਕੁਝ ਧਨ ਨਹੀਂ ਖੋਹਿਆ ਹੈ। (ਯੁੱਧ-ਭੂਮੀ ਵਿਚੋਂ ਕਿਸੇ) ਵੈਰੀ ਨੂੰ ਜੀਉਂਦਾ ਘਰ ਜਾਣ ਨਹੀਂ ਦਿੱਤਾ; ਸ੍ਰੀ ਕ੍ਰਿਸ਼ਨ ਨੇ ਇਹੀ ਬ੍ਰਤ ਧਾਰਨ ਕੀਤਾ ਹੋਇਆ ਹੈ। ੧੮੯੬।

ਜੋ ਕੂਆ ਕੇ ਨਲ ਰਾਜ ਭਏ ਕਬਿ ਸ੍ਯਾਮ ਕਹੈ ਸੁਖ ਹਾਥਿ ਨ ਆਯੋ।  
ਸੋ ਸੁਖ ਭੂਮਿ ਨ ਪਾਯੋ ਤਬੈ ਮੁਰ ਮਾਰਿ ਜਬੈ ਜਮ ਧਾਮਿ ਪਠਾਯੋ।  
ਜੋ ਹਰਿਨਾਕਸ ਭ੍ਰਾਤ ਸਮੇਤ ਭਯੋ ਸੁਪਨੇ ਪ੍ਰਿਥੁ ਨ ਦਰਸਾਯੋ।  
ਸੋ ਸੁਖ ਕਾਨੁ ਕੀ ਜੀਤ ਭਏ ਅਪਨੇ ਚਿਤ ਮੈ ਪੁਹਮੀ ਅਤਿ ਪਾਯੋ। ੧੯੯੨।

ਜੋਰਿ ਘਟਾ ਘਨਘੇਰ ਘਨੈ ਜੁਰਿ ਗਾਜਤ ਹੈ ਕੋਊ ਅਉਰ ਨ ਗਾਜੈ।  
ਆਖੁਧ ਸੂਰ ਸਜੈ ਅਪਨੇ ਕਰਿ ਆਨ ਨ ਆਖੁਧ ਅੰਗਹਿ ਸਾਜੈ।  
ਦੁੰਦਭਿ ਦੁਆਰ ਬਜੈ ਪ੍ਰਭ ਕੇ ਬਿਨੁ ਬਖਾਹ ਨ ਕਾਹੂ ਕੇ ਦੁਆਰਹਿ ਬਜੈ।  
ਪਾਪ ਨ ਹੋ ਕਹੂ ਪੁਰ ਮੈ ਜਿਤ ਹੀ ਕਿਤ ਧਰਮ ਹੀ ਧਰਮ ਬਿਰਜੈ। ੧੯੯੩।

## ਦੋਹਰਾ

ਕ੍ਰਿਸਨ ਚੁਧ ਜੋ ਹਉ ਕਹਿਯੋ ਅਤਿ ਹੀ ਸੰਗਿ ਸਨੋਹਾ  
ਜਿਹ ਲਾਲਚ ਇਹ ਮੈ ਰਚਿਯੋ ਮੌਹਿ ਵਹੈ ਬਰੁ ਦੇਹਿ। ੧੯੯੪।

## ਸਵੈਧਾ

ਹੇ ਰਵਿ ਹੇ ਸਸਿ ਹੇ ਕਰੁਨਾਨਿਧਿ ਮੇਰੀ ਅਬੈ ਬਿਨਤੀ ਸੁਨਿ ਲੀਜੈ।  
ਅਉਰ ਨ ਮਾਗਤ ਹਉ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ।  
ਸਸਤ੍ਰਨ ਸੋ ਅਤਿ ਹੀ ਰਨ ਭੀਤਰ ਜੂਝਿ ਮਰੋ ਕਹਿ ਸਾਚ ਪਤੀਜੈ।  
ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰ ਸ੍ਯਾਮ ਇਹੈ ਵਰੁ ਦੀਜੈ। ੧੯੦੦।

ਜਉ ਕਿਛੁ ਇਛ ਕਰੋ ਧਨ ਕੀ ਤਉ ਚਲਿਯੋ ਧਨੁ ਦੇਸਨ ਦੇਸ ਤੇ ਆਵੈ।  
ਅਉ ਸਬ ਰਿਧਨ ਸਿਧਨ ਪੈ ਹਮਰੋ ਨਹੀ ਨੈਕੁ ਹੀਯੋ ਲਲਚਾਵੈ।  
ਅਉਰ ਸੁਨੋ ਕਛੁ ਜੋਗ ਬਿਖੈ ਕਹਿ ਕਉਣ ਇਤੋ ਤਪੁ ਕੈ ਤਨੁ ਤਾਵੈ।  
ਜੂਝਿ ਮਰੋ ਰਨ ਮੈ ਤਜਿ ਭੈ ਤੁਮ ਤੇ ਪ੍ਰਭ ਸ੍ਯਾਮ ਇਹੈ ਵਰੁ ਪਾਵੈ। ੧੯੦੧।

ਪੁਰਿ ਰਹਿਯੋ ਸਿਗਰੇ ਜਗ ਮੈ ਅਬ ਲਉ ਹਰਿ ਕੋ ਜਸੁ ਲੋਕ ਸੁ ਗਾਵੈ।  
ਸਿਧ ਮੁਨੀਸੂਰ ਈਸੂਰ ਬ੍ਰਹਮ ਅੱਤੋ ਬਲਿ ਕੋ ਗੁਨ ਬਖਾਸ ਸੁਨਾਵੈ।  
ਅਤ੍ਰਿ ਪਰਾਸੂਰ ਨਾਰਦ ਸਾਰਦ ਸ੍ਰੀ ਸੁਕ ਸੇਸ ਨ ਅੰਤਹਿ ਪਾਵੈ।  
ਤਾ ਕੋ ਕਬਿਤਨ ਮੈ ਕਬਿ ਸ੍ਯਾਮ ਕਹਿਯੋ ਕਹਿ ਕੈ ਕਬਿ ਕਉਣ ਤਿਝਾਵੈ। ੧੯੦੨।

ਇਤਿ ਸ੍ਰੀ ਬਚਿੜ੍ਹ ਨਾਟਕ ਗੁੰਬੇ ਕ੍ਰਿਸਨਾਵਤਾਰੇ ਚੁਧ ਪ੍ਰਕਥੇ ਨਿਪ  
ਜਗਅੰਧ ਕੋ ਪਕਰ ਕਰਿ ਛੋਰਿ ਦੀਬੇ ਸਮਾਪਤੰ।

ਕਵੀ ਸ਼ਿਆਮ ਕਹਿੰਦੇ ਹਨ, ਰਾਜਾ ਨਲ ਦੇ ਹੁੰਦਿਆ ਵੀ ਜੋ ਸੁਖ ਪ੍ਰਿਥਵੀ ਦੇ ਹੱਥ ਨਹੀਂ ਆਇਆ ਸੀ; ਉਸ ਸੁਖ ਨੂੰ ਧਰਤੀ ਨੇ ਉਦੋਂ ਵੀ ਪ੍ਰਾਪਤ ਨਹੀਂ ਕੀਤਾ ਸੀ ਜਦੋਂ ਮੁਰ (ਦੈਤ ਨੂੰ) ਮਾਰ ਕੇ ਯਮ-ਲੋਕ ਭੇਜ ਦਿੱਤਾ ਗਿਆ ਸੀ; ਹਰਿਨਾਕਸ (ਅਤੇ ਉਸ ਦੇ) ਭਰਾ ਸਮੇਤ (ਉਨ੍ਹਾਂ ਦੇ ਰਾਜ-ਕਾਲ ਵਿਚ) ਜੋ ਸੁਖ ਹਾਸਲ ਨਹੀਂ ਹੋਇਆ ਸੀ ਅਤੇ ਰਾਜਾ ਪ੍ਰਿਥੁ ਨੇ ਜੋ ਸੁਪਨੇ ਵਿਚ ਵੀ ਨਹੀਂ ਵਿਖਾਇਆ ਸੀ; ਉਹ ਸੁਖ ਸ੍ਰੀ ਕ੍ਰਿਸ਼ਨ ਦੀ ਜਿਤ ਹੋਣ ਤੇ ਪ੍ਰਿਥਵੀ ਨੇ ਆਪਣੇ ਚਿਤ ਵਿਚ ਬਹੁਤ ਅਧਿਕ ਪ੍ਰਾਪਤ ਕੀਤਾ ਹੈ। ੧੯੯੨।

ਕਾਲੀਆਂ ਘਟਾਵਾਂ ਜੋੜ ਕੇ ਬਦਲ ਬਹੁਤ ਭਾਰੀ ਧੁਨ ਨਾਲ ਗਜਦੇ ਹਨ, (ਉਸ ਤਰ੍ਹਾਂ) ਕੋਈ ਹੋਰ ਨਹੀਂ ਗਜਦਾ। ਸੁਰਮੇ ਆਪਣੇ ਹੱਥਾਂ ਵਿਚ ਸ਼ਸਤ੍ਰ ਸਜਾਉਂਦੇ ਹਨ, ਹੋਰ ਕੋਈ (ਵੀ ਵਿਅਕਤੀ) ਸ਼ਰੀਰ ਉਤੇ ਸ਼ਸਤ੍ਰ ਨਹੀਂ ਸਜਾਉਂਦਾ। ਸ੍ਰੀ ਕ੍ਰਿਸ਼ਨ ਦੇ ਦੁਆਰ ਉਤੇ (ਹਰ ਵੇਲੇ) ਨਗਾਰੇ ਵਜਦੇ ਹਨ, ਵਿਆਹ ਤੋਂ ਬਿਨਾ ਕਿਸੇ ਹੋਰ ਦੇ ਦੁਆਰ ਉਤੇ ਨਹੀਂ ਵਜਦੇ। ਨਗਰ ਵਿਚ ਕਿਸੇ ਥਾਂ ਪਾਪ ਵੀ ਨਹੀਂ ਹੁੰਦਾ, ਜਿਥੇ ਕਿਥੇ ਧਰਮ ਹੀ ਧਰਮ ਸੋਭਾ ਪਾ ਰਿਹਾ ਹੈ। ੧੯੯੩।

## ਦੋਹਰਾ

ਜੋ ਸ੍ਰੀ ਕ੍ਰਿਸ਼ਨ ਦੇ ਯੁਧ (ਦਾ ਪ੍ਰਸੰਗ) ਮੈਂ ਬੜੇ ਪ੍ਰੇਮ ਨਾਲ ਕਿਹਾ ਹੈ, ਜਿਸ ਲੋਭ ਕਰ ਕੇ ਇਸ ਦੀ ਮੈਂ ਰਚਨਾ ਕੀਤੀ ਹੈ, ਮੈਨੂੰ ਉਹੀ ਵਰਦਾਨ ਦਿਓ। ੧੯੯੪।

## ਸਵੈਧਾ

ਹੇ ਸੁਰਜ! ਹੇ ਚੰਦ੍ਰਮਾ! ਹੇ ਕਰੁਣਾ ਦੇ ਸਾਗਰ! ਹੁਣ ਮੇਰੀ ਬੇਨਤੀ ਧਿਆਨ ਨਾਲ ਸੁਣ ਲਵੋ। ਮੈਂ ਹੋਰ ਤੁਹਾਡੇ ਤੋਂ ਕੁਝ ਨਹੀਂ ਮੰਗਦਾ, ਜੋ ਮੈਂ ਚਿਤ ਵਿਚ ਇੱਛਾ ਕਰਦਾ ਹਾਂ ਉਹੀ (ਪੂਰੀ) ਕਰ ਦਿਓ। 'ਬਹੁਤ ਵੱਡੇ ਯੁਧ ਵਿਚ ਸ਼ਸਤ੍ਰਾਂ ਸਹਿਤ ਲੜ ਮਰਾਂ'--ਸਚ ਕਹਿੰਦਾ ਹਾਂ, ਨਿਸਚਾ ਕਰ ਲਵੋ। ਹੇ ਸੰਤਾਂ ਦੀ ਸਹਾਇਤਾ ਕਰਨ ਵਾਲੀ ਜਗਤ ਮਾਤਾ! ਕ੍ਰਿਪਾ ਕਰ ਕੇ (ਕਵੀ) ਸ਼ਿਆਮ ਨੂੰ ਇਹੋ ਵਰ ਦਿਓ। ੧੯੦੦।

ਜੇ ਮੈਂ ਧਨ ਦੀ ਇੱਛਾ ਕਰਾਂ ਤਾਂ ਧਨ ਦੇਸਾਂ ਦੇਸਾਂ ਤੋਂ ਚਲਿਆ ਆਉਂਦਾ ਹੈ। ਅਤੇ ਹੋਰ ਸਾਰੀਆਂ ਰਿੱਧੀਆਂ ਸਿੱਧੀਆਂ ਤੇ ਮੇਰਾ ਮਨ ਜ਼ਰਾ ਜਿੰਨਾ ਵੀ ਨਹੀਂ ਲਲਚਾਉਂਦਾ ਹੈ। ਹੋਰ ਸੁਣੋ, ਜੇ ਯੋਗ ਵਿਚ ਕੁਝ ਹੈ ਤਾਂ ਕੌਣ ਸਰੀਰ ਨੂੰ ਇਤਨਾ ਕਸ਼ਟ ਦੇਵੇ। (ਇਸ ਕਰ ਕੇ) ਹੇ ਪ੍ਰਭੂ! (ਕਵੀ) ਸ਼ਿਆਮ ਤੁਹਾਡੇ ਤੋਂ ਇਹੀ ਵਰ ਮੰਗਦ ਹੈ ਕਿ ਭੈ ਨੂੰ ਛੱਡ ਕੇ ਰਣ ਵਿਚ ਲੜ ਕੇ ਮਰ ਜਾਵਾਂ। ੧੯੦੧।

ਸਾਰੇ ਜਗਤ ਵਿਚ ਸ੍ਰੀ ਕ੍ਰਿਸ਼ਨ ਦਾ ਯਸ ਪਸਹਿਆ ਹੋਇਆ ਹੈ ਅਤੇ ਹੁਣ ਤਕ ਲੋਕ (ਉਸ ਨੂੰ) ਗਾਉਂਦੇ ਹਨ। ਸਿੱਧ, ਮੁਨੀਸਵਰ, ਜਿਵ, ਬ੍ਰਹਮਾ, ਬਲਿ (ਰਾਜਾ) ਅਤੇ ਵਿਆਸ (ਉਸ ਦੇ) ਗੁਣਾਂ ਨੂੰ ਹੁਣ ਤਕ ਸੁਣਾ ਰਹੇ ਹਨ। ਅਤ੍ਰੀ, ਪਰਾਸਰ, ਨਾਰਦ, ਸ਼ਾਰਦਾ, ਲੱਛਮੀ, ਸੁਕਦੇਵ, ਸ਼ੇਸ਼ਨਾਗ (ਆਦਿਕ ਉਸ ਦੇ) ਅੰਤ ਨੂੰ ਪ੍ਰਾਪਤ ਨਹੀਂ ਕਰ ਸਕੇ ਹਨ। ਉਸ ਦੇ ਯਸ ਨੂੰ ਸ਼ਿਆਮ ਕਵੀ ਨੇ ਕਵਿਤਾ ਵਿਚ ਕਿਹਾ ਹੈ। (ਅਜਿਹਾ) ਕਹਿ ਕੇ ਕਿਹੜਾ ਕਵੀ (ਉਸ ਨੂੰ) ਰਿੱਝਾ ਸਕਦਾ ਹੈ। ੧੯੦੨।

ਇਥੇ ਸ੍ਰੀ ਬਚਿੜ੍ਹ ਨਾਟਕ ਗੁੰਬੇ ਕ੍ਰਿਸਨਾਵਤਾਰੇ ਚੁਧ ਪ੍ਰਕਥੇ ਨਿਪ  
ਜਗਅੰਧ ਕੋ ਪਕਰ ਕਰਿ ਛੋਰਿ ਦੀਬੇ ਸਮਾਪਤ।

ਅਥ ਕਾਲ ਜਮਨ ਕੋ ਲੈ ਜਰਾਸੰਧ ਫਿਰ ਆਏ

ਸਵੈਝਾ

ਭੂਪ ਸੁ ਦੁਖਿਤ ਹੋਇ ਅਤਿ ਹੀ ਅਪਨੇ ਲਿਖ ਮਿਤ੍ਰ ਕਉ ਪਾਤ ਪਠਾਈ।  
ਸੈਨ ਹਨਿਯੋ ਹਮਰੋ ਜਦੁ ਨੰਦਨ ਛੋਰ ਦਯੋ ਮੁਹਿ ਕੈ ਕਰੁਨਾਈ।  
ਬਾਚਤ ਪਾਤੀ ਚੜੇ ਤੁਮ ਹੁੰ ਇਤ ਆਵਤ ਹਉ ਸਬ ਸੈਨ ਬੁਲਾਈ।  
ਐਸੀ ਦਸਾ ਸੁਨਿ ਮਿਤ੍ਰਹਿ ਕੀ ਤਬ ਕੀਨੀ ਹੈ ਕਾਲ ਜਮਨ ਚੜਾਈ। ੧੯੦੩।

ਸੈਨ ਕੀਓ ਇਕਠੇ ਅਪਨੇ ਜਿਹ ਸੈਨਹਿ ਕੌ ਕਛ ਪਰ ਨ ਪਈਯੈ।  
ਬੋਲ ਉਠੇ ਕਈ ਕੋਟਿ ਬਲੀ ਜਬ ਏਕ ਕੋ ਲੈ ਕਰਿ ਨਾਮੁ ਬੁਲਾਈਯੈ।  
ਦੁੰਦਭਿ ਕੋਟਿ ਬਜੈ ਤਿਨ ਕੀ ਧੁਨਿ ਸੋ ਤਿਨ ਕੀ ਧੁਨਿ ਨ ਸੁਨਿ ਪਈਯੈ।  
ਐਸੇ ਕਹਾ ਸਭ ਹ੍ਯਾ ਨ ਟਿਕੋ ਪਲਿ ਸ੍ਯਾਮ ਹੀ ਸੋ ਚਲਿ ਜੁਧੁ ਮਚਈਯੈ। ੧੯੦੪।

ਦੋਹਰਾ

ਕਾਲ ਨੇਮਿ ਆਯੋ ਪ੍ਰਬਲ ਏਤੇ ਸੈਨ ਬਢਾਇ।  
ਬਨ ਪਤ੍ਰਨ ਕੋਊ ਗਨਿ ਸਕੈ ਉਨੈ ਨ ਗਨਿਯੋ ਜਾਇ। ੧੯੦੫।

ਸਵੈਝਾ

ਡੇਰੋ ਪਰੈ ਤਿਨ ਕੋ ਜੁ ਜਹਾ ਲਘੁ ਘੋਰਨ ਕੀ ਨਦੀਆ ਉਠਿ ਧਾਵੈ।  
ਤੇਜ਼ ਚਲੈ ਹਰਾਟ ਕੀਏ ਅਤਿ ਹੀ ਚਿਤ ਸਤ੍ਰਨ ਕੇ ਡਰ ਪਾਵੈ।  
ਪਾਰਸੀ ਬੋਲ ਮਲੇਛ ਕਰੈ ਰਨ ਤੇ ਟਰਿ ਕੈ ਪਗੁ ਏਕ ਨ ਆਵੈ।  
ਸ੍ਯਾਮ ਜੂ ਕੋ ਟੁਕ ਹੋਰਿ ਕਰੈ ਸਰ ਏਕ ਹੀ ਸੋ ਜਮ ਲੋਕਿ ਪਠਾਵੈ। ੧੯੦੬।

ਅਗਨੇ ਇਤ ਕੋਪਿ ਮਲੇਛ ਚੜੇ ਉਤ ਸੰਧ ਜਰਾ ਬਹੁ ਲੈ ਦਲੁ ਆਯੋ।  
ਪਤ੍ਰ ਸਕੈ ਬਨ ਕੈ ਗਨ ਕੈ ਕੋਊ ਜਾਤਿ ਨ ਕੋ ਕਛ ਪਾਰ ਨ ਪਾਯੋ।  
ਬਿਜ ਨਾਇਕ ਬਾਰੁਨੀ ਪੀਤੇ ਹੁਤੇ ਤਰ ਹੀ ਤਿਨਿ ਦੂਤ ਨੈ ਜਾਇ ਸੁਨਾਯੋ।  
ਅਉਰ ਜੋ ਹੈ ਡਰਿ ਪ੍ਰਾਨ ਤਜੈ ਇਤ ਸ੍ਰੀ ਜਦੁਬੀਰ ਮਹਾ ਸੁਖੁ ਪਾਯੋ। ੧੯੦੭।

ਇਤ ਕੋਪਿ ਮਲੇਛ ਚੜੇ ਅਗਨੇ ਉਤ ਆਇਯੋ ਲੈ ਸੰਧ ਜਰਾ ਦਲੁ ਭਾਰੋ।  
ਆਵਤ ਹੈ ਗਜ ਰਾਜ ਬਨੇ ਮਨੋ ਆਵਤ ਹੈ ਉਮਿਡਿਯੋ ਘਨ ਕਾਰੋ।

ਹੁਣ ਕਾਲ ਜਮਨ ਨੂੰ ਲੈ ਕੇ ਜਰਾਸੰਧ ਫਿਰ ਆਇਆ

ਸਵੈਝਾ

ਰਾਜਾ (ਜਰਾਸੰਧ) ਨੇ ਬਹੁਤ ਦੁਖੀ ਹੋ ਕੇ ਆਪਣੇ ਮਿਤਰ (ਕਾਲ ਜਮਨ) ਨੂੰ ਇਕ ਚਿੱਠੀ ਲਿਖ ਕੇ ਭੇਜ ਦਿੱਤੀ। ਕ੍ਰਿਸ਼ਨ ਨੇ ਮੇਰੀ ਸੈਨਾ ਨੂੰ ਮਾਰ ਦਿੱਤਾ ਹੈ ਅਤੇ ਕਰੁਣਾ ਕਰ ਕੇ ਮੈਨੂੰ ਛੱਡ ਦਿੱਤਾ ਹੈ। (ਇਸ) ਚਿੱਠੀ ਨੂੰ ਪੜ੍ਹਿਆਂ ਹੀ ਤੁਸੀਂ ਸਾਰੀ ਸੈਨਾ ਨੂੰ ਬੁਲਾ ਕੇ ਇਧਰ ਨੂੰ ਚੜ੍ਹ ਆਓ। ਮਿਤਰ ਦੀ ਅਜਿਹੀ ਹਾਲਤ ਸੁਣ ਕੇ ਉਸੇ ਵੇਲੇ ਕਾਲ ਜਮਨ ਨੇ ਚੜ੍ਹਾਈ ਕਰ ਦਿੱਤੀ। ੧੯੦੩।

(ਕਾਲ ਜਮਨ ਨੇ) ਆਪਣੇ ਕੋਲ (ਇਤਨੀ) ਸੈਨਾ ਇਕੱਠੀ ਕਰ ਲਈ ਜਿਸ ਸੈਨਾ ਦਾ ਕੁਝ ਅੰਤ ਨਹੀਂ ਪਾਇਆ ਜਾ ਸਕਦਾ। ਜਦੋਂ (ਕਿਸੇ) ਇਕ ਦਾ ਨਾਂ ਲੈ ਕੇ ਬੁਲਾਈਏ ਤਾਂ ਕਈ ਕਰੋੜ ਸੂਰਮੇ ਬੋਲ ਪੈਂਦੇ ਹਨ। ਕਰੋੜਾਂ ਨਗਾਰੇ ਵਜ ਰਹੇ ਹਨ ਜਿਨ੍ਹਾਂ ਦੀ ਧੁਨ ਕਰ ਕੇ ਉਨ੍ਹਾਂ (ਯੋਧਿਆਂ) ਦੀ ਆਵਾਜ਼ ਸੁਣਾਈ ਨਹੀਂ ਦਿੰਦੀ। (ਸੈਨਾ ਦੇ ਇਕੱਠੇ ਹੋ ਜਾਣ ਤੇ ਕਾਲ ਜਮਨ ਨੇ) ਇਸ ਤਰ੍ਹਾਂ ਕਿਹਾ (ਹੁਣ) ਇਥੇ ਪਲ ਭਰ ਵੀ ਨ ਟਿਕੀਏ ਅਤੇ ਸਾਰੇ ਚਲ ਕੇ ਕ੍ਰਿਸ਼ਨ ਨਾਲ ਯੁੱਧ ਕਰੀਏ। ੧੯੦੪।

ਦੋਹਰਾ

(ਕਾਲ ਜਮਨ ਦਾ ਸੈਨਾ-ਨਾਇਕ) ‘ਕਾਲ ਨੇਮ’ ਇਤਨੀ ਪ੍ਰਬਲ ਅਤੇ ਅਤਿ ਅਧਿਕ ਸੈਨਾ ਲੈ ਕੇ ਆਇਆ ਹੈ ਕਿ ਬਨ (ਵਿਚਲੇ ਬਿਛਾਂ ਦੇ) ਪਤਿਆਂ ਨੂੰ (ਤਾਂ ਭਾਵੇਂ) ਕੋਈ ਗਿਣ ਸਕੇ, (ਪਰ) ਉਨ੍ਹਾਂ (ਸੈਨਿਕਾਂ ਨੂੰ) ਗਿਣਿਆ ਨਹੀਂ ਜਾ ਸਕਦਾ। ੧੯੦੫।

ਸਵੈਝਾ

ਜਿਥੇ ਉਨ੍ਹਾਂ ਦਾ ਡੇਰਾ ਪਿਆ ਹੋਇਆ ਸੀ, (ਉਥੇ) ਘੋੜਿਆਂ ਦੇ ਪਿਸ਼ਾਬ (‘ਲਘੁ’) ਦੀਆਂ ਨਦੀਆਂ ਉਛਲ ਕੇ ਵਗ ਪਈਆਂ ਹਨ। (ਜਦੋਂ ਘੋੜੇ) ਹਿਣਕਦੇ ਹੋਏ ਤੇਜੀ ਨਾਲ ਚਲਦੇ ਹਨ (ਤਾਂ) ਵੈਰੀ ਚਿਤ ਵਿਚ ਬਹੁਤ ਡਰ ਮਹਿਸੂਸ ਕਰਦੇ ਹਨ। ਉਹ ਮਲੇਛ (ਅਰਥਾਤ ਕਾਲ ਜਮਨ ਦੇ ਸੈਨਿਕ) ਫਾਰਸੀ (ਭਾਸ਼ਾ) ਵਿਚ ਬਚਨ ਕਹਿੰਦੇ ਹਨ ਅਤੇ ਯੁੱਧ ਵਿਚ ਇਕ ਕਦਮ ਵੀ ਪਿਛੇ ਹਟਣ ਵਾਲੇ ਨਹੀਂ ਹਨ। (ਉਹ) ਕਹਿੰਦੇ ਹਨ ਕਿ ਕ੍ਰਿਸ਼ਨ ਜੀ ਨੂੰ ਜ਼ਰਾ ਵੇਖ ਲਈਏ, (ਤਾਂ ਉਸ ਨੂੰ) ਇਕ ਹੀ ਬਾਣ ਨਾਲ ਯਾਮਲੋਕ ਨੂੰ ਭੇਜ ਦਿਆਂਗੇ। ੧੯੦੬।

ਇਧਰਲੇ ਪਾਸਿਓਂ ਅਣਗਿਣਤ ਮਲੇਛ ਕ੍ਰੋਧਿਤ ਹੋ ਕੇ ਚੜ੍ਹੇ ਹਨ ਅਤੇ ਉਧਰਲੇ ਪਾਸੇ ਤੋਂ ਜਰਾਸੰਧ ਬਹੁਤ ਸਾਰੀ ਸੈਨਾ ਲੈ ਕੇ ਆਇਆ ਹੈ। ਬਨ ਦੇ ਪੱਤੇ (ਤਾਂ ਭਾਵੇਂ) ਕੋਈ ਗਿਣ ਸਕੇ, (ਪਰ ਉਨ੍ਹਾਂ ਸੈਨਿਕਾਂ ਦਾ) ਕੋਈ ਅੰਤ ਨਹੀਂ ਪਾਇਆ ਜਾ ਸਕਦਾ। ਕ੍ਰਿਸ਼ਨ ਸ਼ਰਾਬ ਪੀ ਰਿਹਾ ਸੀ ਕਿ ਉਥੇ ਹੀ (ਕਾਲ ਜਮਨ ਦੀ ਆਮਦ ਬਾਰੇ) ਉਸ ਦੇ ਦੂਤਾਂ ਨੇ ਜਾ ਕੇ ਦਸਿਆ। ਜੇ ਕੋਈ ਹੋਰ ਹੁੰਦਾ, ਡਰ ਨਾਲ ਹੀ ਪ੍ਰਾਣ ਛੱਡ ਦਿੰਦਾ, (ਪਰ) ਇਥੇ ਸ੍ਰੀ ਕ੍ਰਿਸ਼ਨ ਨੇ (ਸੂਚਨਾ ਪ੍ਰਾਪਤ ਕਰ ਕੇ) ਬਹੁਤ ਸੁਖ ਪ੍ਰਾਪਤ ਕੀਤਾ ਹੈ। ੧੯੦੭।

ਇਧਰੋਂ ਕ੍ਰੋਧਿਤ ਹੋ ਕੇ ਅਣਗਿਣਤ ਮਲੇਛਾਂ ਨੇ ਧਾਵਾ ਬੋਲਿਆ ਹੈ, ਉਧਰੋਂ ਜਰਾਸੰਧ ਭਾਰੀ ਸੈਨਾ ਦਲ ਲੈ ਕੇ ਆ ਗਿਆ ਹੈ। ਵੱਡੇ ਵੱਡੇ ਹਾਥੀ ਇਸ ਤਰ੍ਹਾਂ ਸਜੇ ਹੋਏ ਚਲੇ ਆ ਰਹੇ ਹਨ ਮਾਨੋ ਕਾਲੇ ਬਦਲ ਉਮਡ ਕੇ ਆ ਗਏ ਹੋਣ। (ਉਨ੍ਹਾਂ ਨੇ) ਕ੍ਰਿਸ਼ਨ ਅਤੇ

ਸ੍ਯਾਮ ਹਲੀ ਮਥੁਰਾ ਹੀ ਕੇ ਭੀਤਰ ਘੇਰ ਲਏ ਜਸੁ ਸ੍ਯਾਮ ਉਚਾਰੋ।  
ਸੇਰ ਬਡੇ ਦੋਊ ਘੋਰਿ ਲਏ ਕਹੁ ਬੀਰਨ ਕੋ ਮਨੋ ਕੈ ਕਰਿ ਬਾਰੋ। ੧੯੦੮।

ਕਾਨੂ ਹਲੀ ਸਭ ਸਸਤ੍ਰ ਸੰਭਾਰ ਕੈ ਕ੍ਰੋਧ ਘਨੇ ਚਿਤ ਬੀਚ ਬਿਚਾਰਿਯੋ।  
ਸੈਨ ਮਲੇਛਨ ਕੋ ਜਹ ਥੋ ਤਿਹ ਓਰ ਹੀ ਸ੍ਯਾਮ ਭਨੈ ਪਗ ਧਾਰਿਯੋ।  
ਪ੍ਰਾਨ ਕੀਏ ਬਿਨੁ ਬੀਰ ਘਨੇ ਘਨ ਘਾਇਲ ਕੈ ਘਨ ਸੁਰਨ ਢਾਰਿਯੋ।  
ਨੈਕੁ ਸੰਭਾਰ ਰਹੀ ਨ ਤਿਨੈ ਇਹੁ ਭਾਤਿ ਸੋ ਸ੍ਯਾਮ ਜੁ ਖੋ ਦਲੁ ਮਾਰਿਯੋ। ੧੯੦੯।

ਏਕ ਪਰੋ ਭਟ ਘਾਇਲ ਹੁਇ ਧਰਿ ਏਕ ਪਰੇ ਬਿਨੁ ਪ੍ਰਾਨ ਹੀ ਮਾਰੋ।  
ਪਾਇ ਪਰੇ ਤਿਨ ਕੇ ਸੁ ਕਟੇ ਕਹੂੰ ਹਾਥ ਪਰੇ ਤਿਨ ਕੇ ਕਹੂੰ ਡਾਰੋ।  
ਏਕ ਸੁ ਸੰਕਤ ਹੁਇ ਭਟਵਾ ਤਜਿ ਤਉਨ ਸਮੇਂ ਰਨ ਭੂਮਿ ਸਿਧਾਰੇ।  
ਐਸੇ ਸੁ ਜੀਤ ਭਈ ਪ੍ਰਭ ਕੀ ਜੁ ਮਲੇਛ ਹੁਤੇ ਸਭ ਯਾ ਬਿਧਿ ਹਾਰੇ। ੧੯੧੦।

ਵਾਹਿਦ ਖਾ ਫਰਜੁਲਹਿ ਖਾ ਬਰਬੀਰ ਨਿਜਾਬਤ ਖਾ ਹਰਿ ਮਾਰਿਯੋ।  
ਜਾਹਿਦ ਖਾ ਲੁਤਫ਼ਲਹ ਖਾ ਇਨ੍ਹੁੰ ਕਰਿ ਖੰਡਨ ਖੰਡਹਿ ਢਾਰਿਯੋ।  
ਹਿੰਮਤ ਖਾ ਪੁਨਿ ਜਾਫਰ ਖਾ ਇਨ ਹੂੰ ਮੁਸਲੀ ਜੁ ਗਦਾ ਸੋ ਪ੍ਰਹਾਰਿਯੋ।  
ਐਸੇ ਸੁ ਜੀਤ ਭਈ ਪ੍ਰਭ ਕੀ ਸਭ ਸੈਨ ਮਲੇਛਨ ਕੋ ਇਮ ਹਾਰਿਯੋ। ੧੯੧੧।

ਏ ਉਮਰਾਵ ਹਨੇ ਜਦੁੰਦਨ ਅਉਰ ਘਨੇ ਰਿਸਿ ਸੋ ਦਲੁ ਘਯੋ।  
ਜੋ ਇਨ ਉਪਰ ਆਵਤ ਭਯੋ ਗ੍ਰਿਹ ਕੋ ਸੋਈ ਜੀਵਤ ਜਾਨ ਨ ਪਾਯੋ।  
ਜੈਸੇ ਮਧਿਆਨ ਕੋ ਸੂਰ ਦਿਪੈ ਇਹ ਭਾਤਿ ਕੋ ਕ੍ਰਾਪ ਕੈ ਤੇਜ ਬਢਾਯੋ।  
ਭਾਜਿ ਮਲੇਛਨ ਕੇ ਗਨ ਗੇ ਜਦੁਬੀਰ ਕੇ ਸਾਮੁਹੇ ਏਕ ਨ ਆਯੋ। ੧੯੧੨।

ਐਸੇ ਸੁ ਜੁਧ ਕੀਯੋ ਨੰਦ ਨੰਦਨ ਯਾ ਸੰਗਿ ਜੂਝ ਕਉ ਏਕ ਨ ਆਯੋ।  
ਹੋਰਿ ਦਸਾ ਤਿਹ ਕਾਲ ਜਸਨ ਕਰੋਰ ਕਈ ਦਲ ਅਉਰ ਪਠਾਯੋ।  
ਸੋਉ ਮਹੂਰਤ ਦੁ ਇਕ ਭਿਰਿਯੋ ਨ ਟਿਕਿਯੋ ਫਿਰਿ ਅੰਤ ਕੇ ਧਾਮਿ ਸਿਧਾਯੋ।  
ਰੀਤ ਰਹੇ ਸਭ ਦੇਵ ਕਹੈ ਇਵ ਸ੍ਰੀ ਜਦੁਬੀਰ ਭਲੋ ਰਨ ਪਾਯੋ। ੧੯੧੩।

ਕ੍ਰੋਧ ਭਰੇ ਰਨ ਭੂਮਿ ਬਿਖੈ ਇਕ ਜਾਦਵ ਸਸਤ੍ਰਨ ਕੋ ਗਹਿ ਕੈ।  
ਬਲ ਆਪ ਬਰਾਬਰ ਸੂਰ ਨਿਹਾਰ ਕੈ ਜੂਝ ਕੋ ਜਾਤਿ ਤਹਾ ਚਹਿ ਕੈ।  
ਕਰਿ ਕੋਪ ਭਿਰੈ ਨ ਟਰੈ ਤਹ ਤੇ ਦੋਊ ਮਾਰੁ ਹੀ ਮਾਰ ਬਲੀ ਕਹਿ ਕੈ।  
ਸਿਰ ਲਾਗੇ ਕ੍ਰਿਪਾਨ ਪਰੈ ਕਟਿ ਕੈ ਤਨ ਭੀ ਗਿਰੈ ਨੈਕੁ ਖਰੈ ਰਹਿ ਕੈ। ੧੯੧੪।

ਬਲਰਾਮ ਨੂੰ ਮਥੁਰਾ ਵਿਚ ਹੀ ਘੇਰ ਲਿਆ ਹੈ। (ਉਨ੍ਹਾਂ ਦੀ) ਉਪਮਾ (ਕਵੀ) ਸਿਆਮ ਇਸ ਤਰ੍ਹਾਂ ਉਚਾਰਦੇ ਹਨ ਮਾਨੋ ਬਹੁਤ ਸਾਰੇ ਯੋਧਿਆਂ ਨੇ ਦੋ ਸ਼ੇਰਾਂ ਨੂੰ ਵਾੜ ਕਰ ਕੇ ਘੇਰ ਲਿਆ ਹੋਵੇ। ੧੯੦੮।

ਕ੍ਰਿਸ਼ਨ ਅਤੇ ਬਲਰਾਮ ਨੇ ਸਾਰਿਆਂ ਸਸਤ੍ਰਾਂ ਨੂੰ ਧਾਰਨ ਕਰ ਕੇ (ਆਪਣੇ) ਮਨ ਵਿਚ ਬਹੁਤ ਕ੍ਰੋਧ ਕਰ ਲਿਆ ਹੈ। ਜਿਧਰ ਨੂੰ ਮਲੇਛਾਂ ਦੀ ਸੈਨਾ ਸੀ, (ਕਵੀ) ਸਿਆਮ ਕਹਿੰਦੇ ਹਨ, ਉਸੇ ਪਾਸੇ ਵਲ (ਦੋਹਾਂ ਭਰਾਵਾਂ ਨੇ) ਕਦਮ ਰਖ ਦਿੱਤੇ ਹਨ। ਬਹੁਤ ਸਾਰੇ ਯੋਧਿਆਂ ਨੂੰ (ਉਨ੍ਹਾਂ ਨੇ ਜਾਂਦਿਆਂ ਹੀ) ਪ੍ਰਾਣਾਂ ਤੋਂ ਬਿਨਾ ਕਰ ਦਿੱਤਾ ਹੈ, ਬਹੁਤਿਆਂ ਨੂੰ ਘਾਇਲ ਕਰ ਦਿੱਤਾ ਹੈ ਅਤੇ ਬਹੁਤਿਆਂ ਨੂੰ (ਧਰਤੀ ਉਤੇ) ਸੁਟ ਦਿੱਤਾ ਹੈ। ਉਨ੍ਹਾਂ ਨੂੰ (ਆਪਣੇ ਆਪ ਦੀ) ਜ਼ਰਾ ਜਿੰਨੀ ਵੀ ਸੁਰਤ ਨ ਰਹੀ। ਇਸ ਤਰ੍ਹਾਂ ਕ੍ਰਿਸ਼ਨ ਜੀ ਨੇ (ਮਲੇਛਾਂ ਦੇ) ਦਲ ਨੂੰ ਮਾਰ ਦਿੱਤਾ ਹੈ। ੧੯੦੯।

ਕਈ ਇਕ ਸੂਰਮੇ ਘਾਇਲ ਹੋ ਕੇ ਧਰਤੀ ਉਤੇ ਡਿਗ ਪਏ ਹਨ ਅਤੇ ਕਈ ਪ੍ਰਾਣਾਂ ਤੋਂ ਹੀਣ ਹੋ ਕੇ ਮਰੇ ਪਏ ਹਨ। (ਕਿਤੇ) ਉਨ੍ਹਾਂ ਦੇ ਪੈਰ ਕਟੇ ਹੋਏ ਹਨ ਅਤੇ ਕਿਤੇ ਹੱਥ ਪਏ ਹੋਏ ਹਨ ਤੇ (ਕਿਤੇ ਉਨ੍ਹਾਂ ਦੇ ਮੁਰਦੇ) ਪਏ ਹਨ। ਕਈ ਇਕ ਯੋਧੇ ਭਰ ਮੰਨ ਕੇ ਉਸ ਵੇਲੇ ਰਣ-ਤੂਮੀ ਨੂੰ ਤਿਆਗ ਕੇ ਚਲੇ ਗਏ ਹਨ। ਇਸ ਤਰ੍ਹਾਂ ਸ੍ਰੀ ਕ੍ਰਿਸ਼ਨ ਦੀ ਜਿਤ ਹੋਈ ਹੈ। ਜੋ ਮਲੇਛ ਸਨ, ਉਹ ਇਸ ਤਰ੍ਹਾਂ ਹਾਰ ਗਏ ਹਨ। ੧੯੧੦।

ਵਾਹਦ ਖਾਨ, ਫਰਜੁਲਹ ਖਾਨ ਅਤੇ ਨਿਜਾਬਤ ਖਾਨ (ਨਾਂ ਦੇ) ਬਹਾਦਰ ਯੋਧਿਆਂ ਨੂੰ ਕ੍ਰਿਸ਼ਨ ਨੇ ਮਾਰ ਦਿੱਤਾ ਹੈ। ਜਾਹਦ ਖਾਨ, ਲਫ਼ਤਲਹ ਖਾਨ (ਆਦਿ) ਨੂੰ ਟੇਟੇ ਟੇਟੇ ਕਰ ਸੁਟਿਆ ਹੈ। ਹਿੰਮਤ ਖਾਨ ਅਤੇ ਫਿਰ ਜਾਫਰ ਖਾਨ (ਆਦਿ) ਨੂੰ ਬਲਰਾਮ ਨੇ ਗਦਾ ਨਾਲ ਮਾਰ ਦਿੱਤਾ ਹੈ। ਇਸ ਤਰ੍ਹਾਂ ਨਾਲ ਸ੍ਰੀ ਕ੍ਰਿਸ਼ਨ ਦੀ ਜਿਤ ਹੋਈ ਹੈ ਅਤੇ ਮਲੇਛਾਂ ਦੀ ਸਾਰੀ ਸੈਨਾ ਇੰਜ ਮਾਰੀ ਗਈ ਹੈ। (ਅਰਥਾਤ ਹਾਰ ਗਈ ਹੈ)। ੧੯੧੧।

ਇਨ੍ਹਾਂ ਮੁੱਖੀਆਂ ਨੂੰ ਸ੍ਰੀ ਕ੍ਰਿਸ਼ਨ ਨੇ ਮਾਰਿਆ ਹੈ ਅਤੇ ਕ੍ਰੋਧਿਤ ਹੋ ਕੇ ਹੋਰ ਬਹੁਤ ਸਾਰੀ ਸੈਨਾ ਮਾਰ ਦਿੱਤੀ ਹੈ। ਜੋ ਵੀ ਇਨ੍ਹਾਂ ਉਤੇ (ਹਮਲਾ ਕਰ ਕੇ) ਆਇਆ ਹੈ, ਉਹ ਘਰ ਨੂੰ ਜੀਉਂਦਾ ਨਹੀਂ ਜਾ ਸਕਿਆ ਹੈ। ਜਿਵੇਂ ਦੁਪਹਿੰਦੀ ਦਾ ਸੁਰਜ ਤਪਦਾ ਹੈ, ਉਸੇ ਤਰ੍ਹਾਂ (ਤਪ ਕੇ ਕ੍ਰਿਸ਼ਨ ਨੇ ਆਪਣਾ) ਤੇਜ ਵਧਾ ਲਿਆ ਹੈ। ਮਲੇਛਾਂ ਦੇ ਟੋਲਿਆਂ ਦੇ ਟੋਲੇ ਭਜ ਗਏ ਹਨ। ਸ੍ਰੀ ਕ੍ਰਿਸ਼ਨ ਦੇ ਸਾਹਮਣੇ (ਯੁੱਧ ਕਰਨ ਲਈ) ਇਕ ਵੀ ਨਹੀਂ ਆਇਆ ਹੈ। ੧੯੧੨।

ਸ੍ਰੀ ਕ੍ਰਿਸ਼ਨ ਨੇ ਇਸ ਪ੍ਰਕਾਰ ਦਾ ਯੁੱਧ ਕੀਤਾ ਹੈ ਕਿ ਉਸ ਨਾਲ ਲੜਨ ਲਈ ਇਕ (ਮਲੇਛ ਵੀ) ਨਹੀਂ ਨਿਹਿਰਿਆ। ਸਥਿਤੀ ਨੂੰ ਵੇਖ ਕੇ ਉਸ ਵੇਲੇ ਕਾਲ ਜਸਨ ਨੇ ਕਈ ਕਰੋੜ ਸੈਨਾ ਹੋਰ ਭੇਜ ਦਿੱਤੀ ਹੈ। ਉਹ ਵੀ ਇਕ ਦੋ ਮਹੂਰਤ ਲੜੀ ਹੈ (ਪਰ) ਟਿਕ ਨਹੀਂ ਸਕੀ ਹੈ ਅਤੇ ਫਿਰ ਯਮਲੋਕ ਨੂੰ ਚਲੀ ਗਈ ਹੈ। ਸਾਰੇ ਦੇਵਤੇ ਬੁਸ਼ ਹੋ ਗਏ ਹਨ ਅਤੇ ਇਸ ਤਰ੍ਹਾਂ ਕਹਿੰਦੇ ਹਨ ਕਿ ਸ੍ਰੀ ਕ੍ਰਿਸ਼ਨ ਨੇ ਬਹੁਤ ਚੰਗਾ ਯੁੱਧ ਕੀਤਾ ਹੈ। ੧੯੧੩।

ਕਈ ਇਕ ਯਾਦਵ ਸਸਤ੍ਰ ਨੂੰ ਗ੍ਰਹਿਣ ਕਰ ਕੇ ਅਤੇ ਕ੍ਰੋਧਿਤ ਹੋ ਕੇ ਆਪਣੇ ਬਰਾਬਰ ਦੀ ਸ਼ਕਤੀ ਵਾਲੇ ਸੂਰਮੇ ਵੇਖ ਕੇ ਉਸ ਨਾਲ ਚਾਉ ਨਾਲ ਯੁੱਧ ਕਰਨ ਲਈ ਜਾਂਦੇ ਹਨ। ਕ੍ਰੋਧਵਾਨ ਹੋ ਕੇ ਲੜਦੇ ਹਨ ਅਤੇ ਉਥੋਂ ਟਲਦੇ ਨਹੀਂ ਹਨ ਅਤੇ ਦੁਆੰਦ ਯੁੱਧ ਕਰਨ ਵਾਲੇ ਸੂਰਮੇ 'ਮਾਰ ਲੋ, ਮਾਰ ਲੋ' ਹੀ ਪੁਕਾਰਦੇ ਹਨ। ਕ੍ਰਿਪਾਨ ਦੇ ਵਜਣ ਨਾਲ ਸਿਰ ਕਟ ਜਾਂਦੇ ਹਨ ਅਤੇ ਕੁਝ ਦੇਰ ਖੜੇ ਰਹਿ ਕੇ ਉਨ੍ਹਾਂ ਦੇ ਸ਼ਰੀਰ ਵੀ ਡਿਗ ਪੈਂਦੇ ਹਨ। ੧੯੧੪।

ਬਿਜਗਜ਼ ਕੇ ਬੀਚ ਅਯੋਧਨ ਕੇ ਸੰਗਿ ਸਸਤ੍ਰਨ ਕੈ ਜਬ ਜੁਧ ਮਚਿਯੋ।  
ਭਟਵਾਨ ਕੇ ਲਾਲ ਭਏ ਪਟਵਾ ਬ੍ਰਹਮਾ ਮਨੋ ਆਰੁਣ ਲੋਕ ਰਚਿਯੋ।  
ਅਉਰ ਨਿਹਾਰਿ ਭਯੋ ਅਤਿ ਆਹਵ ਖੋਲਿ ਜਟਾ ਸਬ ਈਸ ਨਚਿਯੋ।  
ਪੁਨਿ ਵੈ ਸਭ ਸੈਨ ਮਲੇਛਨ ਤੇ ਕਬਿ ਸ੍ਯਾਮ ਕਰੈ ਨਹਿ ਏਕੁ ਬਚਿਯੋ। ੧੯੧੪।

ਦੋਹਰਾ

ਲਯਾਯੋ ਥੋ ਜੋ ਸੈਨ ਸੰਗਿ ਤਿਨ ਤੇ ਬਚਿਯੋ ਨ ਬੀਰ।  
ਜੁਧ ਕਰਨ ਕੋ ਕਾਲ ਜਮਨ ਆਪੁ ਧਰਿਯੋ ਤਥ ਧੀਰ। ੧੯੧੫।

ਸਵੈਯਾ

ਜੰਗ ਦਰਾਇਦ ਕਾਲ ਜਮਨ ਬੁਗੋਇਦ ਕਿ ਮਨ ਫੌਜ ਕੋ ਸਾਹਮਾ।  
ਬਾ ਮਨ ਜੰਗ ਬੁਗੇ ਕੁਨ ਬਿਧਾ ਹਰਿਗਜ਼ ਦਿਲ ਮੋ ਨ ਜਰਾ ਕੁਨ ਵਾਹਮਾ।  
ਰੋਜ ਮਯਾ ਦੁਨੀਆ ਅਵਤਾਬਮ ਸ੍ਯਾਮ ਸਬੇ ਅਦਲੀ ਸਬ ਸਾਹਮਾ।  
ਕਾਨੂ ਗੁਰੇਜੀ ਮਕੁਨ ਤੁ ਬਿਆ ਖੁਸ ਮਾਤੁ ਕੁਨੇਮ ਜਿ ਜੰਗ ਗੁਆਹਮਾ। ੧੯੧੬।

ਯੋ ਸੁਨਿ ਕੈ ਤਿਹ ਕੀ ਬਤੀਯਾ ਬਿਜ਼ ਨਾਇਕ ਤਾ ਹੀ ਕੀ ਓਰਿ ਸਿਧਾਰੇ।  
ਕ੍ਰੋਧ ਬਵਾਇ ਚਿਤੈ ਤਿਹ ਕੋ ਅਗਨਾਯੁ ਲੈ ਤਿਹ ਉਪਰਿ ਝਾਰੇ।  
ਸੂਤ ਹਨਿਯੋ ਪ੍ਰਿਥਮੈ ਤਿਹ ਕੋ ਫਿਰ ਕੈ ਤਿਹ ਕੇ ਹਯ ਚਾਰ ਹੀ ਮਾਰੇ।  
ਅਉਰ ਜਿਤੇ ਬਿਬਿਧਾਸੁਤੁ ਹੁਤੇ ਕਬਿ ਸ੍ਯਾਮ ਕਰੈ ਸਭ ਹੀ ਕਟਿ ਡਾਰੇ। ੧੯੧੭।

ਚੌਪਈ

ਜੋ ਮਲੇਛ ਰਿਸ ਸਸਤ੍ਰ ਸੰਭਾਰੇ। ਸੋ ਕਟਿ ਸ੍ਰੀ ਬਿਜਨਾਖਾਹਿ ਡਾਰੇ।  
ਆਯੋ ਭਿਰਨ ਇਹੀ ਬਲੁ ਕਹਿਯੋ। ਜਬ ਅਰਿ ਪਾਇ ਪਿਆਦਾ ਰਹਿਯੋ। ੧੯੧੮।

ਸਵੈਯਾ

ਕਾਨੂ ਬਿਚਾਰ ਕੀਯੋ ਚਿਤ ਮੈ ਭਈ ਸੋ ਨ ਮਲੇਛ ਜੋ ਮੁਸਟ ਲਾਰੈ ਹੈ।  
ਤਉ ਕਬਿ ਸ੍ਯਾਮ ਕਰੈ ਹਮਰੇ ਸਭ ਹੀ ਤਨ ਕੋ ਅਪਵਿਤ੍ਰ ਕਰੈ ਹੈ।  
ਆਯੁ ਕਉਚ ਸਜੇ ਤਨ ਸੈ ਸਭ ਸੈਨ ਜੁਰੈ ਮੁਹਿ ਨਾਇ ਬਧੈ ਹੈ।  
ਜੋ ਇਹ ਕੋ ਸਿਰ ਕਾਟਤ ਹੋ ਤੁ ਨਿਰਸਤ੍ਰੁ ਭਯੋ ਹਮਰੇ ਬਲ ਜੈ ਹੈ। ੧੯੨੦।

ਏਕ ਬਿਚਾਰ ਕੀਯੋ ਚਿਤ ਮੈ ਭਜ ਹੋਂ ਇਹ ਤੇ ਇਹ ਪਾਛੇ ਪਰੈ ਹੋ।  
ਜੈ ਹੋ ਹਉ ਥੋਰੇਈ ਬੀਚ ਚਲਿਯੋ ਤਨ ਭੇਟਨ ਯਾਹਿ ਮਲੇਛ ਨ ਦੈ ਹੋ।  
ਸੋਵਤ ਹੈ ਮੁਚਕੁੰਦ ਜਹਾ ਧਿਸ ਵਾਹੀ ਗੁਢਾ ਮਹਿ ਜਾਇ ਜਗੈ ਹੋ।  
ਜੈ ਹੋ ਬਚਾਇ ਮੈ ਆਪਨ ਕੈ ਤਿਹ ਡੀਠਹ ਸੋ ਇਹ ਕੋ ਜਰਵੈ ਹੋ। ੧੯੨੧।

ਜਦ ਸ੍ਰੀ ਕ੍ਰਿਸ਼ਨ ਨੇ ਰਣ-ਭੂਮੀ ਵਿਚ ਸਸਤ੍ਰ ਨਾਲ ਯੁੱਧ ਮਚਾਇਆ, ਤਦ ਯੋਧਿਆਂ ਦੇ ਬਸਤ੍ਰ (ਇਸ ਤਰ੍ਹਾਂ) ਲਾਲ ਹੋ ਗਏ, ਮਾਰੋ ਬ੍ਰਹਮਾ ਨੇ (ਕੋਈ) ਲਾਲ ਲੋਕ ਰਚਿਆ ਹੋਵੇ। (ਅਤੇ) ਉਸ ਤਿਆਨਕ ਯੁੱਧ ਨੂੰ ਵੇਖ ਕੇ (ਆਪਣੀਆਂ) ਸਾਰੀਆਂ ਜਟਾਵਾਂ ਨੂੰ ਖੋਲ੍ਹ ਕੇ ਸ਼ਿਵ ਨਚਿਆ ਸੀ। ਫਿਰ ਮਲੇਛਾਂ ਦੀ ਉਸ ਸਾਰੀ ਸੈਨਾ ਵਿਚੋਂ, ਕਵੀ ਸ਼ਿਆਮ ਕਹਿੰਦੇ ਹਨ, ਇਕ ਵੀ ਨਹੀਂ ਬਚਿਆ ਸੀ। ੧੯੧੯।

ਦੋਹਰਾ

(ਕਾਲ ਜਮਨ) ਜੋ ਸੈਨਾ ਨਾਲ ਲਿਆਇਆ ਸੀ, ਉਨ੍ਹਾਂ ਵਿਚ ਇਕ ਵੀ ਯੋਧਾ ਨਹੀਂ ਬਚਿਆ ਸੀ। ਤਦ ਯੁੱਧ ਕਰਨ ਲਈ ਕਾਲ ਜਮਨ ਨੇ ਖੁਦ ਹਿੰਮਤ ਕੀਤੀ। ੧੯੧੯।  
ਸਵੈਯਾ

ਜੰਗ (ਦੇ ਮੈਦਾਨ) ਵਿਚ ਕਾਲ ਜਮਨ ਆਇਆ ਅਤੇ ਕਹਿਣ ਲਗਿਆ ਕਿ ਮੈਂ ਇਸ ਫੌਜ ਦਾ ਸ਼ਾਹ (ਅਰਥਾਤ ਸੁਆਮੀ) ਹਾਂ। (ਅਤੇ ਫਿਰ) ਕਿਹਾ--(ਹੋ ਕ੍ਰਿਸ਼ਨ!) ਮੇਰੇ ਨਾਲ ਆ ਕੇ ਜੰਗ ਕਰ, ਦਿਲ ਵਿਚ ਜ਼ਰਾ ਜਿੰਨਾ ਵੀ ਵਹਿਮ ਨ ਕਰ। ਮੈਂ ਦੁਨੀਆ ਵਿਚ ਦਿਨ ਦੇ ਸੂਰਜ ਵਾਂਗ ਹਾਂ ਅਤੇ ਕ੍ਰਿਸ਼ਨ (ਸ਼ਿਆਮ) ਰਾਤ ਦੇ ਅਦੁਤੀ ਚੰਦ੍ਰਮਾ ਦੇ ਸਮਾਨ ਹਾਂ। ਹੋ ਕ੍ਰਿਸ਼ਨ! ਤੂੰ ਟਲਣ ਦਾ ਯਤਨ ਨ ਕਰ, (ਸੋਗੋਂ) ਭੁਸ਼ੀ ਨਾਲ ਆ, ਤਾਂ ਜੋ ਆਸੀਂ ਜੰਗ ਦੀ ਬਾਜ਼ੀ ਨੂੰ ਮੁਕਾ ਦੇਣੀਏ। ੧੯੧੯।

ਉਸ (ਕਾਲ ਜਮਨ) ਦੀਆਂ ਇਸ ਤਰ੍ਹਾਂ ਦੀਆਂ ਗਲਾਂ ਸੁਣ ਕੇ ਸ੍ਰੀ ਕ੍ਰਿਸ਼ਨ ਉਸ ਵਲ ਤੁਰ ਪਏ। ਕ੍ਰੋਧਿਤ ਹੋ ਕੇ ਉਸ ਵਲ ਵੇਖਿਆ ਅਤੇ ਬੰਦੂਕ ਲੈ ਕੇ ਉਸ ਉਤੇ ਚਲਾ ਦਿੱਤੀ। ਪਹਿਲਾਂ ਉਸ ਦਾ ਰਥਵਾਨ ਮਾਰਿਆ, ਫਿਰ ਉਸ ਦੇ ਚਾਰੇ ਹੀ ਘੋੜੇ ਮਾਰ ਦਿੱਤੇ। ਹੋਰ ਵੀ (ਉਸ ਪਾਸ) ਕਈ ਤਰ੍ਹਾਂ ਦੇ ਜਿਤਨੇ ਸਸਤ੍ਰ ਸਨ, ਕਵੀ ਸ਼ਿਆਮ ਕਹਿੰਦੇ ਹਨ, ਸਾਰੇ ਹੀ ਕਟ ਕੇ ਸੁਟ ਦਿੱਤੇ। ੧੯੧੯।

ਚੌਪਈ

(ਕਾਲ ਜਮਨ) ਮਲੇਛ ਨੇ ਕ੍ਰੋਧਿਤ ਹੋ ਕੇ ਜੋ ਵੀ ਸਸਤ੍ਰ ਸੰਭਾਲੇ, ਉਨ੍ਹਾਂ ਨੂੰ ਸ੍ਰੀ ਕ੍ਰਿਸ਼ਨ ਨੇ ਕਟ ਕੇ ਸੁਟ ਦਿੱਤਾ। ਜਦੋਂ ਵੈਰੀ ਪੈਰਾਂ ਦੇ ਆਧਾਰ ਤੇ ਪੈਦਲ ਹੋ ਗਿਆ, (ਤਾਂ ਸ੍ਰੀ ਕ੍ਰਿਸ਼ਨ ਨੇ) ਕਿਹਾ ਕਿ ਇਸ ਬਲ ਕਰ ਕੇ ਲੜਨ ਆਇਆ ਸੈਂ। ੧੯੧੯।

ਸਵੈਯਾ

ਸ੍ਰੀ ਕ੍ਰਿਸ਼ਨ ਨੇ ਮਨ ਵਿਚ ਵਿਚਾਰ ਕੀਤਾ ਕਿ ਅਜਿਹਾ ਨ ਹੋਵੇ ਕਿ ਮਲੇਛ ਮੁਕਿਆਂ ਨਾਲ ਲੜਨ ਲਗ ਜਾਏ। ਕਵੀ ਸ਼ਿਆਮ ਕਹਿੰਦੇ ਹਨ, ਤਦ (ਇਹ ਮੁਕਿਆਂ ਦੀ ਛੋਹ ਕਰ ਕੇ) ਮੇਰੇ ਸਾਰੇ ਸ਼ਰੀਰ ਨੂੰ ਅਪਵਿਤਰ ਨ ਕਰ ਦੇਵੇ। (ਇਸ ਨੇ) ਸਾਰੇ ਸ਼ਰੀਰ ਉਤੇ ਕਵਚ ਅਤੇ ਸਸਤ੍ਰ ਸਜਾਏ ਹੋਏ ਹਨ। ਸਾਰੀ ਸੈਨਾ ਨੂੰ ਜੋੜ ਕੇ ਵੀ ਮੈਂ (ਇਸ ਨੂੰ) ਮਾਰ ਨਹੀਂ ਸਕਾਂਗਾ। ਜੇ ਮੈਂ ਇਸ ਦਾ ਸਿਰ ਕਟਦਾ ਹਾਂ ਤਾਂ ਇਹ (ਇਸ ਵੇਲੇ) ਸਸਤ੍ਰਾਂ ਤੋਂ ਹੀਨ (ਅਵਸਥਾ ਵਿਚ ਹੈ, ਜਿਸ ਕਰ ਕੇ) ਮੇਰਾ ਬਲ ਨਸ਼ਟ ਹੋ ਜਾਏਗਾ। ੧੯੨੦।

(ਸ੍ਰੀ ਕ੍ਰਿਸ਼ਨ ਨੇ) ਮਨ ਵਿਚ ਇਕ ਵਿਚਾਰ ਕੀਤਾ ਕਿ (ਜੇ ਮੈਂ) ਇਸ ਤੋਂ ਭਜਦਾ ਹਾਂ, (ਤਾਂ) ਇਹ ਪਿਛੇ ਪੈ ਜਾਏਗਾ। ਮੈਂ ਥੋੜੀ ਵਿਥ ਉਤੇ ਭਜਦਾ ਚਲਾ ਜਾਵਾਂ ਅਤੇ ਇਸ ਮਲੇਛ ਨੂੰ ਸ਼ਰੀਰ ਨ ਛੋਹਣ ਦੇਵਾਂ। ਜਿਸ ਗੁਢਾ ਵਿਚ ਮੁਚਕੁੰਦ ਸੁਤਾ ਧਿਆ ਹੈ, ਉਸ ਵਿਚ ਧਸ ਕੇ (ਉਸ ਨੂੰ) ਜਗਾ ਦੇਵਾਂ। ਮੈਂ ਆਪਣੇ ਆਪ ਨੂੰ ਬਚਾ ਲਵਾਂ ਅਤੇ ਉਸ ਦੀ ਦਿਸ਼ਟੀ ਤੋਂ ਇਸ ਨੂੰ ਸੜਵਾ ਦੇਵਾਂ। ੧੯੨੧।

## ਸੋਰਠਾ

ਤਉ ਇਹ ਸੂਰਗਹਿ ਜਾਇ ਜਉ ਇਹ ਰਨ ਭੀਤਰ ਹਨਿਓ।  
ਅਗਨ ਭਏ ਜਰਵਾਇ ਖੈ ਹੋ ਧਰਮ ਮਲੇਛ ਕੋ। ੧੯੨੨।

## ਸਵੈਯਾ

ਛੋਰ ਕੈ ਸ੍ਯੰਦਨ ਸਸਤ੍ਰਨ ਤ੍ਯਾਗ ਕੈ ਕਾਨੁ ਭਜਿਯੋ ਜਨੁ ਤ੍ਰਾਸ ਬਚਾਯੋ।  
ਵਾਹਿ ਲਖਿਯੋ ਕਿ ਭਜਿਯੋ ਮੁਹਿ ਤੇ ਮਥੁਰਾ ਹੂ ਕੇ ਨਾਇਕ ਹੈ ਕਹਿ ਧਾਯੋ।  
ਸੋਵਤ ਥੋ ਮੁਚਕੁੰਦ ਜਹਾ ਸੁ ਤਹਾ ਹੀ ਗਯੋ ਤਿਹ ਜਾਇ ਜਗਾਯੋ।  
ਆਪੁ ਬਚਾਇ ਗਯੋ ਤਨ ਕੋ ਇਹ ਆਵਤ ਥੋ ਇਹ ਕੋ ਜਰਵਾਯੋ। ੧੯੨੩।

## ਸੋਰਠਾ

ਆਪਨ ਕੋ ਬਚਵਾਇ ਗਯੋ ਕਾਨੁ ਮੁਚਕੁੰਦ ਤੇ।  
ਤਜੀ ਨੀਦ ਤਿਹ ਰਾਇ ਹੋਰਤ ਭਸਮ ਮਲੇਛ ਭਯੋ। ੧੯੨੪।

## ਸਵੈਯਾ

ਜਿਰਿ ਛਾਰ ਮਲੇਛ ਭਯੋ ਜਬ ਹੀ ਮੁਚਕੁੰਦ ਪੈ ਤਉ ਬਿਜ ਭੂਖਨ ਆਯੋ।  
ਆਵਤ ਹੀ ਤਿਹ ਕਾਨੁ ਕੋ ਹੋਰ ਕੈ ਪਾਇਨ ਉਪਰਿ ਸੀਸ ਝੁਕਾਯੋ।  
ਅਉਰ ਜਿਤੋ ਦੁਖ ਥੋ ਤਿਹ ਕੋ ਹਰਿ ਬਾਤਨ ਸੋ ਤਿਹ ਤਾਪ ਬੁਭਾਯੋ।  
ਐਸੇ ਸਮੇਧਿ ਕੈ ਤਾ ਤਿਹ ਜਾਰਿ ਕੈ ਸ੍ਰੀ ਬਿਜ ਨਾਇਕ ਡੇਰਨ ਆਯੋ। ੧੯੨੫।

ਇਤਿ ਸ੍ਰੀ ਬਚਿੜ੍ਹ ਨਾਟਕ ਗ੍ਰੰਥੇ ਕ੍ਰਿਸ਼ਨਾਵਤਾਰੇ ਕਾਲ ਜਮਨ ਬਧਹਿ ਧਿਆਇ ਸਮਾਪਤੰ।

## ਸਵੈਯਾ

ਜਉ ਲਗ ਡੇਰਨ ਆਵਤ ਥੋ ਤਬ ਲਉ ਇਕਿ ਆਇ ਸੰਦੇਸ ਸੁਨਾਯੋ।  
ਧਾਮ ਚਲੋ ਬਿਜ ਨਾਥ ਕਹਾ ਤੁਮ ਪੈ ਸਜਿ ਸੈਨ ਜਰਾਸੰਧਿ ਆਯੋ।  
ਅਉ ਸੁਨਿ ਕੈ ਬਤੀਆ ਤਿਹ ਕੀ ਮਨ ਸੈ ਭਟ ਅਉਰਨ ਤ੍ਰਾਸ ਬਚਾਯੋ।  
ਸ੍ਯਾਮ ਭਨੈ ਜਦੁਬੀਰ ਹਲੀ ਅਤਿ ਹੀ ਮਨ ਆਪਨ ਸੈ ਸੁਖ ਪਾਯੋ। ੧੯੨੬।

## ਦੌਹਰਾ

ਏਈ ਬਾਤੈ ਕਰਤ ਭਟ ਨਿਜ ਪੁਰ ਪਹੁੰਚੇ ਆਇ।  
ਕੂਪ ਬੈਠਿ ਬੁਧਿਵੰਤ ਸਭ ਅਪੁਨੇ ਲੀਏ ਬੁਲਾਇ। ੧੯੨੭।

## ਸੋਰਠਾ

(ਇਹ ਵੀ ਮਨ ਵਿਚ ਵਿਚਾਰ ਆਇਆ ਕਿ) ਜੇ ਇਸ ਨੂੰ ਰਣ ਵਿਚ (ਮੈਂ) ਮਾਰਿਆ ਤਾਂ ਇਹ ਸੁਅਰਗ ਨੂੰ ਜਾਏਗਾ (ਅਤੇ ਜੇ) ਅੱਗ ਵਿਚ ਸੜਵਾ ਦਿੱਤਾ ਤਾਂ ਇਸ ਦਾ ਮਲੇਛ ਧਰਮ ਨਸ਼ਟ ਹੋ ਜਾਏਗਾ। (ਫਲਸਰੂਪ ਨਰਕ ਨੂੰ ਜਾਏਗਾ)। ੧੯੨੨।

## ਸਵੈਯਾ

ਰਥ ਨੂੰ ਛਡ ਕੇ ਅਤੇ ਸ਼ਸਤ੍ਰਾਂ ਨੂੰ ਤਿਆਗ ਕੇ ਸ੍ਰੀ ਕ੍ਰਿਸ਼ਨ ਭਜ ਪਿਆ, ਮਾਨੈ ਬਹੁਤ ਡਰ ਗਿਆ ਹੋਵੇ। ਉਸ (ਕਾਲ ਜਮਨ) ਨੇ ਸਮਝਿਆ ਕਿ ਮੇਰੇ ਤੋਂ (ਡਰ ਕੇ) ਭਜਿਆ ਹੈ। (ਮਨ ਵਿਚ ਕਹਿਣ ਲਗ) ਮਥੁਰਾ ਦਾ ਰਸਾ ਹੋ ਕੇ ਭਜ ਗਿਆ ਹੈ। (ਕ੍ਰਿਸ਼ਨ) ਜਿਥੇ ਮੁਚਕੁੰਦ ਸੁਤਾ ਪਿਆ ਸੀ, ਉਥੇ ਹੀ ਗਿਆ ਅਤੇ ਉਸ ਨੂੰ ਜਾ ਜਗਾਇਆ। ਆਪਣੇ ਤਨ ਨੂੰ ਬਚਾ ਕੇ (ਨਿਕਲ) ਗਿਆ। ਕਾਲ ਜਮਨ (ਪਿਛੇ ਪਿਛੇ) ਆਉਂਦਾ ਸੀ, ਇਸ ਨੂੰ ਸੜਵਾ ਦਿੱਤਾ। ੧੯੨੩।

## ਸੋਰਠਾ

ਮੁਚਕੁੰਦ (ਦੀ ਦ੍ਰਿਸ਼ਟੀ) ਤੋਂ ਕ੍ਰਿਸ਼ਨ ਆਪਣੇ ਆਪ ਨੂੰ ਬਚਾ ਕੇ (ਨਿਕਲ) ਗਿਆ। ਉਸ ਰਸੇ (ਮੁਚਕੁੰਦ) ਦੀ ਜਾਗ ਖੁਲ੍ਹੀ ਗਈ, (ਉਸ ਦੇ) ਵੇਖਦਿਆਂ ਹੀ ਮਲੇਛ ਭਸਮ ਹੋ ਗਿਆ। ੧੯੨੪।

## ਸਵੈਯਾ

ਜਿਸ ਵੇਲੇ ਮਲੇਛ (ਕਾਲ ਜਮਨ) ਸੜ ਕੇ ਸੁਆਹ ਗਿਆ ਤਾਂ ਸ੍ਰੀ ਕ੍ਰਿਸ਼ਨ ਮੁਚਕੁੰਦ ਕੋਲ ਆ ਗਏ। ਉਸ ਨੇ ਕ੍ਰਿਸ਼ਨ ਨੂੰ ਆਉਂਦਿਆਂ ਵੇਖ ਕੇ ਪੈਰਾਂ ਉਤੇ ਸਿਰ ਢੁਕਾ ਦਿੱਤਾ। ਉਸ ਨੂੰ ਹੋਰ ਜਿਤਨੇ ਦੁਖ ਸਨ, (ਉਹ) ਸ੍ਰੀ ਕ੍ਰਿਸ਼ਨ ਨੇ ਗੱਲਾਂ ਨਾਲ ਮਿਟਾ ਦਿੱਤੇ। ਇਸ ਤਰ੍ਹਾਂ (ਮੁਚਕੁੰਦ ਨੂੰ) ਉਪਦੇਸ਼ ਦੇ ਕੇ ਅਤੇ ਉਸ (ਕਾਲ ਜਮਨ) ਨੂੰ ਸੜਵਾ ਕੇ ਸ੍ਰੀ ਕ੍ਰਿਸ਼ਨ (ਆਪਣੇ) ਡੇਰੇ ਤੇ ਆ ਗਏ। ੧੯੨੫।

ਇਥੇ ਸ੍ਰੀ ਬਚਿੜ੍ਹ ਨਾਟਕ ਗ੍ਰੰਥ ਦੇ ਕ੍ਰਿਸ਼ਨਾਵਤਾਰ ਦੇ ਕਾਲ ਜਮਨ ਬਧ ਦੇ ਅਧਿਆਇ ਦੀ ਸਮਾਪਤੀ।

## ਸਵੈਯਾ

ਜਿਤਨੀ ਦੇਰ ਤਕ ਉਹ ਡੇਰੇ ਨੂੰ ਆਏ ਹੀ ਸਨ ਉਤੀਨੀ ਦੇਰ ਤਕ ਇਕ (ਵਿਅਕਤੀ) ਨੇ ਸੁਨੇਹਾ ਸੁਣਾਇਆ--ਹੋ ਸ੍ਰੀ ਕ੍ਰਿਸ਼ਨ! ਤੁਸੀਂ, ਘਰ ਨੂੰ ਕਿਥੇ ਜਾ ਰਹੇ ਹੋ, ਜਰਾਸੰਧ ਸੈਨਾ ਸਜਾ ਕੇ ਚੜ੍ਹ ਆਇਆ ਹੈ। ਅਤੇ ਉਸ (ਵਿਅਕਤੀ) ਦੀਆਂ ਗੱਲਾਂ ਸੁਣ ਕੇ ਹੋਰਨਾਂ ਸੂਰਮਿਆਂ ਦੇ ਮਨ ਵਿਚ ਤ੍ਰਾਸ (ਤੈ) ਵਧ ਗਿਆ। (ਕਵੀ) ਸਿਆਮ ਕਹਿੰਦੇ ਹਨ, ਸ੍ਰੀ ਕ੍ਰਿਸ਼ਨ ਅਤੇ ਬਲਰਾਮ ਨੇ ਆਪਣੇ ਮਨ ਵਿਚ ਬਹੁਤ ਸੁਖ ਪ੍ਰਾਪਤ ਕੀਤਾ। ੧੯੨੬।

## ਦੌਹਰਾ

ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹੋਏ ਸੂਰਮੇ ਆਪਣੇ ਨਗਰ ਵਿਚ ਪਹੁੰਚ ਗਏ। ਰਸਾ (ਉਗ੍ਰਸੈਨ ਨੇ ਰਾਜ-ਸਭਾ ਵਿਚ) ਬੈਠ ਕੇ ਆਪਣੇ ਸਾਰੇ ਬੁਧੀਮਾਨ (ਮੰਤਰੀ) ਬੁਲਾ ਲਏ। ੧੯੨੨।

## ਸਵੈਝਾ

ਜੋਰਿ ਘਨੇ ਦਲੁ ਸੰਧਿ ਜਰਾ ਟ੍ਰਿਪ ਆਯੋ ਹੈ ਕੋਂਪਿ ਅਥੈ ਕਹਿ ਕਈਯੈ।  
ਸੈਨ ਘਨੇ ਇਹ ਕੈ ਸੰਗਿ ਹੈ ਜੋ ਪੈ ਜੁਧੁ ਕਰੈ ਨਹੀਂ ਜਾਤਿ ਬਚਈਯੈ।  
ਕੈ ਇਹ ਕੋ ਸਭ ਜਾਇ ਮਿਲੈ ਪੁਰਿ ਛਾਡਿ ਨਹੀਂ ਅਨੱਤੈ ਕਉ ਸਿਧਈਯੈ।  
ਬਾਤ ਕੁਪੇਚ ਬਨੀ ਸਭ ਹੀ ਇਨ ਬਾਤਨ ਤੇ ਧੋ ਕਹਾ ਅਬ ਕਈਯੈ। ੧੯੨੮।

## ਸੋਰਠਾ

ਕੀਨੋ ਇਹੈ ਬਿਚਾਰ ਪੁਰਿ ਤਜਿ ਕੈ ਅਨੱਤੈ ਬਸਹਿ।  
ਨ ਤਰ ਢਾਰੈ ਮਾਰਿ ਜਰਾਸੰਧਿ ਭੂਪਤਿ ਪ੍ਰਬਲ। ੧੯੨੯।  
ਕੀਜੋ ਸੋਊ ਬਿਚਾਰ ਜੋ ਭਾਵੈ ਸਭ ਜਨਨ ਮਨਿ।  
ਅਪੁਨੇ ਚਿਤਹ ਬਿਚਾਰਿ ਬਾਤ ਨ ਕੀਜੈ ਠਾਨਿ ਹਠ। ੧੯੩੦।

## ਸਵੈਝਾ

ਤਜਿ ਕੈ ਮਥੁਰਾ ਸੁਨਿ ਕੈ ਇਹ ਸਤ੍ਰ ਸੁ ਲੈ ਕੇ ਕੁਟੰਬਨ ਜਾਏ ਪਰਾਏ।  
ਏਕ ਬਡੇ ਗਿਰਿ ਥੋ ਤਿਹ ਭੀਤਰ ਨੈਕੁ ਟਿਕੇ ਚਿਤ ਮੈ ਸੁਖੁ ਪਾਏ।  
ਘੇਰਤ ਭਯੋ ਨਗ ਸੰਧਿ ਜਰਾ ਤਿਹ ਕੀ ਉਪਮਾ ਕਬਿ ਸ੍ਰਾਵਮ ਸੁਨਾਏ।  
ਪਾਤਨ ਕੇ ਜਨ ਭਛਨ ਕਉ ਭਟਵਾ ਨਹਿ ਬਾਦਰ ਹੀ ਮਿਲਿ ਆਏ। ੧੯੩੧।

## ਦੌਰਾ

ਜਰਾਸੰਧਿ ਤਬ ਮੰਤ੍ਰੀਅਨ ਸੰਗਿ ਯੋ ਕਹਿਯੋ ਸੁਨਾਇ।  
ਨਗ ਭਾਰੀ ਇਹ ਸੈਨ ਤੇ ਨੈਕੁ ਨ ਸੋਧਿਯੋ ਜਾਇ। ੧੯੩੨।

## ਸੋਰਠਾ

ਦੀਜੈ ਆਗਿ ਲਗਾਇ ਦਸੋ ਦਿਸਾ ਤੇ ਘੇਰਿ ਗਿਰਿ।  
ਆਪਨ ਹੀ ਜਰਿ ਜਾਇ ਸ੍ਰੀ ਜਦੁਬੀਰ ਕੁਟੰਬ ਸਨਿ। ੧੯੩੩।

## ਸਵੈਝਾ

ਘੇਰਿ ਦਸੋ ਦਿਸਾ ਤੇ ਗਿਰਿ ਕਉ ਕਬਿ ਸ੍ਰਾਵਮ ਕਹੈ ਦਈ ਆਗਿ ਲਗਾਈ।  
ਤੈਸੇ ਹੀ ਪਉਨ ਪ੍ਰਚੰਡ ਬਹਿਯੋ ਤਿਹ ਪਉਨ ਸੋ ਆਗਿ ਘਨੀ ਹਹਰਾਈ।  
ਜੀਵ ਬਡੇ ਤ੍ਰਿਨ ਰੂਖ ਘਨੇ ਛਿਨ ਬੀਚ ਦਏ ਫੁਨ ਤਾਹਿ ਜਰਾਈ।  
ਤਉਨ ਘਰੀ ਤਿਨ ਲੋਗ ਪੈ ਫੁਨ ਹੋਤ ਭਈ ਅਤਿ ਹੀ ਦੁਖਦਾਈ। ੧੯੩੪।

## ਸਵੈਝਾ

(ਰਾਜਾ ਉਗ੍ਰਸੈਨ ਨੇ ਕਿਹਾ--) ਰਾਜਾ ਜਰਾਸੰਧ ਬਹੁਤ ਸਾਰੀ ਸੈਨਾ ਇਕੱਠੀ ਕਰ ਕੇ ਅਤੇ ਕ੍ਰੋਧਵਾਨ ਹੋ ਕੇ (ਚੜ੍ਹ) ਆਇਆ ਹੈ, ਹੁਣ ਕੀ ਕਰੀਏ। ਇਸ ਦੇ ਨਾਲ ਬਹੁਤ ਵੱਡੀ ਸੈਨਾ ਹੈ। ਜੇ ਕਰ (ਇਸ ਨਾਲ) ਯੁੱਧ ਕਰਦੇ ਹਾਂ ਤਾਂ ਬਚਿਆ ਨਹੀਂ ਜਾ ਸਕੇਗਾ। ਜਾਂ ਤਾਂ ਇਸ ਨੂੰ ਜਾ ਕੇ ਮਿਲ ਪਈਏ, ਨਹੀਂ ਤਾਂ (ਮਥੁਰਾ) ਨਗਰੀ ਛਡ ਕੇ ਕਿਸੇ ਹੋਰ ਥਾਂ ਨੂੰ ਚਲੇ ਜਾਈਏ। ਸਾਰੀਆਂ ਗੱਲਾਂ ਕੁਸੂਤੀਆਂ ਹੋ ਗਈਆਂ ਹਨ, ਹੁਣ ਇਨ੍ਹਾਂ ਗੱਲਾਂ ਦਾ ਕੀ ਕਰੀਏ। ੧੯੨੮।

## ਸੋਰਠਾ

ਸਭ ਨੇ ਇਹੀ ਵਿਚਾਰ ਕੀਤਾ ਕਿ ਨਗਰ ਨੂੰ ਛਡ ਕੇ ਕਿਸੇ ਹੋਰ ਥਾਂ ਤੇ ਜਾ ਕੇ ਵਸਣਾ ਚਾਹੀਦਾ ਹੈ। ਨਹੀਂ ਤਾਂ (ਉਹ) ਮਾਰ ਸੁਟੇਗਾ, (ਕਿਉਂਕਿ) ਰਾਜਾ ਜਰਾਸੰਧ ਬਹੁਤ ਬਲਵਾਨ ਹੈ। ੧੯੨੯।

ਉਹੀ ਵਿਚਾਰ ਕਰੋ ਜੋ ਸਾਰਿਆਂ ਵਿਅਕਤੀਆਂ ਦੇ ਮਨ ਨੂੰ ਚੰਗਾ ਲਗੇ। ਆਪਣੇ ਚਿਤ ਵਿਚ (ਠੀਕ ਗੱਲ) ਵਿਚਾਰੋ, ਹਠ ਧਾਰ ਕੇ ਕੋਈ ਗੱਲ ਨ ਕਰੋ। ੧੯੩੦।

## ਸਵੈਝਾ

ਇਸ ਵੈਰੀ ਦਾ (ਆਉਣਾ) ਸੁਣ ਕੇ, ਮਥੁਰਾ ਨੂੰ ਤਿਆਗ ਕੇ ਅਤੇ ਆਪਣੇ ਟਬਰਾਂ ਨੂੰ ਲੈ ਕੇ ਯਾਦਵ ਭਜ ਗਏ ਹਨ। ਉਥੇ ਇਕ ਵੱਡਾ ਪਹਾੜ ਸੀ, ਉਸ ਵਿਚ ਕੁਝ ਸਮੇਂ ਲਈ ਟਿਕੇ ਹਨ ਅਤੇ ਚਿਤ ਵਿਚ ਬਹੁਤ ਸੁਖ ਪਾਇਆ ਹੈ। ਜਰਾਸੰਧ ਨੇ ਉਸ ਪਹਾੜ ਨੂੰ ਘੇਰ ਲਿਆ ਹੈ। ਉਸ ਦੀ ਉਪਮਾ ਕਵੀ ਸ਼ਿਆਮ ਸੁਣਾਉਂਦੇ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੇ ਪੱਤਰਾਂ ਨੂੰ ਖਾਣ ਲਈ ਸੂਰਮੇ ਨਹੀਂ, ਬਾਂਦਰ ਇਕੱਠੇ ਹੋ ਕੇ ਆ ਗਏ ਹੋਣ। (ਅਰਥਾਂਤਰ ਪਤਣ ਦੇ ਲੋਕਾਂ ਨੂੰ ਖਾਣ ਲਈ ਸੂਰਮੇ ਨਹੀਂ ਬਦਲ ਘਿਰ ਕੇ ਆ ਗਏ ਹੋਣ)। ੧੯੩੧।

## ਦੌਰਾ

ਤਦ ਜਰਾਸੰਧ ਨੇ ਮੰਤਰੀਆਂ ਨੂੰ ਸੁਣਾ ਕੇ ਇਸ ਤਰ੍ਹਾਂ ਕਿਹਾ--ਪਹਾੜ ਬਹੁਤ ਵੱਡਾ ਹੈ। ਇਹ ਸੈਨਾ ਤੋਂ ਬਿਲਕੁਲ ਸੋਧਿਆ ਨਹੀਂ ਜਾ ਸਕਦਾ। ੧੯੩੨।

## ਸੋਰਠਾ

ਪਹਾੜ ਨੂੰ ਦਸਾਂ ਦਿਸ਼ਾਵਾਂ ਤੋਂ ਘੇਰ ਕੇ ਅੱਗ ਲਾ ਦਿਓ। ਸ੍ਰੀ ਕ੍ਰਿਸ਼ਨ ਕੁਟੰਬੀਆਂ ਸਮੇਤ ਆਪ ਹੀ ਸੜ ਜਾਵੇਗਾ। ੧੯੩੩।

## ਸਵੈਝਾ

ਕਵੀ ਸ਼ਿਆਮ ਕਹਿੰਦੇ ਹਨ, ਪਹਾੜ ਨੂੰ ਦਸਾਂ ਦਿਸ਼ਾਵਾਂ ਤੋਂ ਘੇਰ ਕੇ ਅੱਗ ਲਗਾ ਦਿੱਤੀ ਹੈ। ਉਸ ਵੇਲੇ ਤੇਜ਼ ਹਵਾ ਚਲ ਪਈ ਹੈ। ਉਸ ਹਵਾ ਨਾਲ ਅੱਗ ਬਹੁਤ ਅਧਿਕ ਮਚ ਗਈ ਹੈ। ਬਹੁਤ ਵੱਡੇ ਵੱਡੇ ਬ੍ਰਿਛ, ਜੀਵ ਅਤੇ ਘਾਰ ਛਿਣ ਭਰ ਵਿਚ ਉਸ ਨੇ ਛੁਕ ਦਿੱਤੇ ਹਨ। ਫਿਰ ਉਹ ਘੜੀ ਉਨ੍ਹਾਂ ਲੋਕਾਂ ਉਤੇ ਬਹੁਤ ਦੁਖਦਾਇਕ ਹੋ ਗਈ ਹੈ। ੧੯੩੪।

## ਚੌਪਈ

ਜੀਵ ਮਨੁਛ ਜਰੋ ਤ੍ਰਿਨ ਜਈ। ਸੰਕਾ ਕਰਤ ਭਏ ਭਟ ਤਥੈ।  
ਮਿਲਿ ਸਭ ਹੀ ਜਦੁਪਤਿ ਪਹਿ ਆਏ। ਦੀਨ ਭਾਤਿ ਹੁਇ ਅਤਿ ਪਿਆਏ। ੧੯੩੫।

## ਸਭ ਜਾਂਦੇ ਬਾਚ

## ਚੌਪਈ

ਪ੍ਰਭ ਸੁ ਹਮਰੀ ਰਡਾ ਕੀਜੈ। ਜੀਵ ਰਾਖ ਇਨ ਸਭ ਕੋ ਲੀਜੈ।  
ਆਪਹਿ ਕੋਊ ਉਪਾਵ ਬਤਈਜੈ। ਕੈ ਭਜੀਐ ਕੈ ਜੂਝ ਮਰਈਜੈ। ੧੯੩੬।

## ਸਵੈਯਾ

ਤਿਨ ਕੀ ਬਤੀਆ ਸੁਨਿ ਕੈ ਪ੍ਰਭ ਸੁ ਗਿਰਿ ਕਉ ਸੰਗ ਪਾਇਨ ਕੇ ਮਸਕਿਯੋ।  
ਨ ਸਕਿਯੋ ਸਹ ਭਾਰ ਸੁ ਤਾ ਪਗ ਕੋ ਕਬਿ ਸੁਆਮ ਭਨੈ ਜਲ ਲਉ ਧਸਕਿਯੋ।  
ਉਸਕਿਯੋ ਗਿਰਿ ਉਰਧ ਕੋ ਧਸਿ ਕੈ ਕੋਊ ਪਾਵਕ ਜੀਵ ਜਰਾ ਨ ਸਕਿਯੋ।  
ਜਦੁਬੀਰ ਹਲੀ ਤਿਹ ਸੈਨ ਮੈ ਕੁਦਿ ਪਰੇ ਨ ਹਿਜਾ ਤਿਨ ਕੈ ਕਸਕਿਯੋ। ੧੯੩੭।

ਏਕਹਿ ਹਾਥਿ ਗਦਾ ਗਹਿ ਸੁਆਮ ਜ ਭਪਤਿ ਕੇ ਬਹੁਤੇ ਭਟ ਮਾਰੇ।  
ਅਉਰ ਘਨੇ ਅਸਵਾਰ ਹਨੇ ਬਿਨੁ ਪ੍ਰਾਨ ਘਨੇ ਗਜਿ ਕੈ ਭੁਇ ਪਾਰੇ।  
ਪਾਇਨ ਪੰਤ ਹਨੇ ਅਗਨੇ ਰਥ ਤੋਰਿ ਰਥੀ ਬਿਰਥੀ ਕਰਿ ਡਾਰੇ।  
ਜੀਤ ਭਈ ਜਦੁਬੀਰ ਕੀ ਯੋ ਕਬਿ ਸੁਆਮ ਕਰੈ ਸਭ ਯੋ ਅਰਿ ਹਾਰੇ। ੧੯੩੮।

ਜੋ ਭਟ ਸੁਆਮ ਸੋ ਜੂਝ ਕੋ ਆਵਤ ਜੂਝਤ ਹੈ ਸੁ ਲਗੇ ਭਟ ਭੀਰ ਨਾ।  
ਸ੍ਰੀ ਬਿਸ਼ਨਾਥ ਕੇ ਤੇਜ ਕੇ ਅਗ੍ਰ ਕਰੈ ਕਬਿ ਸੁਆਮ ਧਰੈ ਕੋਊ ਧੀਰ ਨਾ।  
ਭੂਪਤਿ ਦੇਖ ਦਸਾ ਤਿਨ ਕੀ ਸੁ ਕਹਿਓ ਇਹ ਭਾਤਿ ਭਯੋ ਅਤਿ ਹੀ ਰਨ।  
ਮਾਨੋ ਤੰਬੋਲੀ ਹੀ ਕੀ ਸਮ ਹੈ ਨਿਪ ਫੇਰਤ ਪਾਨ ਕੀ ਜਿਮ ਬੀਰਨਾ। ੧੯੩੯।

ਇਤ ਕੋਏ ਗਦਾ ਗਹਿ ਕੈ ਮੁਸਲੀਪਰ ਸੜੁਨ ਸੈਨ ਭਲੇ ਝਕੜੇਰਿਯੋ।  
ਜੋ ਭਟ ਆਇ ਭਿਰੇ ਸਮੁਰੇ ਤਿਹ ਏਕ ਚਪੇਟਹਿ ਸੋ ਸਿਰੁ ਤੋਰਿਯੋ।  
ਅਉਰ ਜਿਤੀ ਚਤੁਰੰਗ ਚਮੁੰ ਤਿਨ ਕੋ ਮੁਖ ਔਸੀ ਹੀ ਭਾਤਿ ਸੋ ਮੋਰਿਯੋ।  
ਜੀਤ ਲਈ ਸਭ ਹੀ ਅਰਿਵਾ ਤਿਨ ਤੇ ਅਜਿਤਿਓ ਭਟ ਏਕ ਨ ਛੋਰਿਯੋ। ੧੯੪੦।

ਕਾਨੂ ਹਲੀ ਮਿਲ ਭ੍ਰਾਤ ਦੁਹੁੰ ਜਬ ਸੈਨ ਸਬੈ ਤਿਹ ਭੂਪ ਕੋ ਮਾਰਿਯੋ।  
ਸੋ ਕੋਊ ਜੀਤ ਬਚਿਯੋ ਤਿਹ ਤੇ ਜਿਨਿ ਦਾਤਨ ਘਾਸ ਗਹਿਓ ਬਲੁ ਹਾਰਿਯੋ।

## ਚੌਪਈ

ਜਦ ਜੀਵ, ਮਨੁਖ ਅਤੇ ਘਾਹ ਸੜ ਗਏ, ਤਦ ਸਾਰੇ ਯੋਧੇ (ਮਨ ਵਿਚ) ਸੰਸਾ ਕਰਨ ਲਗੇ। ਸਾਰੇ ਮਿਲ ਕੇ ਸ੍ਰੀ ਕ੍ਰਿਸ਼ਨ ਕੋਲ ਆਏ ਅਤੇ ਬਹੁਤ ਹੀ ਆਜਿਜ਼ੀ ਨਾਲ ਗਿੜਗਿੜਾਉਣ ਲਗੇ। ੧੯੩੫।

ਸਾਰੇ ਯਾਦਵ ਕਹਿਣ ਲਗੇ--

## ਚੌਪਈ

ਹੋ ਪ੍ਰਭੂ ਜੀ! ਸਾਡੀ ਰਖਿਆ ਕਰੋ। ਇਨ੍ਹਾਂ ਸਾਰਿਆਂ ਜੀਵਾਂ ਨੂੰ ਬਚਾ ਲਵੋ। ਆਪ ਹੀ ਕੋਈ ਉਪਾ ਦਸੋ। ਜਾਂ ਭਜ ਜਾਈਏ ਜਾਂ ਲੜ ਕੇ ਮਰ ਜਾਈਏ। ੧੯੩੬।

## ਸਵੈਯਾ

ਉਨ੍ਹਾਂ ਦੀਆਂ ਗੱਲਾਂ ਸੁਣ ਕੇ ਕ੍ਰਿਸ਼ਨ ਜੀ ਨੇ ਪਰਬਤ ਨੂੰ ਪੈਰਾਂ ਨਾਲ ਮਸਲ ਦਿੱਤਾ। ਕਵੀ ਸਿਆਮ ਕਹਿੰਦੇ ਹਨ ਉਹ (ਪਰਬਤ) ਉਨ੍ਹਾਂ ਦੇ ਪੈਰਾਂ ਦੇ ਭਾਰ ਨੂੰ ਨ ਸਹਾਰ ਸਕਿਆ, (ਇਸ ਲਈ ਹੇਠਾਂ) ਪਾਣੀ ਤਕ ਧਸ ਗਿਆ। (ਜਲ ਵਿਚ) ਧਸ ਕੇ ਪਰਬਤ( ਫਿਰ) ਉਛਲ ਕੇ ਉਪਰ (ਨੂੰ ਆ ਗਿਆ)। (ਫਲਸਰੂਪ) ਅੱਗ ਕਿਸੇ ਵੀ ਜੀਵ ਨੂੰ ਸਾਡ ਨ ਸਕੀ। ਸ੍ਰੀ ਕ੍ਰਿਸ਼ਨ ਅਤੇ ਬਲਰਾਮ ਉਸ (ਵੈਰੀ) ਦੀ ਸੈਨ ਵਿਚ ਕੁਦ ਕੇ ਜਾ ਪਏ ਅਤੇ ਉਨ੍ਹਾਂ ਦਾ ਹਿਰਦਾ (ਡਰ ਨਾਲ ਜਰਾ ਜਿੰਨਾ ਵੀ) ਨ ਕੰਬਿਆ। ੧੯੩੭।

ਸ੍ਰੀ ਕ੍ਰਿਸ਼ਨ ਨੇ ਇਕ ਹੱਥ ਵਿਚ ਗਦਾ ਪਕੜ ਕੇ ਰਾਜਾ (ਜਰਾਸੰਧ) ਦੇ ਬਹੁਤ ਸਾਰੇ ਯੋਧੇ ਮਾਰ ਦਿੱਤੇ ਹਨ। ਹੋਰ ਬਹੁਤ ਸਾਰੇ (ਘੋੜ) ਸਵਾਰ ਮਾਰ ਦਿੱਤੇ ਹਨ ਅਤੇ ਬਹੁਤ ਸਾਰੇ ਹਾਥੀਆਂ ਨੂੰ ਪ੍ਰਾਣਾਂ ਤੋਂ ਬਿਨਾ ਕਰ ਕੇ ਧਰਤੀ ਉਤੇ ਸੁਟ ਦਿੱਤਾ ਹੈ। ਪੈਦਲਾਂ ਦੀਆਂ ਪੰਕਤੀਆਂ ਦੀਆਂ ਪੰਕਤੀਆਂ ਮਾਰ ਦਿੱਤੀਆਂ ਹਨ ਅਤੇ ਰਥ ਨੂੰ ਭੰਨ੍ਹ ਕੇ ਰਥਾਂ ਵਾਲਿਆਂ ਨੂੰ ਬਿਨਾ ਰਥਾਂ ਦੇ ਕਰ ਦਿੱਤਾ ਹੈ। ਇਸ ਤਰ੍ਹਾਂ ਸ੍ਰੀ ਕ੍ਰਿਸ਼ਨ ਦੀ ਜਿਤ ਹੋ ਗਈ ਹੈ। ਕਵੀ ਸਿਆਮ ਕਹਿੰਦੇ ਹਨ, ਇਸ ਤਰ੍ਹਾਂ ਸਾਰੇ ਵੈਰੀ ਹਾਰ ਗਏ ਹਨ। ੧੯੩੮।

ਜੋ ਯੋਧ ਸ੍ਰੀ ਕ੍ਰਿਸ਼ਨ ਨਾਲ ਲੜਨ ਲਈ ਆਉਂਦਾ ਹੈ, ਉਹ (ਅਵੱਸ਼) ਜੂਝਦਾ ਹੈ, ਕਾਇਰ ਨਹੀਂ ਲਗਦਾ। ਸ੍ਰੀ ਕ੍ਰਿਸ਼ਨ ਦੇ ਤੇਜ ਦੇ ਸਾਹਮਣੇ, ਕਵੀ ਸਿਆਮ ਕਹਿੰਦੇ ਹਨ, ਕੋਈ ਵੀ (ਸੂਰਮਾ) ਧੀਰਜ ਧਾਰਨ ਨਹੀਂ ਕਰ ਸਕਦਾ। ਉਨ੍ਹਾਂ ਦੀ ਹਾਲਤ ਵੇਖ ਕੇ ਰਾਜਾ (ਉਗਸੈਨ) ਨੇ ਇਸ ਤਰ੍ਹਾਂ ਕਿਹਾ ਕਿ ਬਹੁਤ ਭਾਰੀ ਯੁੱਧ ਹੋ ਰਿਹਾ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਰਾਜਾ (ਜਰਾਸੰਧ) ਪਨਵਾੜੀ ਰੂਪ ਹੋ ਕੇ ਯੋਧਿਆਂ ਦੇ ਰੂਪ ਵਿਚ ਪਾਨ ਦੇ ਬੀਤੇ ਵੰਡਦਾ ਫਿਰਦਾ ਹੋਵੇ। ੧੯੩੯।

ਇਧਰੋਂ ਕ੍ਰੋਧਿਤ ਹੋ ਕੇ ਬਲਰਾਮ ਨੇ ਗਦਾ ਪਕੜ ਕੇ ਵੈਰੀ ਸੈਨ ਨੂੰ ਚੰਗੀ ਤਰ੍ਹਾਂ ਮਧੋਲ ਦਿੱਤਾ ਹੈ। ਜਿਹੜੇ ਸੂਰਮੇ ਸਾਹਮਣੇ ਆ ਕੇ ਭਿੜੇ ਹਨ, ਉਨ੍ਹਾਂ ਦੇ ਇਕ ਹੀ ਚਪੇੜ (ਜਾਂ ਸਟ) ਨਾਲ ਸਿਰ ਪਾੜ ਦਿੱਤੇ ਹਨ। ਹੋਰ ਵੀ ਜਿੰਨੀ ਚਤੁਰੰਗਨੀ ਸੈਨਾ ਸੀ, ਉਨ੍ਹਾਂ ਦੇ ਮੂੰਹ ਵੀ ਇਸੇ ਤਰ੍ਹਾਂ ਮਰੋੜ ਸੁਟੇ ਹਨ। ਉਸ ਨੇ ਸਾਰੇ ਹੀ ਵੈਰੀ ਜਿਤ ਲਈ ਹਨ ਅਤੇ ਉਨ੍ਹਾਂ ਵਿਚੋਂ ਇਕ ਵੀ ਸੂਰਮਾ ਜਿਤੇ ਬਿਨਾ ਨਹੀਂ ਛਡਿਆ। ੧੯੪੦।

ਕ੍ਰਿਸ਼ਨ ਅਤੇ ਬਲਰਾਮ ਦੋਹਾਂ ਭਰਾਵਾਂ ਨੇ ਮਿਲ ਕੇ ਜਦ ਰਾਜਾ (ਜਰਾਸੰਧ) ਦੀ ਸਾਰੀ ਸੈਨਾ ਨੂੰ ਮਾਰ ਦਿੱਤਾ, (ਤਦ) ਉਹੀ ਕੋਈ ਉਸ ਤੋਂ ਜੀਉਂਦਾ ਬਚਿਆ ਹੈ ਜਿਸ ਦਾ ਬਲ ਹਾਰ ਗਿਆ ਹੈ ਅਤੇ ਦੰਦਾਂ ਨਾਲ ਘਾਹ ਪਕੜ ਲਈ ਹੈ। ਜਦ ਦਲ ਦੀ ਅਜਿਹੀ

ਐਸੀ ਦਸਾ ਜਬ ਭੀ ਦਲ ਕੀ ਤਬ ਭੂਪਤਿ ਆਪਣੇ ਨੈਨਿ ਨਿਹਾਰਿਯੋ।  
ਜੀਤ ਅਉ ਜੀਵ ਕੀ ਆਸ ਤਜੀ ਰਨ ਠਾਨਤ ਭਯੋ ਪੁਰਖਤ ਸੰਭਾਰਿਯੋ। ੧੯੪੧।

**ਸੋਚਨਾ**

ਦੀਨੀ ਗਦਾ ਚਲਾਇ ਸ੍ਰੀ ਜਦੁਪਤਿ ਨਿਪ ਹੋਰਿ ਕੈ।  
ਸੂਤਹਿ ਦਯੋ ਗਿਰਾਇ ਅਸੂ ਚਾਰਿ ਸੰਗ ਹੀ ਹਨੋ। ੧੯੪੨।

**ਦੋਹਰਾ**

ਪਾਵ ਪਿਆਦਾ ਭੂਪ ਭਯੋ ਅਉਰ ਗਦਾ ਤਬ ਝਰਿ।  
ਸ੍ਯਾਮ ਭਨੈ ਸੰਗ ਏਕ ਹੀ ਘਾਇ ਕੀਯੋ ਬਿਸੰਭਾਰ। ੧੯੪੩।

**ਤੱਟਕ**

ਸਬ ਸੰਧਿ ਜਰਾ ਬਿਸੰਭਾਰ ਭਯੋ। ਗਹਿ ਕੈ ਤਬ ਸ੍ਰੀ ਘਨਿ ਸ੍ਯਾਮ ਲਯੋ।  
ਗਹਿ ਕੈ ਤਿਹ ਕੋ ਇਹ ਭਾਤਿ ਕਹਿਯੋ। ਪੁਰਖਤ ਇਹੀ ਜੜ ਜੁਧੁ ਚਹਿਯੋ। ੧੯੪੪।

**ਹਲੀ ਬਾਚ ਕਾਨੂ ਸੋ****ਦੋਹਰਾ**

ਕਾਟਤ ਹੋ ਅਬ ਸੀਸ ਇਹ ਮੁਸਲੀਪਰ ਕਹਿਯੋ ਆਇ।  
ਜੋ ਜੀਵਤ ਇਹ ਛਾਡਿ ਹੋ ਤਉ ਇਹ ਰਾਰਿ ਮਚਾਇ। ੧੯੪੫।

**ਜਰਾਸੰਧਿ ਬਾਚ****ਸਵੈਯਾ**

ਸੁਧਿ ਲੈ ਤਬ ਭੂਪ ਡਰਾਤੁਰ ਹੈ ਤਜਿ ਸਸਤ੍ਰਨ ਸ੍ਯਾਮ ਕੇ ਪਾਇ ਪਰਿਯੋ।  
ਬਧ ਮੇਰ ਕਰੋ ਨ ਅਥੈ ਪ੍ਰਭੁ ਸੂ ਨ ਲਹਿਓ ਤੁਮਰੇ ਬਲੁ ਭੂਲਿ ਪਰਿਯੋ।  
ਇਹ ਭਾਤਿ ਭਯੋ ਘਿਘਿਆਤ ਘਨੇ ਨਿਪ ਹੈ ਸਰਨਾਗਤਿ ਐਸੇ ਰਰਿਯੋ।  
ਕਬਿ ਸ੍ਯਾਮ ਕਰੈ ਇਹ ਭੂਪ ਕੀ ਦੇਖਿ ਦਸਾ ਕਰੁਣਾਨਿਧਿ ਲਾਜਿ ਭਰਿਯੋ। ੧੯੪੬।

**ਕਾਨੂ ਸੂ ਬਾਚ ਹਲੀ ਸੋ****ਤੱਟਕ**

ਇਹ ਦੈ ਰੇ ਹਲੀ ਕਹਿਯੋ ਛੋਰ ਅਬੈ। ਮਨ ਤੇ ਤਜਿ ਕ੍ਰੋਪ ਕੀ ਬਾਤ ਸਬੈ।  
ਕਹਿਓ ਕਿਉ ਹਮ ਸੋ ਇਹ ਜੂਝ ਚਹਿਯੋ। ਤਬ ਧੌ ਹਸਿ ਕੈ ਜਦੁਰਾਇ ਕਹਿਯੋ। ੧੯੪੭।

**ਸੋਚਨਾ**

ਬਡੇ ਸੜ੍ਹ ਜੋ ਹੋਇ ਤਜਿ ਸਸਤ੍ਰਨ ਪਾਇਨ ਪਰੈ।  
ਨੈਕੁ ਨ ਕਰਿ ਚਿਤ ਰੋਹਿ ਬਡੇ ਨ ਬਧ ਤਾ ਕੋ ਕਰਤਾ। ੧੯੪੮।

ਦਸਾ ਹੋ ਗਈ ਤਦ ਰਾਜੇ ਨੇ ਆਪਣੀਆਂ ਅੱਖਾਂ ਨਾਲ ਵੇਖ ਲਈ। (ਉਸ ਨੇ) ਜਿਤਣ  
ਅਤੇ ਜੀਣ ਦੀ ਆਸ ਛਡ ਦਿੱਤੀ ਅਤੇ ਹਠ ਪੂਰਵਕ (ਆਪਣੇ) ਬਲ ਨੂੰ ਸੰਭਾਲ  
ਲਿਆ। ੧੯੪੯।

**ਸੋਚਨਾ**

ਸ੍ਰੀ ਕ੍ਰਿਸ਼ਨ ਨੇ ਰਾਜੇ ਨੂੰ ਵੇਖ ਕੇ ਗਦਾ ਚਲਾ ਦਿੱਤੀ ਹੈ। (ਉਸ ਨਾਲ) ਰਥਵਾਨ  
ਨੂੰ ਡਿਗ ਦਿੱਤਾ ਹੈ ਅਤੇ ਨਾਲ ਹੀ ਚਾਰੇ ਘੋੜੇ ਮਰ ਦਿੱਤੇ ਹਨ। ੧੯੪੧।

**ਦੋਹਰਾ**

(ਜਦ) ਰਾਜਾ ਪੈਰ ਪਿਆਦਾ ਹੋ ਗਿਆ, ਤਦ ਗਦਾ ਦਾ ਹੋਰ ਪ੍ਰਹਾਰ ਕਰ ਦਿੱਤਾ।  
(ਕਵੀ) ਸ਼ਿਆਮ ਕਹਿੰਦੇ ਹਨ, ਇਕ ਹੀ ਸਟ ਨਾਲ (ਰਾਜਾ) ਬੇਸੁਧ ਹੋ ਗਿਆ। ੧੯੪੩।

**ਤੱਟਕ**

ਜਦ ਜਰਾਸੰਧਿ ਬੇਸੁਧ ਹੋ ਗਿਆ ਤਦ ਸ੍ਰੀ ਕ੍ਰਿਸ਼ਨ ਨੇ (ਉਸ ਨੂੰ) ਛਡ ਲਿਆ। ਉਸ  
ਨੂੰ ਪਕੜ ਕੇ ਇਸ ਤਰ੍ਹਾਂ ਕਿਹਾ— ਹੇ ਮੂਰਖ! ਇਸ ਸ਼ਕਤੀ (ਦੇ ਬਲਬੂਤੇ ਤੇ) ਯੁੱਧ ਦੀ  
ਇੱਛਾ ਕਰਦਾ ਹੈ। ੧੯੪੪।

**ਬਲਰਾਮ ਨੇ ਕ੍ਰਿਸ਼ਨ ਨੂੰ ਕਿਹਾ—****ਦੋਹਰਾ**

ਬਲਰਾਮ ਨੇ ਆ ਕੇ ਕਿਹਾ ਕਿ ਹੁਣ (ਸੈਂ) ਇਸ ਦਾ ਸਿਰ ਕਟਦਾ ਹਾਂ। ਜੇ ਇਸ  
ਨੂੰ ਜੀਉਦਾ ਛਡਦਾ ਹਾਂ ਤਾਂ ਇਹ ਫਿਰ ਲੜਾਈ ਕਰੇਗਾ। ੧੯੪੫।

**ਜਰਾਸੰਧਿ ਨੇ ਕਿਹਾ—****ਸਵੈਯਾ**

ਤਦ ਹੋਸ਼ ਵਿਚ ਆਉਣ ‘ਤੇ ਡਰ ਨਾਲ ਬਹੁਤ ਦੁਖੀ ਹੋਇਆ ਰਾਜਾ (ਜਰਾਸੰਧਿ)  
ਸਸਤ੍ਰਾਂ ਨੂੰ ਤਿਆਗ ਕੇ ਸ੍ਰੀ ਕ੍ਰਿਸ਼ਨ ਦੇ ਪੈਰੀਂ ਪੈ ਗਿਆ। ਹੇ ਪ੍ਰਭੂ ਜੀ! ਹੁਣ ਮੇਰਾ ਬਧ  
ਨ ਕਰੋ। ਮੈਂ ਤੁਹਾਡਾ ਬਲ ਸਮਝਿਆ ਨਹੀਂ ਸੀ, (ਇਸ ਲਈ) ਭੁਲ ਕ ਬੈਠਾ ਹਾਂ। ਇਸ  
ਤਰ੍ਹਾਂ ਰਾਜਾ ਬਹੁਤ ਤਰਲੇ ਕਦਣ ਲਗਾ ਅਤੇ ਇਸ ਤਰ੍ਹਾਂ ਕਹਿਣ ਲਗਾ—‘ਤੇਰੀ ਸ਼ਰਨ  
ਵਿਚ ਹਾਂ।’ ਕਵੀ ਸ਼ਿਆਮ ਕਹਿੰਦੇ ਹਨ, ਰਾਜੇ ਦੀ ਇਹ ਹਾਲਤ ਵੇਖ ਕੇ ਕਰੁਣਾਨਿਧਾਨ  
(ਸ੍ਰੀ ਕ੍ਰਿਸ਼ਨ) ਲਜਾ ਗਏ ਹਨ। ੧੯੪੬।

**ਕ੍ਰਿਸ਼ਨ ਜੀ ਨੇ ਬਲਰਾਮ ਨੂੰ ਕਿਹਾ—****ਤੱਟਕ**

(ਸ੍ਰੀ ਕ੍ਰਿਸ਼ਨ ਨੇ) ਕਿਹਾ—ਹੋ ਬਲਰਾਮ! ਇਸ ਨੂੰ ਹੁਣ ਛਡ ਹੀ ਦੇ ਅਤੇ (ਆਪਣੇ)  
ਮਨ ਤੋਂ ਕ੍ਰੋਪ ਦੀਆਂ ਸਾਰੀਆਂ ਗੱਲਾਂ ਨੂੰ ਤਿਆਗ ਦੇ। (ਬਲਰਾਮ ਨੇ ਸ੍ਰੀ ਕ੍ਰਿਸ਼ਨ ਤੋਂ  
ਪੁਛਿਆ—) ਦਸੋ, ਇਸ ਨੇ ਸਾਡੇ ਨਾਲ ਯੁੱਧ ਕਰਨਾ ਕਿਉਂ ਚਾਹਿਆ ਸੀ। ਤਦ ਸ੍ਰੀ ਕ੍ਰਿਸ਼ਨ  
ਨੇ ਹਸ ਕੇ ਇਸ ਤਰ੍ਹਾਂ ਕਿਹਾ—। ੧੯੪੭।

**ਸੋਚਨਾ**

ਜੋ ਵੱਡਾ ਵੈਰੀ ਹੋਏ ਅਤੇ ਹਥਿਆਰ ਛਡ ਕੇ ਪੈਰੀਂ ਪੈ ਜਾਏ, ਤਾਂ ਵੱਡੇ (ਲੋਕ) ਚਿਤ  
ਵਿਚ ਜ਼ਰਾ ਜਿੰਨਾ ਗੁੱਸਾ ਵੀ ਨਹੀਂ ਕਰਦੇ ਅਤੇ ਨ ਹੀ ਉਸ ਦਾ ਬਧ ਕਰਦੇ ਹਨ। ੧੯੪੮।

## ਦੋਹਰਾ

ਜਰਾਸੰਧਿ ਕੇ ਛੋਰਿ ਪ੍ਰਭ ਕਹਿਯੋ ਕਹਾ ਸੁਨ ਲੇਹੁ।  
ਜੋ ਬਤੀਆ ਤੁਹਿ ਸੋ ਕਰੋ ਤੁਮ ਤਿਨ ਮੈ ਚਿਤੁ ਦੇਹੁ। ੧੯੪੯।

## ਸਵੈਧਾ

ਰੇ ਨਿਪ ਨਿਆਇ ਸਦਾ ਕਰੀਓ ਦੁਖੁ ਦੈ ਕੇ ਅਨੁਆਇ ਨ ਅਨਥਾ ਦੀਜੋ।  
ਅਉਰ ਜਿਤੇ ਜਨ ਹੈ ਤਿਨ ਦੈ ਕਛੁ ਕੈ ਕੈ ਕ੍ਰਿਪਾ ਸਭ ਤੇ ਜਸੁ ਲੀਜੋ।  
ਬਿਪਨ ਸੇਵ ਸਦਾ ਕਰੀਯੋ ਦਰਾ ਬਾਜਨ ਜੀਵਤ ਜਾਨ ਨ ਦੀਜੋ।  
ਐਂ ਹਮ ਸੋ ਸੰਗ ਛਡ੍ਹਨਿ ਕੇ ਕਬਹੂ ਰਿਸ ਮਾਡ ਕੈ ਜੁਧ ਨ ਕੀਜੋ। ੧੯੫੦।

## ਦੋਹਰਾ

ਜਰਾਸੰਧਿ ਸਿਰ ਨਾਇ ਕੈ ਧਾਮ ਗਯੋ ਪਛੁਤਾਇ।  
ਇਤ ਗ੍ਰਹਿ ਆਏ ਸ੍ਥਾਮ ਜੁ ਹਰਖਿ ਹੀਏ ਰੁਲਸਾਇ। ੧੯੫੧।  
ਇਤਿ ਸ੍ਰੀ ਬਚਿੜ੍ਹ ਨਟਕ ਗੁੰਬੇ ਕ੍ਰਿਸ਼ਨਾਵਤਰੇ ਜਰਾਸੰਧਿ ਪਕਰ ਕੈ  
ਛੋਰਬੋ ਧਿਆਇ ਸਮਾਪਤੰ।

## ਚੌਪਈ

ਸੁਨਤ ਸੀਤ ਛੂਲੇ ਸਭ ਆਵਹਿ। ਨਿਪ ਛੋਰਿਯੋ ਸੁਨਿ ਸੀਸੁ ਢੁਰਾਵਹਿ।  
ਯਾ ਤੇ ਹਿਯਾਉ ਸਭਨ ਕਾ ਡਰਿਯੋ। ਕਹਤ ਸ੍ਥਾਮ ਘਟਿ ਕਾਰਜ ਕਰਿਯੋ। ੧੯੫੨।

## ਸਵੈਧਾ

ਕਾਜ ਕੀਯੋ ਲਰਕਾ ਹੂੰ ਕੋ ਸ੍ਥਾਮ ਜੀ ਐਸੇ ਬਲੀ ਤੁਮਰੇ ਕਰ ਆਯੋ।  
ਛੋਰਿ ਦਯੋ ਕਰ ਕੈ ਕਰੁਨਾ ਤਿਨ ਕਾਢਿ ਦਯੋ ਪੁਰ ਤੇ ਫਲੁ ਪਾਯੋ।  
ਐਸੇ ਅਜਾਨ ਨ ਕਾਮ ਕਰੈ ਜੋ ਕੀਯੋ ਹਰਿ ਤੈ ਕਹਿਯੋ ਸੀਸੁ ਢੁਰਾਯੋ।  
ਛਾਡਿ ਦਯੋ ਨਹੀ ਜੀਤ ਅਬੈ ਅਰਿ ਅਉਰ ਚਮੂੰ ਬਹੁ ਲੈਨ ਪਠਯੋ। ੧੯੫੩।

ਏਕ ਕਹੈ ਮਥੁਰਾ ਕੋ ਚਲੋ ਇਕ ਫੇਰਿ ਕਹੈ ਨਿਪ ਲੈ ਦਲ ਐ ਹੈ।  
ਸ੍ਥਾਮ ਕਹੈ ਤਿਹ ਕੇ ਤਬ ਸੰਗਿ ਕਹੋ ਭਟ ਕਉਨ ਸੋ ਜੂਝ ਮਚੈ ਹੋ।  
ਅਉਰ ਕਦਾਚ ਕੋਊ ਹਠ ਠਨ ਕੈ ਜਉ ਲਰਿ ਹੈ ਤਜਉ ਜੀਤ ਨ ਐ ਹੈ।  
ਤਾ ਤੇ ਨ ਧਾਇ ਧਸੋ ਪੁਰ ਮੈ ਬਿਧਨ ਜੋਊ ਲੇਖ ਲਿਖਿਓ ਸੋਊ ਹੈ। ੧੯੫੪।

ਛਾਡਿਬੋ ਤੁਪਤਿ ਕੋ ਸੁਨ ਕੈ ਸਭ ਹੀ ਮਨਿ ਜਾਦਵ ਤ੍ਰਾਸ ਭਰੋ।  
ਨਿਧਿ ਨੀਰ ਕੇ ਭੀਤਰ ਜਾਇ ਬਸੇ ਮੁਖ ਤੇ ਸਭ ਐਸੇ ਚਲੇ ਸੁ ਰਹੋ।

## ਦੋਹਰਾ

ਸ੍ਰੀ ਕ੍ਰਿਸ਼ਨ ਨੇ (ਰਾਜਾ) ਜਰਾਸੰਧ ਨੂੰ ਛਡ ਕੇ ਕਿਹਾ॥ (ਹੇ ਰਾਜਨ!) ਮੇਰਾ ਕਿਹਾ  
ਸੁਣ ਲੈ। ਜੋ ਗੱਲਾਂ (ਮੈਂ) ਤੈਨੂੰ ਕਹਿੰਦਾ ਹਾਂ, ਉਨ੍ਹਾਂ ਨੂੰ ਚਿਤ ਵਿਚ (ਸਥਾਨ) ਦੇ। ੧੯੫੪।

## ਸਵੈਧਾ

ਹੇ ਰਾਜਨ! ਸਦਾ ਨਿਆਂ ਕਰਨਾ ਅਤੇ ਅਨਥਾਂ ਨੂੰ ਦੁਖ ਦੇਣ ਦਾ ਅਨਿਆਂ ਨ  
ਕਰਨਾ। ਹੋਰ ਵੀ ਜਿਤਨੇ ਲੋਕ ਹਨ, ਉਨ੍ਹਾਂ ਨੂੰ ਕੁਝ ਨ ਕੁਝ (ਅਵੱਸ਼) ਦੇਣਾ ਅਤੇ ਸਾਰਿਆਂ  
ਉਤੇ ਕ੍ਰਿਪਾ ਕਰ ਕੇ ਯਸ ਅਰਜਿਤ ਕਰਨਾ। ਬ੍ਰਾਹਮਣਾਂ ਦੀ ਸਦਾ ਸੇਵਾ ਕਰਦੇ ਰਹਿਣਾ  
ਅਤੇ ਦਰੋ-ਬਜ਼ਾਂ ਨੂੰ ਜੀਉਂਦੇ ਜਾਣ ਨਹੀਂ ਦੇਣਾ। ਇਸੇ ਤਰ੍ਹਾਂ ਸਾਡੇ ਵਰਗੇ ਛੜੀਆਂ ਨਾਲ  
ਕਦੇ ਵੀ ਕ੍ਰੋਪਵਾਨ ਹੋ ਕੇ ਯੁਧ ਨ ਮਚਾ ਦੇਣਾ। ੧੯੫੦।

## ਦੋਹਰਾ

(ਰਾਜਾ) ਜਰਾਸੰਧ ਸਿਰ ਨਿਵਾ ਕੇ ਪਛਾਉਂਦਾ ਹੋਇਆ ਘਰ ਨੂੰ ਚਲਾ ਗਿਆ।  
ਇਧਰ ਸ੍ਰੀ ਕ੍ਰਿਸ਼ਨ ਵੀ ਹਿਰਦੇ ਵਿਚ ਖੁਸ਼ ਹੋ ਕੇ ਘਰ ਨੂੰ ਪਰਤ ਆਏ। ੧੯੫੧।

ਇਥੇ ਸ੍ਰੀ ਬਚਿੜ੍ਹ ਨਟਕ ਗੁੰਬੇ ਕ੍ਰਿਸ਼ਨਾਵਤਰ ਦੇ ਜਰਾਸੰਧ ਨੂੰ  
ਪਕੜ ਕੇ ਛੋੜ ਦੇਣ ਦਾ ਅਧਿਆਇ ਸਮਾਪਤ।

## ਚੌਪਈ

(ਸ੍ਰੀ ਕ੍ਰਿਸ਼ਨ ਦੀ) ਜਿਤ ਸੁਣ ਕੇ ਸਾਰੇ (ਯਾਦਵ) ਖਿੜੇ ਚਲੇ ਆਉਂਦੇ ਹਨ, (ਪਰ  
ਇਹ) ਸੁਣ ਕੇ ਕਿ ਰਾਜੇ ਨੂੰ ਛਡ ਦਿੱਤਾ ਹੈ, ਸਿਰ ਫੇਰਦੇ ਹਨ। ਇਸ ਕਰ ਕੇ ਸਾਰਿਆਂ  
ਦਾ ਹਿਰਦਾ ਡਰ ਰਿਹਾ ਹੈ ਅਤੇ ਕਹਿੰਦੇ ਹਨ ਕਿ ਸ੍ਰੀ ਕ੍ਰਿਸ਼ਨ ਨੇ ਇਹ ਮਾੜਾ ਕੰਮ ਕੀਤਾ  
ਹੈ। ੧੯੫੨।

## ਸਵੈਧਾ

ਹੇ ਕ੍ਰਿਸ਼ਨ ਜੀ! (ਤੁਸੀਂ) ਮੁੰਡਿਆਂ ਵਾਲਾ ਕੰਮ ਕੀਤਾ ਹੈ। ਅਜਿਹਾ ਬਲਵਾਨ ਵੈਰੀ  
ਤੁਹਾਡੇ ਹੱਥ ਆ ਗਿਆ ਸੀ। (ਪਹਿਲਾਂ ਵੀ) ਕਰੁਣਾ ਕਰ ਕੇ ਛਡ ਦਿੱਤਾ ਸੀ, (ਪਰ) ਉਸ  
ਨੇ (ਤੁਹਾਨੂੰ) ਨਗਰੋਂ ਬਾਹਰ ਕੱਢ ਦਿੱਤਾ ਸੀ। (ਤੁਸੀਂ ਕ੍ਰਿਪਾ ਕਰਨ ਦਾ) ਫਲ ਪਾ ਲਿਆ  
ਸੀ। ਅਜਿਹਾ ਕੰਮ ਅਜਾਣ ਵੀ ਨਹੀਂ ਕਰਦਾ ਜੋ ਹੋ ਸ੍ਰੀ ਕ੍ਰਿਸ਼ਨ! ਤੁਸੀਂ ਕੀਤਾ ਹੈ। (ਇਹ)  
ਕਹਿ ਕੇ (ਉਨ੍ਹਾਂ ਨੇ) ਸਿਰ ਫੇਰਿਆ। ਹੁਣ (ਉਸ ਨੂੰ ਤੁਸੀਂ) ਜਿਤ ਕੇ ਛਡ ਨਹੀਂ ਦਿੱਤਾ,  
(ਸਗੋਂ) ਹੋਰ ਬਹੁਤ ਸਾਰੀ ਸੈਨਾ ਲਿਆਉਣ ਲਈ ਭੇਜਿਆ ਹੈ। ੧੯੫੩।

ਕਈ ਇਕ ਕਹਿੰਦੇ ਹਨ ਕਿ ਮਥੁਰਾ ਨੂੰ ਚਲੋ ਅਤੇ ਕਈ ਇਕ ਫਿਰ ਕਹਿ ਦਿੰਦੇ  
ਹਨ ਕਿ ਰਾਜਾ ਸੈਨਾ ਲੈ ਕੇ ਆ ਰਿਹਾ ਹੈ। (ਕਵੀ) ਸਿਆਮ ਕਹਿੰਦੇ ਹਨ, (ਯਾਦਵ ਸੋਚਦੇ  
ਹਨ) ਦਸੋ, ਉਸ ਵੇਲੇ (ਉਸ) ਨਾਲ ਕਿਹੜਾ ਯੋਧ ਯੁਧ ਮਚਾਏਗਾ। ਅਤੇ ਜੋ ਕਰ ਕੋਈ  
ਹਠ ਪੂਰਵਕ ਉਸ ਨਾਲ ਲੜਦਾ ਹੈ ਤਾਂ ਜਿਤ ਨਹੀਂ ਸਕੇਗਾ। ਇਸ ਲਈ ਨਗਰ ਵਲ  
ਭਜ ਕੇ ਨ ਜਾਓ। (ਸਾਡੇ ਭਾਗਾਂ ਵਿਚ) ਵਿਧਾਤਾ ਨੇ ਜੋ ਲੇਖ ਲਿਖੇ ਹਨ, ਉਹੀ ਕੁਝ ਹੋਣਾ  
ਹੈ। ੧੯੫੪।

ਰਾਜੇ ਦਾ ਛੱਡ ਦੇਣਾ ਸੁਣ ਕੇ ਸਾਰਿਆਂ ਹੀ ਯਾਦਵਾਂ ਦਾ ਮਨ ਡਰ ਨਾਲ ਭਰ  
ਗਿਆ ਹੈ। ਸਾਰੇ ਸਮੁੰਦਰ ਵਿਚ ਜਾ ਵਸੇ ਹਨ। (ਅਰਥਾਤ ਦੁਆਰਿਕਾ ਨਾਂ ਦੇ ਟਾਪੂ ਵਿਚ  
ਜਾ ਵਸੇ ਹਨ) ਅਤੇ ਮੁਖ ਤੋਂ ਇਸ ਤਰ੍ਹਾਂ ਕਹਿੰਦੇ ਚਲੇ ਹਨ। (ਕਵੀ) ਸਿਆਮ ਕਹਿੰਦੇ

ਕਿਨ੍ਹੂੰ ਨਹਿ ਸ੍ਯਾਮ ਕਹੈ ਅਪੁਨੇ ਪੁਰ ਕੀ ਪੁਨਿ ਓਰਿ ਕਉ ਪਾਇ ਧਰੋ।  
ਅਤਿ ਹੀ ਹੈ ਡਰੇ ਬਲਵੰਤ ਖਰੇ ਬਿਨੁ ਆਖੂਧ ਹੀ ਸਭ ਮਾਰਿ ਮਰੋ। ੧੯੮੫।

ਸਿੰਘ ਪੈ ਜਾਇ ਖਰੇ ਭਏ ਸ੍ਯਾਮ ਜੂ ਸਿੰਘ ਹੂੰ ਤੇ ਸੁ ਕਛੁ ਕਰ ਚਾਹਿਯੋ।  
ਛੋਰੁ ਕਹਿਯੋ ਤੁਆ ਛੋਰਿ ਦਈ ਤਨ ਕੈ ਧਨੁ ਕੋ ਜਿਹ ਲਉ ਸਰ ਬਾਹਿਯੋ।  
ਕੰਚਨ ਕੇ ਗ੍ਰਿਹ ਕੈ ਦੀਏ ਤ੍ਯਾਰ ਭਲੇ ਕਿਨ੍ਹੂੰ ਤਿਨ ਕਉ ਨ ਅਚਾਹਿਯੋ।  
ਐਸੇ ਕਹੈ ਸਭ ਹੀ ਅਪਨੇ ਮਨਿ ਤੈ ਪ੍ਰਭੁ ਜੂ ਸਭ ਕੋ ਦੁਖ ਦਾਹਿਯੋ। ੧੯੮੬।

ਜੋ ਸਨਕਾਦਿਕ ਕੈ ਰਹੇ ਸੇਵ ਘਨੀ ਤਿਨ ਕੇ ਹਰਿ ਹਾਥਿ ਨ ਆਏ।  
ਪੁਜਤ ਹੈ ਬਹੁਤੇ ਹਿਤ ਕੈ ਤਿਹ ਕਉ ਪੁਨਿ ਪਾਹਨ ਮੈ ਸਚ ਪਾਏ।  
ਅਉਰ ਘਨਿਯੋ ਮਿਲਿ ਬੇਦਨ ਕੇ ਮਤ ਮੈ ਕਥਿ ਸ੍ਯਾਮ ਕਹੈ ਠਹਰਾਏ।  
ਤੇ ਕਹੈ ਈਹਾ ਹੀ ਹੈ ਪ੍ਰਭੁ ਜੂ ਜਬ ਕੰਚਨ ਕੇ ਗ੍ਰਿਹ ਸ੍ਯਾਮਿ ਬਨਾਏ। ੧੯੮੭।

ਸ੍ਯਾਮ ਭਨੈ ਸਭ ਸੂਰਨ ਸੋ ਮੁਸਕਾਇ ਹਲੀ ਇਹ ਭਾਤਿ ਉਚਾਰਿਯੋ।  
ਯਾ ਕੋ ਲਹਿਯੋ ਨ ਕਛੁ ਤੁਮ ਭੇਦ ਅਰੇ ਇਹ ਚਉਦਹ ਲੋਕ ਸਵਾਰਿਯੋ।  
ਯਾ ਹੀ ਹਨਿਯੋ ਦਸਕੰਧ ਮੁਰਾਰਿ ਸੁਬਾਹ ਇਹੀ ਬਕ ਕੋ ਮੁਖ ਫਾਰਿਯੋ।  
ਅਉਰ ਸੁਨੋ ਅਰਿ ਦਾਨਵ ਸੰਗ ਬਲੀ ਇਹ ਏਕ ਗਦਾ ਹੀ ਸੋ ਮਾਰਿਯੋ। ੧੯੮੮।

ਹਜਾਰ ਹੀ ਬਰਖ ਇਹੀ ਲਰਿ ਕੈ ਮਧੁ ਕੈਟਭ ਕੇ ਘਟਿ ਤੇ ਜੀਉ ਕਾਢਿਯੋ।  
ਅਉਰ ਜਬੈ ਨਿਧਿ ਨੀਰ ਮਥਿਓ ਤਥ ਦੇਵਨ ਰਛ ਕਰੀ ਸੁਖ ਬਾਚਿਯੋ।  
ਰਾਵਨ ਏਹੀ ਹਨਿਓ ਰਨ ਮੈ ਹਨਿ ਕੈ ਤਿਹ ਕੇ ਉਰ ਮੈ ਸਰ ਗਾਚਿਯੋ।  
ਅਉਰ ਘਨੀ ਹਮ ਉਪਰਿ ਭੀਰ ਪਰੀ ਤੁ ਰਹਿਓ ਰਨ ਖੰਭ ਸੋ ਠਾਂਡਿਯੋ। ੧੯੮੯।

ਅਉਰ ਸੁਨੋ ਮਨ ਲਾਇ ਸਬੈ ਤੁਮਰੇ ਹਿਤ ਕੰਸ ਸੋ ਭੂਪ ਪਛਾਰਿਓ।  
ਅਉਰ ਹਨੇ ਤਿਹ ਬਾਜ ਘਨੇ ਗਜ ਮਾਨਹੁ ਮੂਲ ਦੈ ਰੂਪ ਉਖਾਰਿਓ।  
ਅਉਰ ਜਿਤੇ ਹਮ ਪੈ ਮਿਲਿ ਕੈ ਅਰਿ ਆਇ ਹੁਤੇ ਸੁ ਸਭੈ ਇਹ ਮਾਰਿਓ।  
ਮਾਟੀ ਕੇ ਧਾਮ ਤੁਮੈ ਛੱਡਵਾਇ ਕੈ ਕੰਚਨ ਕੇ ਅਬ ਧਾਮ ਸਵਾਰਿਓ। ੧੯੯੦।

ਯੋ ਜਬ ਬੈਨ ਕਹੈ ਮੁਸਲੀਧਰਿ ਤਉ ਸਬ ਕੇ ਮਨ ਮੈ ਸਚੁ ਆਯੋ।  
ਯਾਹੀ ਹਨਿਓ ਬਕ ਅਉਰ ਅਧਾਸੁਰ ਯਾਹੀ ਚੰਡੂਰ ਭਲੀ ਬਿਧਿ ਘਾਯੋ।  
ਕੰਸ ਤੇ ਇੰਦ੍ਰ ਨ ਜੀਤ ਸਕਿਓ ਇਨ ਸੋ ਗਹਿ ਕੇਸਨ ਤੇ ਪਟਕਾਯੋ।  
ਕੰਚਨ ਕੇ ਅਬ ਧਾਮ ਦੀਏ ਕਰਿ ਸ੍ਰੀ ਬਿਜਨਾਥ ਸਹੀ ਪ੍ਰਭੁ ਪਾਯੋ। ੧੯੯੧।

ਹਨ, ਕਿਸੇ ਨੇ ਵੀ ਫਿਰ ਆਪਣੇ ਨਗਰ ਵਲ ਕਦਮ ਨਹੀਂ ਧਰਿਆ ਹੈ। ਤਕਤੇ ਯੋਧੇ ਵੀ  
ਬਹੁਤ ਡਰੇ ਹੋਏ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੇ ਬਿਨਾ ਸ਼ਸਤ੍ਰ ਦੇ ਮਾਰਿਆਂ ਹੀ ਸਾਰੇ  
ਮਰੇ ਹੋਏ ਹੋਣ। ੧੯੮੫।

ਸ੍ਰੀ ਕ੍ਰਿਸ਼ਨ ਜੀ ਸਮੁੰਦਰ ਦੇ ਕੰਢੇ ਉਤੇ ਖੜੇ ਹੋ ਗਏ ਅਤੇ ਸਮੁੰਦਰ ਤੋਂ ਕੁਝ ਕਰ  
ਵਸੂਲ ਕਰਨਾ ਚਾਹਿਆ। ਧਨਸ ਨੂੰ ਕਸ ਕੇ (ਬਾਣ ਚਲਾਇਆ ਅਤੇ) ਕਿਹਾ॥ (ਹੋ  
ਸਮੁੰਦਰ!) ਜਿਥੋਂ ਤਕ ਬਾਣ ਗਿਆ ਹੈ (ਉਥੋਂ ਤਕ) ਧਰਤੀ ਨੂੰ ਛੱਡ ਦੇ ਅਤੇ (ਸਮੁੰਦਰ ਨੇ  
ਤੁਰੰਤ) ਧਰਤੀ ਛੱਡ ਦਿੱਤੀ। (ਫਿਰ) ਕਿਸੇ ਨੇ ਸੋਨੇ ਦੇ ਚੰਗੇ ਚੰਗੇ ਘਰ ਤਿਆਰ ਕਰ ਦਿੱਤੇ  
ਹਨ, ਉਨ੍ਹਾਂ ਨੂੰ (ਭਲਾ) ਕਿਹੜਾ ਪਸੰਦ ਨਹੀਂ ਕਰਦਾ। ਸਾਰੇ ਹੀ ਆਪਣੇ ਮਨ ਵਿਚ ਇਸ  
ਤਰ੍ਹਾਂ ਕਹਿੰਦੇ ਹਨ ਕਿ ਸ੍ਰੀ ਕ੍ਰਿਸ਼ਨ ਨੇ (ਅਸਾਂ) ਸਾਰਿਆਂ ਦੇ ਦੁਖ ਕਟ ਦਿੱਤੇ ਹਨ। ੧੯੮੬।

ਜੋ ਸਨਕਾਦਿਕ ਵਰਗੇ ਬਹੁਤ ਸੇਵਾ ਕਰ ਰਹੇ ਹਨ, ਉਨ੍ਹਾਂ ਦੇ ਹੱਥ ਵਿਚ ਸ੍ਰੀ ਕ੍ਰਿਸ਼ਨ  
ਨਹੀਂ ਆਇਆ ਹੈ। (ਜੋ) ਬਹੁਤੇ ਹਿਤ ਨਾਲ ਪੂਜਾ ਕਰ ਰਹੇ ਹਨ, ਉਨ੍ਹਾਂ ਨੇ ਫਿਰ (ਕੀਹ)  
ਪੱਥਰ (ਦੀਆਂ ਮੂਰਤੀਆਂ) ਵਿਚ ਸਚ ਸਰੂਪ ਨੂੰ ਪ੍ਰਾਪਤ ਕਰ ਲਿਆ ਹੈ। ਕਵੀ ਸਿਆਮ  
ਕਹਿੰਦੇ ਹਨ, ਹੋਰਨਾਂ ਬਹੁਤਿਆਂ ਨੇ ਮਿਲ ਕੇ (ਉਸ ਦੇ ਸਰੂਪ ਨੂੰ) ਵੇਦਾਂ ਦੇ ਮੰਤਰਾਂ ਵਿਚ  
ਨਿਰਧਾਰਿਤ ਕੀਤਾ ਹੈ। ਜਦੋਂ ਕ੍ਰਿਸ਼ਨ ਨੇ ਸੋਨੇ ਦੇ ਘਰ ਬਣਾ ਦਿੱਤੇ, ਤਾਂ (ਸਾਰੇ) ਕਹਿਣ  
ਲਗੇ ਕਿ ਪ੍ਰਭੂ ਜੀ ਇਥੇ ਹੀ ਹਨ (ਅਰਥਾਤ ਸ੍ਰੀ ਕ੍ਰਿਸ਼ਨ ਸਾਖਿਆਤ ਪ੍ਰਭੂ ਹਨ)। ੧੯੮੭।

(ਕਵੀ) ਸਿਆਮ ਕਹਿੰਦੇ ਹਨ, ਸਾਰਿਆਂ ਸੂਰਮਿਆਂ ਨੇ ਹਸ ਕੇ ਇਸ ਤਰ੍ਹਾਂ ਦੇ ਬਚਨ  
ਕਰੋ। (ਇਸ ਕ੍ਰਿਸ਼ਨ) ਦਾ ਤੁਸੀਂ ਕੁਝ ਵੀ ਭੇਦ ਨਹੀਂ ਪ੍ਰਾਪਤ ਕੀਤਾ ਹੈ, ਓਇ! ਇਸ ਨੇ  
ਤਾਂ ਚੌਦਾਂ ਲੋਕਾਂ ਨੂੰ ਸਿਰਜਿਆ ਹੈ। ਇਸ ਨੇ (ਸ੍ਰੀ ਰਾਮ ਦੇ ਰੂਪ ਵਿਚ) ਰਾਵਣ, ਮੁਰ ਦੈਂਤ,  
ਸੁਬਾਹ ਨੂੰ ਮਾਰਿਆ ਸੀ ਅਤੇ 'ਬਕ' ਦੈਂਤ ਦਾ ਮੂੰਹ ਪੜ ਦਿੱਤਾ ਸੀ। ਹੋਰ ਸੁਣੋ, ਬਲਵਾਨ  
ਵੈਰੀ 'ਸੰਖ' ਦੈਂਤ ਨੂੰ ਇਸ ਨੇ ਗਦਾ ਦੇ ਇਕ (ਪ੍ਰੋਗਰ) ਨਾਲ ਮਾਰ ਦਿੱਤਾ ਸੀ। ੧੯੮੮।

ਇਸ ਨੇ ਹਜਾਰਾਂ ਸਾਲ ਲੜ ਕੇ ਮਧੁ ਅਤੇ ਕੈਟਭ ਦੇ ਸ਼ਰੀਰਾਂ ਵਿਚੋਂ ਜਿੰਦ ਕਵੀ  
ਸੀ। ਹੋਰ, ਜਦੋਂ ਛੀਰ ਸਮੁੰਦਰ ਨੂੰ ਰਿਤਕਿਆ ਸੀ ਤਦੋਂ ਇਸੇ ਨੇ ਦੇਵਤਿਆਂ ਦੀ ਰਖਿਆ  
ਕਰ ਕੇ (ਉਨ੍ਹਾਂ ਦਾ) ਸੁਖ ਵਧਾਇਆ ਸੀ। ਇਸੇ ਨੇ ਰਾਵਣ ਨੂੰ ਰਣ ਵਿਚ ਮਾਰਿਆ ਸੀ  
ਅਤੇ ਉਸ ਦੇ ਸੀਨੇ ਵਿਚ ਤੀਰ ਗਡਿਆ ਸੀ। ਹੋਰ, (ਜਦੋਂ) ਸਾਡੇ ਉਤੇ ਬਹੁਤ ਸੰਕਟ  
ਬਣਿਆ ਸੀ ਤਾਂ (ਇਹ) ਰਣ ਵਿਚ ਖੰਭੇ ਵਾਂਗ ਗਡਿਆ ਰਿਹਾ ਸੀ (ਅਰਥਾਤ ਡਟਿਆ  
ਰਿਹਾ ਸੀ)। ੧੯੮੯।

ਹੋਰ (ਤੁਸੀਂ) ਸਾਰੇ ਮਨ ਲਾ ਕੇ ਸੁਣੋ, ਤੁਹਾਡੇ ਹਿਤ ਲਈ ਕੰਸ ਵਰਗੇ ਰਾਜੇ ਨੂੰ  
ਪਛਾੜ ਸੁਟਿਆ ਸੀ। ਹੋਰ, ਇਸ ਨੇ ਬਹੁਤ ਸਾਰੇ ਘੋੜੇ ਅਤੇ ਹਾਥੀ ਮਾਰ ਸੁਟੇ ਸਨ, ਮਾਨੋ  
ਬਿਛਾਂ ਨੂੰ ਜੜ੍ਹਾਂ ਤੋਂ ਪ੍ਰਟ ਸੁਟਿਆ ਹੋਵੇ। ਹੋਰ ਸਾਡੇ ਉਤੇ ਜਿਤਨੇ ਵੀ ਵੈਰੀ ਮਿਲ ਕੇ (ਚੜ੍ਹ)  
ਆਏ ਸਨ, ਉਹ ਸਾਰੇ ਇਸੇ ਨੇ ਹੀ ਮਾਰੇ ਸਨ। ਤੁਹਾਡੇ ਤੋਂ ਸਿੱਟੀ ਦੇ ਘਰ ਛੱਡਵਾ ਕੇ  
ਹੁਣ ਸੋਨੇ ਦੇ ਘਰ ਬਣਵਾ ਦਿੱਤੇ ਸਨ। ੧੯੯੦।

ਜਦ ਬਲਰਾਮ ਨੇ ਇਸ ਤਰ੍ਹਾਂ ਦੇ ਬਚਨ ਕਰੇ ਤਾਂ ਸਾਰਿਆਂ ਦੇ ਮਨ ਵਿਚ (ਇਹ)  
ਸਚ (ਦ੍ਰਿੜ੍ਹ) ਹੋ ਗਿਆ ਕਿ ਇਸੇ ਨੇ ਬਕ ਅਤੇ ਅਘ (ਨਾਂ ਵਾਲੇ) ਦੈਂਤਾਂ ਨੂੰ ਮਾਰਿਆ  
ਸੀ ਅਤੇ ਇਸੇ ਨੇ ਚੰਡੂਰ (ਪਹਿਲਵਾਨ) ਨੂੰ ਚੰਗੀ ਤਰ੍ਹਾਂ ਮਾਰ ਮੁਕਾਇਆ ਸੀ। (ਜਿਸ)  
ਕੰਸ ਨੂੰ ਇੰਦਰ ਵੀ ਜਿੱਤ ਨਹੀਂ ਸਕਿਆ ਸੀ, ਉਸ ਨੂੰ ਕੋਸਾਂ ਤੋਂ ਪਕੜ ਕੇ ਪਛਾੜ ਸੁਟਿਆ  
ਸੀ। ਹੁਣ (ਇਸ ਨੇ) ਸੋਨੇ ਦੇ ਘਰ ਬਣਾ ਦਿੱਤੇ ਹਨ। (ਸਾਰੇ) ਕਹਿੰਦੇ ਹਨ ਕਿ ਸ੍ਰੀ ਕ੍ਰਿਸ਼ਨ  
(ਦੇ ਰੂਪ ਵਿਚ ਅਸੀਂ) ਸਹੀ ਪ੍ਰਭੂ ਪਾ ਲਿਆ ਹੈ। ੧੯੯੧।

੧. 'ਪਛਾਰੇ' ੨. 'ਉਖਾਰੇ' ੩. 'ਮਾਰੇ' ੪. 'ਸਵਰੇ'

ਐਸੇ ਹੀ ਦਿਵਸ ਬਤੀਤ ਕੀਏ ਸੁਖ ਸੋ ਦੁਖ ਪੈ ਕਿਨ੍ਹੂੰ ਨਹੀਂ ਪਾਯੋ।  
 ਕੰਚਨ ਧਾਮ ਬਨੇ ਸਭ ਕੇ ਸੁ ਨਿਹਾਰਿ ਜਿਨ੍ਹੇ ਸਿਵ ਸੋ ਲਲਚਾਯੋ।  
 ਇੰਦ੍ਰ ਤ੍ਰਯਾਗ ਕੈ ਇੰਦ੍ਰਪੁਰੀ ਸਭ ਦੇਵਨ ਲੈ ਤਿਨ ਦੇਖਨ ਆਯੋ।  
 ਦੁਆਰਵਤੀ ਹੂ ਕੋ ਸ੍ਯਾਮ ਭਨੈ ਜਦੁਰਾਇ ਭਲੀ ਬਿਧਿ ਬਿਓਤ ਬਨਾਯੋ। ੧੯੯੨।

ਇਤਿ ਸ੍ਰੀ ਦਸਮ ਸਕੰਧੇ ਪੁਰਾਣੇ ਬਚਿੜ੍ਹ ਨਟਕ ਗ੍ਰੰਥੇ ਕ੍ਰਿਸ਼ਨਾਵਤਾਰੇ  
 ਦੁਆਰਕ ਪੁਰੀ ਬਨਾਈਥੇ ਧਯਾਇ ਸਮਾਪਤੰ।

### ਅਥ ਬਲਿਭਦ੍ਰ ਬ੍ਯਾਹੁ

ਦੌਰਾ

ਐਸੇ ਕ੍ਰਿਸ਼ਨ ਬਤੀਤ ਬਹੁ ਦਿਵਸ ਕੀਏ ਸੁਖੁ ਮਾਨਿ।  
 ਤਬ ਲਗ ਰੇਵਤ ਭੂਪ ਇਕ ਹਲੀ ਪਾਇ ਗਰੇ ਆਨਿ। ੧੯੯੩।  
 ਨਾਮ ਰੇਵਤੀ ਜਾਹਿ ਕੋ ਮਮ ਕਨਿਆ ਕੋ ਨਾਮ।  
 ਕਹਿਣੇ ਭੂਪ ਤਿਹ ਪ੍ਰਸੰਨਿ ਹੈ ਤਾਹਿ ਬਰੋ ਬਲਿਗਮ। ੧੯੯੪।

ਸਵੈਧਾ

ਭੂਪ ਕੀ ਯੋ ਸੁਨ ਕੇ ਬਤੀਯਾ ਬਲਿਗਮ ਘਨੇ ਚਿਤ ਮੈ ਸੁਖੁ ਪਾਯੋ।  
 ਬ੍ਯਾਹ ਕੋ ਜੋਰਿ ਸਮਾਜ ਸਬੈ ਤਿਹ ਬ੍ਯਾਹ ਕੇ ਕਾਜ ਤਬੈ ਉਠਿ ਧਯੋ।  
 ਬ੍ਯਾਹ ਕੀਯੋ ਸੁਖੁ ਪਾਇ ਘਨੇ ਬਹੁ ਬਿਪਨ ਲੋਕਨ ਦਾਨ ਦਿਵਾਯੋ।  
 ਐਸੇ ਬ੍ਯਾਹ ਹੁਲਸ ਬਦਾਇ ਕੈ ਸ੍ਯਾਮ ਭਨੈ ਅਪਨੇ ਗ੍ਰਿਹਿ ਆਯੋ। ੧੯੯੫।

ਚੌਪਈ

ਜਬ ਪੀਅ ਤ੍ਰੀਆ ਕੀ ਓਰਿ ਨਿਹਾਰਿਓ। ਛੋਟੇ ਹਮ ਇਹ ਬਡੀ ਬਿਚਾਰਿਓ।  
 ਤਿਹ ਕੇ ਹਲੁ ਲੈ ਕੰਧਹਿ ਧਰਿਓ। ਮਨ ਭਾਵਤ ਤਾ ਕੋ ਤਨੁ ਕਰਿਓ। ੧੯੯੬।

ਦੌਰਾ

ਬ੍ਯਾਹ ਭਯੋ ਬਲਿਦੇਵ ਕੋ ਨਾਮੁ ਰੇਵਤੀ ਸੰਗਿ।  
 ਸੁ ਕਬਿ ਸ੍ਯਾਮ ਪੂਰਨ ਭਯੋ ਤਬ ਹੀ ਕਥਾ ਪ੍ਰਸੰਗ। ੧੯੯੭।

ਇਤਿ ਸ੍ਰੀ ਬਚਿੜ੍ਹ ਨਟਕ ਗ੍ਰੰਥੇ ਕ੍ਰਿਸ਼ਨਾਵਤਾਰੇ ਬਲਿਭਦ੍ਰ ਬਿਆਹ ਬਰਨਨੰ ਸਮਾਪਤੰ।

### ਅਥ ਰੁਕਮਿਨਿ ਬ੍ਯਾਹ ਕਥਨ

ਸਵੈਧਾ

ਬਲਿਗਮ ਕੋ ਬ੍ਯਾਹ ਭਯੋ ਜਬ ਹੀ ਮਿਲਿ ਕੈ ਨਰ ਨਾਰਿ ਤਬੈ ਸੁਖੁ ਪਾਯੋ।  
 ਸ੍ਰੀ ਬ੍ਰਿਜਨਾਥ ਕੇ ਬ੍ਯਾਹ ਕੋ ਕਬਿ ਸ੍ਯਾਮ ਕਰੈ ਜੀਅਰਾ ਲਲਚਾਯੋ।

੧. 'ਅਥ ਰੇਵਤੀ ਬ੍ਯਾਹ ਕਥਨ'

ਇਸ ਤਰ੍ਹਾਂ ਸੁਖ ਪੂਰਵਕ ਦਿਨ ਬਤੀਤ ਹੋ ਰਹੇ ਸਨ ਅਤੇ ਕਿਸੇ ਨੇ ਰਤਾ ਜਿੰਨਾ  
 ਵੀ ਦੁਖ ਨਹੀਂ ਪਾਇਆ ਹੈ। ਸਭਨਾਂ ਦੇ ਸੋਨੇ ਦੇ ਘਰ ਬਣ ਗਏ ਹਨ ਜਿਨ੍ਹਾਂ ਨੂੰ ਵੇਖ  
 ਕੇ ਸਿਵ ਵਰਗਿਆਂ ਦਾ ਮਨ ਲਲਚਾ ਗਿਆ ਹੈ। ਇੰਦਰ ਪੁਰੀ ਨੂੰ ਛਡ ਕੇ ਅਤੇ ਸਾਰਿਆਂ  
 ਦੇਵਤਿਆਂ ਨੂੰ ਨਾਲ ਲੈ ਕੇ ਇੰਦਰ ਉਨ੍ਹਾਂ ਨੂੰ ਵੇਖਣ ਆਇਆ ਹੈ। (ਕਵੀ) ਸ਼ਿਆਮ ਕਹਿੰਦੇ  
 ਹਨ, ਸ੍ਰੀ ਕ੍ਰਿਸ਼ਨ ਨੇ ਦੁਆਰਿਕਾ ਪੁਰੀ ਨੂੰ ਚੰਗੀ ਤਰ੍ਹਾਂ ਵਿਉੰਤ ਕੇ ਬਣਾਇਆ ਹੈ। ੧੯੯੨।

ਇਥੇ ਸ੍ਰੀ ਦਸਮ ਸਕੰਧੇ ਪੁਰਾਣੇ ਬਚਿੜ੍ਹ ਨਟਕ ਦੇ ਕ੍ਰਿਸ਼ਨਾਵਤਾਰ ਵਿਚ  
 ਦੁਆਰਿਕਾ ਪੁਰੀ ਬਣਾਉਣ ਦੇ ਅਧਿਆਇ ਦੀ ਸਮਾਪਤੀ।

### ਹੁਣ ਬਲਭਦ੍ਰ ਵਿਆਹ ਦਾ ਕਥਨ

ਦੌਰਾ

ਇਸ ਤਰ੍ਹਾਂ ਸ੍ਰੀ ਕ੍ਰਿਸ਼ਨ ਨੇ ਸੁਖ ਪੂਰਵਕ ਬਹੁਤ ਸਾਰੇ ਦਿਨ ਬਿਤਾਏ। ਤਦ ਤਕ  
 ਇਕ ਰਾਜਾ ਰੇਵਤ ਨੇ ਆ ਕੇ ਬਲਰਾਮ ਦੇ ਪੈਰ ਪਕੜ ਲਏ। ੧੯੯੩।

ਰਾਜੇ ਨੇ ਪ੍ਰਸੰਨ ਹੋ ਕੇ ਕਿਹਾ—ਜਿਸ ਦਾ ਨਾਂ 'ਰੇਵਤੀ' ਹੈ, ਉਹ ਮੇਰੀ ਕੰਨਿਆ ਦਾ  
 ਨਾਮ ਹੈ। ਹੋ ਬਲਰਾਮ! (ਤਸੀਂ) ਉਸ ਨਾਲ ਵਿਆਹ ਕਰ ਲਵੋ। ੧੯੯੪।

ਸਵੈਧਾ

ਰਾਜਾ (ਰੇਵਤ) ਦੀ ਇਸ ਤਰ੍ਹਾਂ ਦੀ ਗੱਲ ਸੁਣ ਕੇ ਬਲਰਾਮ ਨੇ ਆਪਣੇ ਚਿਤ  
 ਵਿਚ ਬਹੁਤ ਸੁਖ ਪ੍ਰਾਪਤ ਕੀਤਾ। ਉਸੇ ਵੇਲੇ ਵਿਆਹ ਦਾ ਸਾਰਾ ਸਾਮਨ ਇਕੱਠਾ ਕਰ  
 ਕੇ, ਉਸ ਨੂੰ ਵਿਆਹਾਣ ਲਈ ਉਠ ਤੁਰਿਆ। ਵਿਆਹ ਕਰ ਕੇ ਬਹੁਤ ਸੁਖ ਪ੍ਰਾਪਤ ਕੀਤਾ  
 ਅਤੇ ਬ੍ਰਾਹਮਣਾਂ ਨੂੰ ਬਹੁਤ ਸਾਰਾ ਦਾਨ ਦਿਵਾਇਆ। (ਕਵੀ) ਸ਼ਿਆਮ ਕਹਿੰਦੇ ਹਨ, ਇਸ  
 ਤਰ੍ਹਾਂ ਵਿਆਹ ਦੀ ਖੁਸ਼ੀ ਨੂੰ ਵਧ ਕੇ ਆਪਣੇ ਘਰ ਨੂੰ ਆ ਗਿਆ। ੧੯੯੫।

ਚੌਪਈ

ਜਦ ਪਤੀ (ਬਲਰਾਮ) ਨੇ ਪਤਨੀ ਵਲ ਤਕਿਆ (ਤਾਂ ਮਨ ਵਿਚ) ਵਿਚਾਰਿਆ  
 ਕਿ ਮੈਂ ਛੋਟਾ (ਮਧਰਾ) ਹਾਂ ਅਤੇ ਇਹ ਵੱਡੀ (ਲੰਮੀ) ਹੈ। ਉਸ ਨੇ ਹਲ ਨੂੰ ਲੈ ਕੇ ਮੋਢੇ  
 ਉਤੇ ਧਰ ਲਿਆ ਅਤੇ (ਰੇਵਤੀ ਦੇ) ਸ਼ਰੀਰ ਨੂੰ ਮਨ ਮਰਜ਼ੀ ਅਨੁਸਾਰ ਕਰ ਦਿੱਤਾ। ੧੯੯੬।

ਦੌਰਾ

'ਰੇਵਤੀ' ਨਾਂ ਵਾਲੀ (ਕੰਨਿਆ) ਨਾਲ ਬਲਰਾਮ ਦਾ ਵਿਆਹ ਹੋਇਆ। ਕਵੀ  
 ਸ਼ਿਆਮ (ਕਹਿੰਦੇ ਹਨ), ਤਦ ਹੀ (ਇਹ) ਕਥਾ ਪ੍ਰਸੰਗ ਸਮਾਪਤ ਹੋ ਗਿਆ। ੧੯੯੭।

ਇਥੇ ਸ੍ਰੀ ਬਚਿੜ੍ਹ ਨਟਕ ਗ੍ਰੰਥ ਦੇ ਬਲਭਦ੍ਰ ਵਿਆਹ ਵਰਣਨ  
 ਦੇ ਅਧਿਆਇ ਦੀ ਸਮਾਪਤੀ।

### ਹੁਣ ਰੁਕਮਿਨਿ ਦੇ ਵਿਆਹ ਦਾ ਕਥਨ

ਸਵੈਧਾ

ਜਦੋਂ ਬਲਰਾਮ ਦਾ ਵਿਆਹ ਹੋਇਆ, ਤਦ ਸਭ ਨਰ ਨਾਰੀ ਨੇ (ਬਹੁਤ) ਸੁਖ ਪ੍ਰਾਪਤ  
 ਕੀਤਾ। ਕਵੀ ਸ਼ਿਆਮ ਕਹਿੰਦੇ ਹਨ, (ਉਸ ਵੇਲੇ) ਸ੍ਰੀ ਕ੍ਰਿਸ਼ਨ ਦਾ ਮਨ ਵਿਆਹ ਲਈ  
 ਲਲਚਾਉਣ ਲਗਿਆ। ਉਧਰ ਭੀਖਮ (ਰਾਜਾ ਭੀਸਮਕ) ਨੇ (ਆਪਣੀ) ਪੁੱਤਰੀ ਦਾ

ਭੀਖਮ ਬ੍ਯਾਹ ਉਤੇ ਦੁਹਤਾ ਕੋ ਰਚਿਓ ਅਪਨੇ ਸਭ ਸੈਨ ਬੁਲਾਯੋ।  
ਮਾਨਹੁ ਆਪਨੇ ਬ੍ਯਾਹਹਿ ਕੋ ਜਦੁਬੀਰ ਭਲੀ ਬਿਧਿ ਬ੍ਯੋਤ ਬਨਾਯੋ। ੧੯੬੯।

ਭੀਖਮ ਭੂਪ ਬਿਚਾਰ ਕੀਯੋ ਦੁਹਤਾ ਇਹ ਸ੍ਰੀ ਜਦੁਬੀਰ ਕੋ ਦੀਜੈ।  
ਯਾ ਤੇ ਭਲੋ ਨ ਕਛੂ ਕਹੂ ਹੈ ਹਮ ਸ੍ਯਾਮ ਲਹੈ ਜਗ ਮੈ ਜਸੁ ਲੀਜੈ।  
ਤਉ ਲਗਿ ਆਇ ਗਯੋ ਰੁਕਮੀ ਰਿਸਿ ਬੋਲ ਉਠਿਯੋ ਸੁ ਪਿਤਾ ਕਸ ਕੀਜੈ।  
ਜਾ ਕੁਲ ਕੀ ਨ ਬਿਵਾਹਤ ਹੈ ਹਮ ਤਾ ਦੁਹਿਤਾ ਦੈ ਕਹਾ ਜਗੁ ਜੀਜੈ। ੧੯੬੯।

ਰੁਕਮੀ ਬਾਚ 'ਨਿਪ ਸੋ'

ਸਵੈਯਾ

ਹੈ ਸਿਸੁਪਾਲ ਚੰਦੇਰੀ ਮੈ ਬੀਰ ਸੁ ਤਾਹਿ ਬਿਯਾਹ ਕੇ ਕਾਜ ਬੁਲਈਯੈ।  
ਗੁਜਰ ਕੋ ਕਹਿਯੋ ਦੈ ਦੁਹਿਤਾ ਜਗ ਮੈ ਸੰਗ ਲਾਜਨ ਕੇ ਮਰਿ ਜਈਯੈ।  
ਸ੍ਰੇਸਟ ਏਕ ਬੁਲਾਇ ਭਲੋ ਦਿਜ ਤਾਹੀ ਕੇ ਲਿਆਵਨ ਕਾਜ ਪਠਈਯੈ।  
ਬ੍ਯਾਹ ਕੀ ਜੋ ਬਿਧਿ ਬੇਦ ਲਿਖੀ ਦੁਹਿਤਾ ਸੋਊ ਕੈ ਬਿਧਿ ਤਾਹਿ ਕਉ ਦਈਯੈ। ੧੯੭੦।

ਯੋ ਸੁਨਿ ਕੈ ਸੁਤ ਕੀ ਬਤੀਯਾ ਨਿਪ ਬਾਮਨ ਤਾਹੀ ਕੋ ਲੈਨ ਪਠਾਯੋ।  
ਦੈ ਦਿਜ ਸੀਸ ਚਲਿਓ ਉਤ ਕੋ ਦੁਹਿਤਾ ਇਤ ਭੂਪਤਿ ਕੀ ਸੁਨਿ ਪਾਯੋ।  
ਸੀਸ ਧੁਨੈ ਕਬ ਸ੍ਯਾਮ ਭਨੈ ਤਿਨਿ ਨੈਨਨ ਤੇ ਅਤਿ ਨੀਰ ਬਹਾਯੋ।  
ਮਾਨਹੁ ਆਸਹਿ ਕੀ ਕਟਿਗੀ ਜਰ ਸੁੰਦਰ ਰੂਖ ਸੁ ਹੈ ਮੁਰਝਾਯੋ। ੧੯੭੧।

ਰੁਕਮਨੀ ਬਾਚ ਸਖੀਅਨ ਸੋ

ਸਵੈਯਾ

ਸੰਗ ਸਹੇਲਿਨ ਬੋਲਤ ਭੀ ਸਜਨੀ ਪ੍ਰਨ ਏਕ ਅਬੈ ਕਰਿ ਹਉ।  
ਕਿਤੇ ਜੋਗਨਿ ਭੇਸ ਕਰੋ ਤਜ ਦੇਸ ਨਹੀ ਬਿਰਹਾਗਿਨ ਸੋ ਜਾਰਿ ਹਉ।  
ਮੇਰ ਪਿਤਾ ਹਠ ਜਿਉ ਕਰ ਹੈ ਤੁ ਬਿਸੇਖ ਕਹਿਓ ਬਿਖ ਖਾ ਮਰਿ ਹਉ।  
ਦੁਹਿਤਾ ਨਿਪ ਕੀ ਕਹਿਓ ਨ ਤਿਹ ਕਉ ਬਚਿ ਹੋ ਤੁ ਸ੍ਯਾਮ ਹੀ ਕੋ ਬਚਿ ਹਉ। ੧੯੭੨।

ਦੋਹਰਾ

ਅਉਰ ਬਿਚਾਰੀ ਮਨ ਬਿਖੈ ਕਰਿ ਹੋ ਏਕ ਉਪਾਇ।  
ਪਤੀਆ ਦੈ ਕੋਊ ਭੇਜ ਹੋ ਪ੍ਰਭ ਦੈ ਹੈ ਸੁਧਿ ਜਾਇ। ੧੯੭੩।  
ਇਹ ਚਿੰਤਾ ਕਰਿ ਚਿਤ ਬਿਖੈ ਇਕ ਦਿਜ ਲਯੋ ਬੁਲਾਇ।  
ਬਹੁ ਧਨੁ ਦੈ ਤਾ ਕੋ ਕਹਿਓ ਪ੍ਰਭ ਦੇ ਪਤੀਆ ਜਾਇ। ੧੯੭੪।

ਵਿਆਹ ਰਚਾ ਦਿੱਤਾ ਅਤੇ ਆਪਣੀ ਸਾਰੀ ਸੈਨਾ ਨੂੰ ਬੁਲਾ ਲਿਆ (ਅਰਥਾਂਤਰ ਸਾਰੇ ਸਾਕ-ਸੈਣ ਬੁਲਾ ਲਏ)। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਸ੍ਰੀ ਕ੍ਰਿਸ਼ਨ ਨੇ ਆਪਣੇ ਵਿਆਹ ਲਈ ਚੰਗੀ ਤਰ੍ਹਾਂ ਵਿਉਂਤ ਬਣਾਈ ਹੈ। ੧੯੬੯।

ਰਾਜਾ ਭੀਖਮ ਨੇ ਵਿਚਾਰ ਕੀਤਾ ਕਿ ਇਹ ਪੁੱਤਰੀ ਮੈਂ ਸ੍ਰੀ ਕ੍ਰਿਸ਼ਨ ਨੂੰ ਦੇ ਦੇਵਾਂ। ਇਸ ਤੋਂ ਚੰਗਾ (ਹੋਰ) ਕੋਈ ਕੰਮ ਨਹੀਂ ਹੈ ਕਿ ਅਸੀਂ ਸ੍ਰੀ ਕ੍ਰਿਸ਼ਨ ਨੂੰ (ਜਵਾਈ ਰੂਪ ਵਿਚ) ਪ੍ਰਾਪਤ ਕਰ ਕੇ ਜਗਤ ਵਿਚ ਯਸ ਖਠੀਏ। ਉਦੋਂ ਤਕ (ਭੀਸ਼ਮ ਦਾ ਪੁੱਤਰ) ਰੁਕਮੀ (ਉਥੇ) ਆ ਗਿਆ ਅਤੇ ਕ੍ਰੋਧਿਤ ਹੋ ਕੇ ਬੋਲ ਪਿਆ--ਹੋ ਪਿਤਾ ਜੀ! ਕੀ ਕਰਨ ਲਗੇ ਹੋ। ਜਿਸ ਕੁਲ ਦੀ (ਲੜਕੀ) ਆਸੀਂ ਵਿਆਹੁੰਦੇ ਨਹੀਂ, ਉਸ (ਕੁਲ) ਨੂੰ ਲੜਕੀ ਦੇ ਕੇ ਜਗਤ ਵਿਚ ਕਿਵੇਂ ਜੀਉਂਦੇ ਰਹਾਂਗੇ। ੧੯੬੯।

ਰੁਕਮੀ ਨੇ ਰਾਜੇ ਨੂੰ ਕਿਹਾ--

ਸਵੈਯਾ

ਚੰਦੇਰੀ (ਨਗਰ) ਵਿਚ ਸਸਪਾਲ (ਸਿਸੁਪਾਲ) (ਨਾਂ ਦਾ) ਸੂਰਮਾ ਹੈ, ਉਸ ਨੂੰ ਵਿਆਹ ਦੇ ਕਾਰਜ ਲਈ ਬੁਲਾਇ। (ਫਿਰ) ਕਿਹਾ--ਗਵਾਲੇ (ਕ੍ਰਿਸ਼ਨ) ਨੂੰ ਪੁੱਤਰੀ ਦੇ ਕੇ ਜਗ ਵਿਚ ਸ਼ਰਮ ਨਾਲ ਹੀ ਮਰ ਜਾਵਾਂਗੇ। ਇਕ ਚੰਗਾ ਅਤੇ ਸ੍ਰੇਸ਼ ਬ੍ਰਾਹਮਣ ਬੁਲਾ ਕੇ ਉਸ (ਸਿਸੁਪਾਲ) ਨੂੰ ਲਿਆਉਣ ਲਈ ਭੇਜੋ। ਵਿਆਹ ਦੀ ਜੋ ਵਿਧੀ ਵੇਦ ਵਿਚ ਲਿਖੀ ਹੈ, ਉਹੀ ਵਿਧੀ ਕਰ ਕੇ ਪੁੱਤਰੀ ਉਸ ਨੂੰ ਦੇ ਦਿਓ। ੧੯੭੦।

ਪੁੱਤਰ ਦੀਆਂ ਇਸ ਤਰ੍ਹਾਂ ਦੀਆਂ ਗੱਲਾਂ ਸੁਣ ਕੇ, ਰਾਜੇ ਨੇ ਉਸ (ਸਿਸੁਪਾਲ) ਨੂੰ ਲਿਆਉਣ ਵਾਸਤੇ (ਬ੍ਰਾਹਮਣ ਨੂੰ) ਭੇਜ ਦਿੱਤਾ। ਬ੍ਰਾਹਮਣ ਅਸੀਸ ਦੇ ਕੇ ਉਧਰ ਨੂੰ ਚਲ ਪਿਆ। ਇਸ (ਗੱਲ) ਨੂੰ ਰਾਜੇ ਦੀ ਪੁੱਤਰੀ (ਰੁਕਮਨੀ) ਨੇ ਵੀ ਸੁਣ ਲਿਆ। ਕਵੀ ਸਿਆਮ ਕਹਿੰਦੇ ਹਨ, (ਲੜਕੀ ਰੁਕਮਨੀ) ਸਿਰ ਮਾਰਦੀ ਹੈ ਅਤੇ (ਉਸ ਨੇ) ਅੱਖਾਂ ਵਿਚੋਂ ਬਹੁਤ ਹੰਡੂ ਵਹਾ ਦਿੱਤੇ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ (ਉਸ ਦੀ) ਆਸ ਦੀ ਜੜ੍ਹ ਕਟ ਗਈ ਹੋਵੇ ਅਤੇ (ਵਿਆਹ ਰੂਪ) ਸੁੰਦਰ ਬਿਛੁ ਕੁਮਲਾ ਗਿਆ ਹੋਵੇ। ੧੯੭੧।

ਰੁਕਮਨੀ ਆਪਣੀਆਂ ਸਹੇਲੀਆਂ ਨੂੰ ਕਹਿੰਦੀ ਹੈ--

ਸਵੈਯਾ

ਆਪਣੀਆਂ ਸਹੇਲੀਆਂ ਨਾਲ ਬੋਲਣ ਲਗੀ--ਹੋ ਸਹੇਲੀ! ਮੈਂ ਵੀ ਹੁਣੇ ਇਕ ਪ੍ਰਤੀ ਕਰਦੀ ਹਾਂ। ਜਾਂ ਤਾਂ ਜੋਗਣ ਦਾ ਭੇਸ ਧਾਰ ਕੇ ਦੇਸ ਛਡ (ਜਾਵਾਂਗੀ), ਨਹੀਂ ਤਾਂ ਵਿਯੋਗ ਦੀ ਅੱਗ ਨਾਲ ਸੜ ਜਾਵਾਂਗੀ। ਮੇਰੇ ਪਿਤਾ ਜਿਵੇਂ ਹਠ ਕਰ ਰਹੇ ਹਨ, ਤਾਂ ਮੈਂ ਵਿਸ਼ੇਸ਼ ਰੂਪ ਵਿਚ (ਸਪਸ਼ਟ) ਕਹਿੰਦੀ ਹਾਂ ਕਿ ਵਿਸ਼ ਖਾ ਕੇ ਮਰ ਜਾਵਾਂਗੀ। ਰਾਜੇ ਦੀ ਪੁੱਤਰੀ (ਰੁਕਮਨੀ) ਨੇ ਕਿਹਾ ਕਿ ਮੈਂ ਉਸ (ਸਿਸੁਪਾਲ) ਨੂੰ ਨਹੀਂ ਵਰਾਂਗੀ। (ਅਤੇ ਜਦੋਂ ਕਦੇ ਵਰਾਂਗੀ) ਤਾਂ ਸ੍ਰੀ ਕ੍ਰਿਸ਼ਨ ਨੂੰ ਹੀ ਵਰਾਂਗੀ। ੧੯੭੨।

ਦੋਹਰਾ

(ਇਕ) ਹੋਰ ਗੱਲ ਮਨ ਵਿਚ ਵਿਚਾਰੀ ਹੈ ਕਿ (ਮੈਂ) ਇਕ ਉਪਾ ਕਰਦੀ ਹਾਂ ਅਤੇ ਕਿਸੇ ਨੂੰ ਚਿੱਠੀ ਦੇ ਕੇ ਭੇਜਦੀ ਹਾਂ ਕਿ ਸ੍ਰੀ ਕ੍ਰਿਸ਼ਨ ਨੂੰ ਜਾ ਕੇ ਖ਼ਬਰ ਕਰ ਦੇਵੇ। ੧੯੭੩।

ਮਨ ਵਿਚ ਇਹ ਵਿਚਾਰ ਕਰ ਕੇ ਇਕ ਬ੍ਰਾਹਮਣ ਨੂੰ ਬੁਲਾ ਲਿਆ ਅਤੇ ਬਹੁਤ ਧਨ ਦੇ ਕੇ ਉਸ ਨੂੰ ਕਿਹਾ ਕਿ (ਮੇਰੀ) ਚਿੱਠੀ ਸ੍ਰੀ ਕ੍ਰਿਸ਼ਨ ਨੂੰ ਜਾ ਕੇ ਦੇ ਆਓ। ੧੯੭੪।

ਭੁਕਮਨੀ ਪਾਤੀ ਪਠੀ ਕਾਨੂ ਪ੍ਰਤਿ

ਸਵੈਝਾ

ਲੋਚਨ ਚਾਰੁ ਬਿਚਾਰ ਕਰੋ ਜਿਨਿ ਬਾਚਤ ਹੀ ਪਤੀਆ ਉਠਿ ਪਾਵਹੁ।  
ਆਵਤ ਹੈ ਸਿਸਪਾਲ ਇਤੈ ਮੁਹਿ ਬ੍ਰਾਜਾਹਨ ਕਉ ਪ੍ਰਭ ਢੀਲ ਨ ਲਾਵਹੁ।  
ਮਾਰਿ ਇਨੈ ਮੁਹਿ ਜੀਤਿ ਪ੍ਰਭੂ ਚਲੋ ਦੂਰਵਤੀ ਜਗ ਮੈ ਜਸੁ ਪਾਵਹੁ।  
ਮੇਰੀ ਦਸਾ ਸੁਨਿ ਕੈ ਸਭ ਯੋ ਕਬਿ ਸ੍ਰਾਗਮ ਕਰੈ ਕਰਿ ਪੰਖਨ ਆਵਹੁ। ੧੯੨੫।

ਹੇ ਪਤਿ ਚਉਦਾਹਿ ਲੋਕਨ ਕੇ ਸੁਨੀਐ ਚਿਤ ਦੈ ਜੁ ਸੰਦੇਸ ਕਰੇ ਹੈ।  
ਤੇਰੇ ਬਿਨਾ ਸੁ ਅਹੰ ਅਰੁ ਕ੍ਰੋਧ ਬਵਿਓ ਸਭ ਆਤਮੇ ਤੀਨ ਬਹੇ ਹੈ।  
ਯੋ ਸੁਨੀਐ ਤਿਪੁਰਾਰਿ ਤੇ ਆਦਿਕ ਚਿਤ ਬਿਖੈ ਕਬ ਹੁੰ ਨ ਚਰੇ ਹੈ।  
ਬਾਚਤ ਹੀ ਪਤੀਯਾ ਉਠਿ ਆਵਹੁ ਜੁ ਬ੍ਰਾਜਾਹ ਬਿਖੈ ਦਿਨ ਤੀਨ ਰਹੇ ਹੈ। ੧੯੨੬।

ਦੋਹਰਾ

ਤੀਨ ਬ੍ਰਾਜਾਹ ਮੈ ਦਿਨ ਰਹੇ ਇਉ ਕਹੀਐ ਦਿਜ ਗਾਥ।  
ਤਜਿ ਬਿਲੰਬ ਆਵਹੁ ਪ੍ਰਭੂ ਪਤੀਆ ਪਤਿ ਦਿਜ ਸਾਥ। ੧੯੨੭।

ਸਵੈਝਾ

ਅਉ ਜਦੁਬੀਰ ਸੋ ਯੋ ਕਹੀਯੋ ਤੁਮਰੇ ਬਿਨੁ ਦੇਖਿ ਨਿਸਾ ਡਰੁ ਆਵੈ।  
ਬਾਰ ਹੀ ਬਾਰ ਅਤਿ ਆਤੁਰ ਹੈ ਤਨ ਤਿਆਗ ਕਹੀਯੋ ਜੀਅ ਮੋਰ ਪਰਾਵੈ।  
ਪ੍ਰਾਚੀ ਪ੍ਰਤਛ ਭਯੋ ਸੱਸਿ ਪੂਰਨ ਸੋ ਹਮ ਕੋ ਅਤਿਸੈ ਕਰਿ ਤਾਵੈ।  
ਮੈਨ ਮਨੋ ਮੁਖ ਆਰੁਨ ਕੈ ਤੁਮਰੇ ਬਿਨੁ ਆਇ ਹਮੋ ਡਰ ਪਾਵੈ। ੧੯੨੮।

ਲਗਿ ਰਹਿਓ ਤੁਹਿ ਉਰਹਿ ਸ੍ਰਾਗਮ ਜੁ ਮੈ ਇਹ ਬੇਰ ਘਨੀ ਹਟ ਕੇ।  
ਘਨਿ ਸ੍ਰਾਗਮ ਕੀ ਬੰਕ ਬਿਲੋਕਨ ਫਾਸ ਕੇ ਸੰਗਿ ਫਾਸੇ ਸੁ ਨਹੀ ਛੁਟਕੇ।  
ਨਹੀ ਨੈਕੁ ਮੁਰਾਏ ਮੁਰੈ ਹਮਰੇ ਤੁਹਿ ਮੁਰਤਿ ਹੋਰਨ ਹੀ ਅਟਕੇ।  
ਕਬਿ ਸ੍ਰਾਗਮ ਭਨੇ ਸੰਗਿ ਲਾਜ ਕੇ ਆਜ ਭਏ ਦੋਊ ਨੈਨ ਬਟਾ ਨਟ ਕੇ। ੧੯੨੯।

ਸਾਜ ਦਯੋ ਰਥ ਬਾਮਨ ਕੋ ਬਹੁਤੈ ਧਨੁ ਦੈ ਤਿਹ ਚਿਤ ਬਢਾਯੋ।  
ਸ੍ਰੀ ਬਿਜਨਾਥ ਲਿਆਵਨ ਕਾਜ ਪਠਿਯੋ ਚਿਤ ਮੈ ਤਿਨ ਹੁੰ ਸੁਖੁ ਪਾਯੋ।  
ਯੋ ਸੋਉ ਲੈ ਪਤੀਯਾ ਕੋ ਚਲਿਯੋ ਸੁ ਪ੍ਰਬੰਧ ਕਥਾ ਕਹਿ ਸ੍ਰਾਗਮ ਸੁਨਯੋ।  
ਮਾਨਹੁ ਪਉਨ ਕੇ ਗਉਨ ਹੁੰ ਤੇ ਸੁ ਸਿਤਾਬ ਦੈ ਸ੍ਰੀ ਜਦੁਬੀਰ ਪੈ ਆਯੋ। ੧੯੩੦।

ਭੁਕਮਨੀ ਨੇ ਸ੍ਰੀ ਕ੍ਰਿਸ਼ਨ ਨੂੰ ਚਿੱਠੀ ਭੇਜੀ  
ਸਵੈਝਾ

ਹੇ ਸੰਦਰ ਨੈਣਾਂ ਵਾਲੇ! ਵਿਚਾਰ ਬਿਲਕੁਲ ਨ ਕਰੋ ਅਤੇ ਚਿੱਠੀ ਪੜ੍ਹਿਆਂ ਹੀ  
ਉਠ ਕੇ ਚਲ ਪਵੋ। ਸਿਸਪਾਲ ਮੈਨੂੰ ਵਿਆਹੁਣ ਲਈ ਇਥੇ ਆ ਰਿਹਾ ਹੈ, (ਇਸ ਲਈ)  
ਹੇ ਸ੍ਰੀ ਕ੍ਰਿਸ਼ਨ! ਢਿਲ ਨ ਲਾਓ। ਹੇ ਪ੍ਰਭੂ! ਇਨ੍ਹਾਂ ਨੂੰ ਮਾਰ ਕੇ ਅਤੇ ਮੈਨੂੰ ਜਿਤ ਕੇ ਦੁਆਰਿਕਾ  
ਲੈ ਚਲੋ (ਅਤੇ ਇਸ ਤਰ੍ਹਾਂ ਕਰ ਕੇ) ਜਗਤ ਵਿਚ ਯਸ਼ ਖਟੋ। ਕਵੀ ਸਿਆਮ ਕਹਿੰਦੇ ਹਨ,  
ਮੇਰੀ (ਭੁਕਮਨੀ ਦੀ) ਸਾਰੀ ਦਸ਼ਾ (ਬ੍ਰਾਹਮਣ ਤੋਂ) ਸੁਣ ਕੇ ਖੰਭ ਲਾ ਕੇ ਆ ਜਾਓ। ੧੯੨੫।

ਹੇ ਚੌਂਦਾਂ ਲੋਕਾਂ ਦੇ ਸੁਆਮੀ! ਚਿਤ ਦੇ ਕੇ ਸੁਣਨਾ, ਜੋ ਸੰਦੇਸ ਮੈਂ ਕਰੇ ਹਨ। ਤੇਰੇ  
ਬਿਨਾ ਸਭ ਦੀਆਂ ਆਤਮਾਵਾਂ ਵਿਚ ਹੰਕਾਰ ਅਤੇ ਕ੍ਰੋਧ ਵਧ ਗਿਆ ਹੈ ਅਤੇ ਉਨ੍ਹਾਂ ਸਾਰਿਆਂ  
ਦੀਆਂ ਆਤਮਾਵਾਂ ਤਿੰਨਾਂ (ਗੁਣਾਂ ਵਿਚ ਹੀ) ਵਹਿ ਗਈਆਂ ਹਨ। ਇਹ ਵੀ ਸੁਣ ਲਵੇ  
ਕਿ ਸਿਵ ਵਰਗੇ ਵੀ, ਮੈਂ ਕਦੇ ਚਿਤ ਵਿਚ ਨਹੀਂ ਚਾਰੇ ਹਨ। ਚਿੱਠੀ ਪੜ੍ਹਿਆਂ ਹੀ ਉਠ  
ਕੇ ਆ ਜਾਓ। ਹੇ ਜੀ! ਵਿਆਹ ਵਿਚ ਕੇਵਲ ਤਿੰਨ ਦਿਨ ਰਹਿ ਗਏ ਹਨ। ੧੯੨੬।

ਦੋਹਰਾ

ਹੇ ਬ੍ਰਾਹਮਣ! ਇਸ ਤਰ੍ਹਾਂ ਗੱਲ ਕਹਿਣਾ ਕਿ ਵਿਆਹ ਵਿਚ ਕੇਵਲ ਤਿੰਨ ਦਿਨ  
ਰਹਿ ਗਏ ਹਨ। ਹੇ ਪ੍ਰਭੂ! ਚਿੱਠੀ ਪੜ੍ਹੋ ਕੇ, ਦੇਰੀ ਕੀਤੇ ਬਿਨਾ, ਬ੍ਰਾਹਮਣ ਨਾਲ ਆ  
ਜਾਓ। ੧੯੨੭।

ਸਵੈਝਾ

ਹੋਰ ਸ੍ਰੀ ਕ੍ਰਿਸ਼ਨ ਨੂੰ ਇਹ ਕਹਿਣਾ ਕਿ ਤੁਹਾਡੇ ਦੇਖੇ ਬਿਨਾ ਰਾਤ ਨੂੰ ਡਰ ਲਗਦਾ  
ਹੈ। ਬਾਰ ਬਾਰ ਅਤਿ ਅਧਿਕ ਆਤੁਰ ਹੋ ਕੇ ਮੇਰੀ ਜਿੰਦ ਸਰੀਰ ਨੂੰ ਤਿਆਗ ਕੇ ਚਲੀ  
ਜਾਏਗੀ। ਪੂਰਬ ਵਲੋਂ ਪ੍ਰਗਟ ਹੋ ਰਿਹਾ ਪੂਰਨਮਾਸੀ ਦਾ ਚੰਦ੍ਰਮਾ ਮੈਨੂੰ ਬਹੁਤ ਜ਼ਿਆਦਾ  
ਸਾੜ ਰਿਹਾ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਕਾਮਦੇਵ ਮੁਖ ਲਾਲ ਕਰ ਕੇ, ਤੁਹਾਡੇ  
ਨ ਆਉਣ ਕਾਰਨ ਮੈਨੂੰ ਡਰਾਉਂਦਾ ਹੋਵੇ। ੧੯੨੮।

ਹੇ ਸ੍ਰੀ ਕ੍ਰਿਸ਼ਨ ਜੀ! (ਮੇਰੇ ਨੈਣ) ਤੁਹਾਡੇ ਵਲ ਲਗੇ ਹੋਏ ਹਨ। ਮੈਂ ਇਨ੍ਹਾਂ ਨੂੰ ਬਹੁਤ  
ਵਾਰ ਰੋਕਿਆ ਹੈ (ਪਰ ਇਹ ਰੁਕਦੇ ਨਹੀਂ)। ਸ੍ਰੀ ਕ੍ਰਿਸ਼ਨ ਦੀ ਤਿਰਛੀ ਦਿੱਸ਼ਟੀ ਦੀ ਢਾਰੀ  
ਨਾਲ ਜੋ ਫਾਸ ਗਏ, ਉਹ ਫਿਰ ਛੁਟ ਨਹੀਂ ਸਕਦੇ। ਮੇਰੇ ਮੋਤਿਆਂ ਜ਼ਰਾ ਜਿੰਨੇ ਵੀ ਨਹੀਂ  
ਮੁੜਦੇ, (ਬਸ) ਤੁਹਾਡੇ ਦਰਸ਼ਨ ਕੀਤੇ ਬਿਨਾ ਟਿਕਦੇ ਨਹੀਂ ਹਨ। ਕਵੀ ਸਿਆਮ ਕਹਿੰਦੇ  
ਹਨ, ਲਾਜ ਦੇ ਮਾਰੇ (ਮੇਰੇ) ਦੋਵੇਂ ਨੈਨ ਨਟ ਦੀਆਂ ਗੋਲੀਆਂ ਵਾਂਗ ਬਣ ਕੇ (ਸਹਿਰ ਹੋ)  
ਗਏ ਹਨ। ੧੯੨੯।

(ਭੁਕਮਨੀ ਨੇ) ਬ੍ਰਾਹਮਣ ਨੂੰ ਰਥ ਸਜਾ ਕੇ ਦੇ ਦਿੱਤਾ ਅਤੇ ਬਹੁਤ ਸਾਰਾ ਧਨ ਦੇ  
ਕੇ ਉਸ ਦਾ ਚਿਤ ਵਿਗਸਿਤ ਕਰ ਦਿੱਤਾ। (ਉਸ ਨੂੰ) ਸ੍ਰੀ ਕ੍ਰਿਸ਼ਨ ਨੂੰ ਲਿਆਉਣ ਦੇ ਕਾਰਜ  
ਲਈ ਭੇਜ ਦਿੱਤਾ, ਉਸ (ਬ੍ਰਾਹਮਣ) ਨੇ ਵੀ ਚਿਤ ਵਿਚ ਸੁਖ ਪ੍ਰਾਪਤ ਕੀਤਾ। ਇਸ ਤਰ੍ਹਾਂ  
ਉਹ ਚਿੱਠੀ ਲੈ ਕੇ ਚਲ ਪਿਆ। ਕਵੀ ਸਿਆਮ ਨੇ ਇਹ ਪ੍ਰਬੰਧ ਕਥਾ ਕਹਿ ਕੇ ਸੁਣਾਈ  
ਹੈ। (ਇੰਜ ਪ੍ਰਤੀਤ ਹੁੰਦਾ ਹੈ ਕਿ) ਉਹ (ਬ੍ਰਾਹਮਣ) ਪੌਣ ਦੀ ਗਤਿ ਨਾਲ ਛੇਤੀ ਹੀ ਸ੍ਰੀ  
ਕ੍ਰਿਸ਼ਨ ਕੋਲ ਆ ਗਿਆ। ੧੯੩੦।

ਸ੍ਰੀ ਬਿਜਨਾਥ ਕੋ ਬਾਸ ਜਹਾ ਸੁ ਕਰੈ ਕਬਿ ਸ਼ਯਾਮ ਪੁਰੀ ਅਤਿ ਨੀਕੀ।  
 ਬਜ੍ਜੁ ਖਚੇ ਅਰੁ ਲਾਲ ਜਵਾਹਿਰ ਜੋਤਿ ਜਗੈ ਅਤਿ ਹੀ ਸੁ ਮਨੀ ਕੀ।  
 ਕਉਨ ਸਰਾਹ ਕਰੈ ਤਿਹ ਕੀ ਤੁਮ ਹੀ ਨ ਕਹੋ ਐਸੀ ਬੁਧਿ ਕਿਸੀ ਕੀ।  
 ਸੇਸ ਨਿਸੇਸ ਜਲੇਸ ਕੀ ਅਉਰ ਸੁਰੇਸ ਪੁਰੀ ਜਿਹ ਅਗ੍ਰਜ ਫੀਕੀ। ੧੯੮੧।

ਦੋਹਰਾ

ਐਸੀ ਪੁਰੀ ਨਿਹਾਰ ਕੈ ਅਤਿ ਚਿਤਿ ਹਰਖ ਬਢਾਇ।  
 ਸ੍ਰੀ ਬਿਜਨਾਥ ਕੋ ਗ੍ਰਿਹ ਜਹਾ ਤਹਿ ਦਿਜ ਪਹੁਚਿਓ ਜਾਇ। ੧੯੮੨।

ਸਵੈਝਾ

ਦੇਖਤ ਹੀ ਬਿਜਨਾਥ ਦਿਜੋਤਮ ਠਾਢ ਭਯੋ ਉਠਿ ਆਗੇ ਬੁਲਾਯੋ।  
 ਲੈ ਚਿਜੈ ਆਗੈ ਧਰੀ ਪਤੀਆ ਤਿਹ ਬਾਚਤ ਹੀ ਪ੍ਰਭ ਜੀ ਸੁਖ ਪਾਯੋ।  
 ਸ੍ਵਾਂਦਨ ਸਾਜਿ ਚੜਿਓ ਅਪੁਨੇ ਸੋਊ ਸੰਗ ਲਯੋ ਮਨੋ ਪਉਨ ਹੈ ਧਾਯੋ।  
 ਮਾਨੋ ਛੁਧਾਤਰੁ ਹੋਇ ਅਤਿ ਹੀ ਮ੍ਰਿਗ ਤੁੰਡ ਤਕੈ ਉਠਿ ਕੇਹਰਿ ਆਯੋ। ੧੯੮੩।

ਇਤ ਸ਼ਯਾਮ ਜੂ ਸ੍ਵਾਂਦਨ ਸਾਜਿ ਚੜਿਯੋ ਉਤ ਲੈ ਸਿਸੁਪਾਲ ਘਨੇ ਦਲੁ ਆਯੋ।  
 ਆਵਤ ਸੋ ਇਨ ਹੈ ਸੁਨਿ ਕੈ ਪੁਰ ਦੂਰ ਬਜਾਰ ਜੂ ਥੇ ਸੁ ਬਨਾਯੋ।  
 ਸੈਨ ਬਨਾਇ ਭਲੀ ਇਤ ਤੇ ਰੁਕਮਾਦਿਕ ਆਗੇ ਤੇ ਲੈਨ ਕਉ ਧਾਯੋ।  
 ਸ਼ਯਾਮ ਭਨੈ ਸਭ ਹੀ ਭਟਵਾ ਅਪਨੇ ਮਨ ਸੈ ਅਤਿ ਹੀ ਸੁਖੁ ਪਾਯੋ। ੧੯੮੪।

ਅਉਰ ਬਡੇ ਨਿਪ ਆਵਤ ਭੇ ਚੁਤਰੰਗ ਚਮੂੰ ਸੁ ਘਨੀ ਸੰਗਿ ਲੈ ਕੇ।  
 ਹੋਰਨ ਬ੍ਰਾਹਮ ਰੁਕਮਿਨੀ ਕੋ ਅਤਿ ਹੀ ਚਿਤ ਮੈ ਸੁ ਹੁਲਸ ਬਵੈ ਕੈ।  
 ਭੇਰਿ ਘਨੀ ਸਹਨਾਇ ਸਿੰਗੇ ਰਨ ਦੁੰਦਭਿ ਅਉ ਤੁਰਹੀਨ ਬਜੈ ਕੈ।  
 ਸ਼ਯਾਮ ਇਤੇ ਛਾਪਿ ਆਵਤ ਭਯੋ ਕਬਿ ਸ਼ਯਾਮ ਭਨੈ ਤਿਨ ਕਾਰਨ ਛੈ ਕੈ। ੧੯੮੫।

ਸ਼ਯਾਮ ਭਨੈ ਜੋਊ ਬੇਦ ਕੇ ਬੀਚ ਲਿਖੀ ਬਿਧਿ ਬ੍ਰਾਹਮ ਕੀ ਸੋ ਦੁਹੂੰ ਕੀਨੀ।  
 ਮੰਡੁਨ ਸੋ ਅਭਿਮੰਡੁਨ ਕੈ ਭੂਆ ਫੇਰਨ ਕੀ ਸੁ ਪਵਿਤ੍ਰ ਕੈ ਲੀਨੀ।  
 ਅਉਰ ਜਿਤੇ ਦਿਜ ਸ੍ਰੇਸਟ ਰੁਤੇ ਤਿਨ ਕੋ ਅਤਿ ਹੀ ਦਛਨਾ ਤਿਨ ਦੀਨੀ।  
 ਬੇਦੀ ਰਚੀ ਭਲੀ ਭਾਤਹ ਸੋ ਜਦੁਬੀਰ ਬਿਨਾ ਸਭ ਲਾਗਤ ਹੀਨੀ। ੧੯੮੬।

ਤਉ ਹੀ ਲਉ ਲੈ ਕਿਹ ਸੰਗ ਪੁਰੋਹਿਤ ਦੇਵੀ ਕੀ ਪੂਜਾ ਕੇ ਕਾਜ ਸਿਧਾਰੋ।  
 ਸ੍ਵਾਂਦਨ ਪੈ ਚੜਵਾਇ ਤਬੈ ਤਿਹ ਪਾਛੇ ਚਲੇ ਤਿਹ ਕੇ ਭਟ ਭਾਰੇ।  
 ਯਾ ਬਿਧਿ ਦੇਖਿ ਪ੍ਰਤਾਪ ਘਨੇ ਮੁਖ ਤੇ ਰੁਕਮੈ ਇਹ ਬੈਨ ਉਚਾਰੇ।  
 ਰਾਖੀ ਪ੍ਰਭੂ ਪਤਿ ਮੌਰ ਭਲੀ ਬਿਧਿ ਧੰਨ੍ਹ ਕਹਿਯੋ ਅਬ ਭਾਗ ਹਮਾਰੇ। ੧੯੮੭।

ਕਵੀ ਸ਼ਿਆਮ ਕਹਿੰਦੇ ਹਨ, ਜਿਥੇ ਸ੍ਰੀ ਕ੍ਰਿਸ਼ਨ ਦਾ ਨਿਵਾਸ ਸੀ, (ਉਹ) ਨਗਰੀ ਬਹੁਤ ਹੀ ਸੁੰਦਰ ਸੀ। ਹੀਰੇ (ਬਜ੍ਜ), ਲਾਲ ਅਤੇ ਜਵਾਹਰ ਜੜ੍ਹੇ ਹੋਏ ਸਨ ਅਤੇ ਉਨ੍ਹਾਂ ਮਣੀਆਂ (ਦੀ ਚਮਕ) ਜਗਦੀਆਂ ਜੋਤਾਂ ਵਰਗੀ ਸੀ। ਉਨ੍ਹਾਂ ਦੀ ਸਿਫਤ ਕੌਣ ਕਰ ਸਕਦਾ ਹੈ, ਤੁਸੀਂ ਹੀ ਦਸੋ, ਅਜਿਹੀ ਬੁੱਧੀ ਕਿਸ ਦੀ ਹੈ। ਸ਼ੇਸ਼ਨਾਗ, ਚੰਦ੍ਰਮਾ, ਵਰੁਨ ਦੇਵਤਾ ਅਤੇ ਇੰਦਰ-ਪੁਰੀ ਵੀ ਜਿਸ ਦੇ ਸਾਹਮਣੇ ਫਿਕੀ ਪੈਂਦੀ ਸੀ। ੧੯੮੧।

ਦੋਹਰਾ

ਅਜਿਹੀ ਨਗਰੀ ਨੂੰ ਵੇਖ ਕੇ ਅਤੇ (ਆਪਣੇ) ਚਿਤ ਵਿਚ ਬਹੁਤ ਪ੍ਰਸੰਨ ਹੋ ਕੇ, ਜਿਥੇ ਸ੍ਰੀ ਕ੍ਰਿਸ਼ਨ ਦਾ ਘਰ ਸੀ, ਬ੍ਰਾਹਮਣ ਉਸ ਸਥਾਨ ਉਤੇ ਜਾ ਪਹੁੰਚਿਆ। ੧੯੮੨।  
 ਸਵੈਝਾ

ਸ੍ਰੀ ਕ੍ਰਿਸ਼ਨ ਸ੍ਰੇਸਠ ਬ੍ਰਾਹਮਣ ਨੂੰ ਵੇਖਦਿਆਂ ਹੀ ਉਠ ਕੇ ਖੜੋ ਗਏ ਅਤੇ ਅਗੇ ਬੁਲਾ ਲਿਆ। ਬ੍ਰਾਹਮਣ ਨੇ ਚਿੱਠੀ (ਹੱਥ ਵਿਚ) ਲੈ ਕੇ ਅਗੇ ਧਰ ਦਿੱਤੀ। ਉਸ ਨੂੰ ਪੜ੍ਹ ਕੇ ਸ੍ਰੀ ਕ੍ਰਿਸ਼ਨ ਨੇ ਬਹੁਤ ਸੁਖ ਪ੍ਰਾਪਤ ਕੀਤਾ। ਰਥ ਨੂੰ ਸਜਾ ਕੇ (ਅਤੇ ਉਸ ਉਪਰ) ਚੜ੍ਹ ਕੇ ਅਤੇ ਆਪਣੇ ਨਾਲ ਉਸ (ਬ੍ਰਾਹਮਣ) ਨੂੰ ਲੈ ਕੇ (ਇਸ ਤਰ੍ਹਾਂ ਚਲ ਪਏ) ਮਾਨੋ ਪੈਣ ਰੂਪ ਹੋ ਕੇ ਭਜ ਤੁਰੇ ਹੋਣ। (ਜਾਂ ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਭੁਖ ਨਾਲ ਬਹੁਤ ਆਤੁਰ ਹੋਇਆ ਸ਼ੇਰ ਹਿਰਨਾਂ ਦਾ ਝੁੰਡ ਵੇਖ ਕੇ ਉਠ ਦੌੜਿਆ ਹੋਵੇ। ੧੯੮੩।

ਇਧਰੋਂ ਕ੍ਰਿਸ਼ਨ ਜੀ ਰਥ ਨੂੰ ਤਿਆਰ ਕਰ ਕੇ ਚੜ੍ਹ ਚਲੇ ਹਨ, ਉਧਰੋਂ ਸਿਸੁਪਾਲ ਬਹੁਤ ਸਾਰੀ ਸੈਨਾ ਲੈ ਕੇ ਆ ਗਿਆ ਹੈ। ਇਨ੍ਹਾਂ ਦਾ (ਸਿਸੁਪਾਲ ਹੋਰਾਂ ਦਾ) ਆਉਣਾ ਸੁਣ ਕੇ ਨਗਰ ਦੇ ਦੁਆਰ ਅਤੇ ਬਾਜ਼ਾਰ ਜੋ ਸਨ, ਉਨ੍ਹਾਂ ਨੂੰ ਸਜਾ ਦਿੱਤਾ ਗਿਆ ਹੈ। ਇਧਰੋਂ ਰੁਕਮੀ ਆਦਿਕ ਸੈਨਾ ਨੂੰ ਚੰਗੀ ਤਰ੍ਹਾਂ ਵਿਵਸਥਿਤ ਕਰ ਕੇ (ਸਿਸੁਪਾਲ ਨੂੰ) ਲਿਆਉਣ ਲਈ ਗਏ ਹਨ। (ਕਵੀ) ਸ਼ਿਆਮ ਕਹਿੰਦੇ ਹਨ, ਸਾਰਿਆਂ ਸੂਰਵੀਰਾਂ ਨੇ ਆਪਣੇ ਮਨ ਵਿਚ ਬਹੁਤ ਸੁਖ ਪ੍ਰਾਪਤ ਕੀਤਾ ਹੈ। ੧੯੮੪।

ਹੋਰ ਵੀ ਬਹੁਤ ਸਾਰੇ ਰਾਜੇ ਆਪਣੇ ਨਾਲ ਬਹੁਤ ਸਾਰੀ ਚੁਤਰੰਗੀ ਸੈਨਾ ਲੈ ਕੇ ਆ ਗਏ ਹਨ। ਰੁਕਮਿਨੀ ਦੇ ਵਿਆਹ ਨੂੰ ਦੇਖਣ ਲਈ (ਉਨ੍ਹਾਂ ਨੇ) ਆਪਣੇ ਮਨ ਵਿਚ ਉਤਸਾਹ ਵਧਾਇਆ ਹੈ। (ਉਹ) ਬਹੁਤ ਸਾਰੀਆਂ ਭੇਰੀਆਂ, ਸ਼ਹਿਨਾਈਆਂ, ਰਣਸਿੰਗੇ, ਧੌਸੇ ਅਤੇ ਤੁਰੀਆਂ ਵਜਾ ਕੇ (ਆਏ ਹਨ)। ਕਵੀ ਸ਼ਿਆਮ ਕਹਿੰਦੇ ਹਨ, ਉਨ੍ਹਾਂ (ਦੀ ਆਮਦ) ਦੇ ਕਾਰਨ ਸ੍ਰੀ ਕ੍ਰਿਸ਼ਨ ਲੁਕ ਕੇ ਅਤੇ ਛਾਹਿ ਕੇ (ਉਥੇ) ਆ ਗਏ ਹਨ। ੧੯੮੫।

(ਕਵੀ) ਸ਼ਿਆਮ ਕਹਿੰਦੇ ਹਨ, ਵਿਆਹ ਦੀ ਜੋ ਵਿਧੀ ਵੇਦਾਂ ਵਿਚ ਲਿਖੀ ਹੈ, ਦੋਹਾਂ (ਪਾਸਿਆਂ ਨੇ) ਕੀਤੀ। (ਵੇਦ) ਮੰਡੁ ਨਾਲ ਸ਼ੁੱਧ ਕਰ ਕੇ ਫੇਰਿਆਂ ਵਾਲੀ ਥਾਂ ਨੂੰ ਪਵਿਤਰ ਕਰ ਲਿਆ। ਹੋਰ ਜਿਤੇ ਸ੍ਰੇਸਟ ਬ੍ਰਾਹਮਣ ਸਨ, ਉਨ੍ਹਾਂ ਨੂੰ ਬਹੁਤ ਸਾਰੀ ਦੱਛਣਾ ਦਿੱਤੀ ਗਈ। ਵੇਦੀ ਵੀ ਚੰਗੀ ਤਰ੍ਹਾਂ ਬਣਾਈ ਗਈ, (ਪਰ) ਸ੍ਰੀ ਕ੍ਰਿਸ਼ਨ ਤੋਂ ਬਿਨਾ ਸਭ ਕੁਝ ਫਿਕਾ ਜਿਹਾ ਲਗ ਰਿਹਾ ਸੀ। ੧੯੮੬।

ਉਤਨੇ ਚਿਰ ਵਿਚ ਹੀ ਪਰੋਹਿਤ ਉਸ (ਰੁਕਮਿਨੀ) ਨੂੰ ਨਾਲ ਲੈ ਕੇ ਦੇਵੀ ਦੀ ਪੂਜਾ ਲਈ ਚਲ ਪਏ। ਉਸ ਵੇਲੇ ਉਸ ਨੂੰ ਰਥ ਉਤੇ ਚੜ੍ਹਾ ਕੇ ਉਸ ਦੇ ਪਿਛੇ ਬਹੁਤ ਸਾਰੇ ਧੌਸੇ ਚਲ ਪਏ। ਇਸ ਤਰ੍ਹਾਂ ਦਾ (ਆਪਣਾ) ਅਤਿ ਅਧਿਕ ਪ੍ਰਤਾਪ ਵੇਖ ਕੇ ਰੁਕਮੀ ਨੇ ਮੁਖ ਤੋਂ ਇਹ ਬਚਨ ਕਰੇ ਕਿ ਹੁਣ ਸਾਡੇ ਧੰਨ ਭਾਗ ਹਨ ਕਿਉਂਕਿ ਪਰਮਾਤਮਾ ਨੇ ਚੰਗੀ ਤਰ੍ਹਾਂ ਮੇਰੀ ਪਤ ਰਥ ਲਈ ਹੈ। ੧੯੮੭।

## ਚੌਪਈ

ਜਬ ਰੁਕਮਿਨੀ ਤਿਹ ਮੰਦਿਰ ਗਈ। ਦੁਖ ਸੰਗ ਬਿਹਬਲ ਅਤਿ ਹੀ ਭਈ।  
ਤਿਨਿ ਇਵ ਰੋਇ ਸਿਵਾ ਸੰਗ ਰਚਿਓ। ਤੁਹਿ ਤੇ ਮੌਹਿ ਇਹੀ ਬਰੁ ਸਰਿਓ। ੧੯੮੮।

## ਸਵੈਯਾ

ਦੂਰਿ ਦਈ ਸਖੀਆ ਕਰਿ ਕੈ ਕਰਿ ਲੀਨ ਛੁਰੀ ਕਹਿਓ ਘਾਤ ਕਰੈ ਹਉ।  
ਮੈਂ ਬਹੁ ਸੇਵ ਸਿਵਾ ਕੀ ਕਰੀ ਤਿਹ ਤੇ ਸਭ ਹੋ ਸੁ ਇਹੈ ਫਲੁ ਪੈ ਹਉ।  
ਪ੍ਰਾਨ ਧਾਮ ਪਠੋ ਜਮ ਕੇ ਇਹ ਦੇਹੁਰੇ ਉਪਰ ਪਾਪ ਚੜੈ ਹਉ।  
ਕੈ ਇਹ ਕੋ ਰਿਝਵਾਇ ਅਥੈ ਬਰਿਬੋ ਹਰਿ ਕੋ ਇਹ ਤੇ ਬਰੁ ਪੈ ਹਉ। ੧੯੮੯।

‘ਦੇਵੀ ਜੂ ਬਾਚ ਰੁਕਮਿਨੀ ਸੌ’

## ਸਵੈਯਾ

ਦੇਖਿ ਦਸਾ ਤਿਹ ਕੀ ਜਗਤ ਪ੍ਰਤਛ ਹੈ ਤਾਹਿ ਕਹਿਓ ਹਮਿ ਐਸੋ।  
ਸ਼ਯਾਮ ਕੀ ਬਾਮ ਤੈ ਆਪਣੇ ਚਿਤ ਕਰੋ ਦੁਚਿਤਾ ਫੁਨਿ ਰੰਚ ਨ ਕੈਸੋ।  
ਜੋ ਸਿਸੁਪਾਲ ਕੇ ਹੈ ਚਿਤ ਮੈਂ ਨਹਿ ਹੈ ਹੈ ਸੋਊ ਤਿਹ ਕੀ ਸੁ ਰੁਚੈ ਸੋ।  
ਹੁਇ ਹੈ ਅਵਸਿ ਸੋਊ ਸੁਨਿ ਰੀ ਕਬਿ ਸ਼ਯਾਮ ਕਰੈ ਤੁਮਰੇ ਜੀ ਜੈਸੋ। ੧੯੯੦।

## ਦੋਹਰਾ

ਯੋਂ ਬਰੁ ਲੈ ਕੇ ਸਿਵਾ ਤੇ ਪ੍ਰਸੰਨ ਚਲੀ ਹੁਇ ਚਿਤ।  
ਸ੍ਯੰਦਨ ਪੈ ਚੜਿ ਮਨ ਬਿਖੈ ਚਹਿ ਸ੍ਰੀ ਜਦੁਪਤਿ ਮਿਤ। ੧੯੯੧।

## ਸਵੈਯਾ

ਚੜੀ ਜਾਤ ਹੁਤੀ ਸੋਊ ਸ੍ਯੰਦਨ ਪੈ ਬਿਜ ਨਾਇਕ ਦ੍ਰਿਸਟਿ ਬਿਖੈ ਕਰਿ ਕੈ।  
ਅਰੁ ਸਤ੍ਰਨ ਸੈਨ ਨਿਹਾਰਿ ਘਨੀ ਤਿਹ ਤੇ ਨਹੀ ਸ਼ਯਾਮ ਭਨੈ ਡਰਿ ਕੈ।  
ਪ੍ਰਭ ਆਇ ਪਰਿਓ ਤਿਹ ਮਧਿ ਬਿਖੈ ਇਹ ਲੇਤ ਹੋ ਰੇ ਇਮ ਉਚਰਿ ਕੈ।  
ਬਲੁ ਧਾਰਿ ਲਈ ਰਥ ਭੀਤਰ ਡਾਰਿ ਮੁਰਾਰਿ ਤਬੈ ਬਹੀਯਾ ਧਰਿ ਕੈ। ੧੯੯੨।

ਡਾਰਿ ਰੁਕਮਿਨੀ ਸ੍ਯੰਦਨ ਪੈ ਸਭ ਸੂਰਨ ਸੋ ਇਹ ਭਾਤਿ ਸੁਨਾਈ।  
ਜਾਤ ਹੋ ਰੇ ਇਹ ਕੋ ਅਬ ਲੈ ਇਹ ਕੈ ਰੁਕਮੈ ਅਬ ਦੇਖਤ ਭਾਈ।  
ਪਉਰਖ ਹੈ ਜਿਹ ਸੁਰ ਬਿਖੈ ਸੋਊ ਯਾਹਿ ਛਡਾਇਨ ਮਾਡਿ ਲਰਾਈ।  
ਆਜ ਸਭੋ ਮਰਿ ਹੋ ਟਰਿ ਨਹੀ ਸ਼ਯਾਮ ਭਨੈ ਮੁਹਿ ਰਾਮ ਦੁਹਾਈ। ੧੯੯੩।

ਯੋਂ ਬਤੀਯਾ ਸੁਨਿ ਕੈ ਤਿਹ ਕੀ ਸਭ ਆਇ ਪਰੇ ਅਤਿ ਕ੍ਰੋਧ ਬਢੈ ਕੈ।  
ਰੋਸ ਭਰੇ ਭਟ ਠੋਕਿ ਭੁਜਾ ਕਬਿ ਸ਼ਯਾਮ ਕਰੈ ਅਤਿ ਕ੍ਰੋਧ ਹੈ ਕੈ।

## ਚੌਪਈ

ਜਦ ਰੁਕਮਨੀ ਉਸ ਮੰਦਿਰ ਵਿਚ ਚਲੀ ਗਈ, (ਤਾਂ) ਦੁਖ ਨਾਲ ਬਹੁਤ ਬਿਹਬਲ ਹੋ ਗਈ। ਉਸ ਨੇ ਇਸ ਤਰ੍ਹਾਂ ਰੋ ਕੇ ਦੇਵੀ ਨੂੰ ਕਿਹਾ -- (ਹੋ ਮਾਤਾ!) ਤੇਰੇ ਤੋਂ ਮੇਰੇ ਲਈ ਇਹੀ (ਸਿਸੁਪਾਲ) ਵਰ ਸਰਿਆ ਹੈ। ੧੯੯੮।

## ਸਵੈਯਾ

(ਆਪਣੀਆਂ) ਸਹੇਲੀਆਂ ਨੂੰ ਚੂਰ ਕਰ ਕੇ ਅਤੇ ਹੱਥ ਵਿਚ ਛੁਰੀ ਲੈ ਕੇ ਕਿਹਾ-ਮੈਂ (ਹੁਣ ਹੀ ਆਪਣਾ) ਘਾਤ ਕਰਦੀ ਹਾਂ। ਮੈਂ ਦੁਰਗਾ (ਦੇਵੀ) ਦੀ ਬਹੁਤ ਸੇਵਾ ਕੀਤੀ ਹੈ; ਉਸ ਤੋਂ ਮੈਂ ਇਹੀ ਸਾਰਾ ਫਲ ਪ੍ਰਾਪਤ ਕਰ ਰਹੀ ਹਾਂ। ਪ੍ਰਾਣਾਂ ਨੂੰ ਯਸਰਾਜ ਦੇ ਘਰ ਭੇਜ ਕੇ ਇਸ ਦੇਹੁਰੇ (ਮੰਦਿਰ) ਉਪਰ ਪਾਪ ਚੜ੍ਹਉਂਦੀ ਹਾਂ। ਜਾਂ ਇਸ (ਦੇਵੀ) ਨੂੰ ਹੁਣੇ ਹੀ ਪ੍ਰਸੰਨ ਕਰ ਕੇ, ਕ੍ਰਿਸ਼ਨ ਨੂੰ ਵਰਨ ਦਾ ਇਸ ਤੋਂ ਵਰ ਪ੍ਰਾਪਤ ਕਰਦੀ ਹਾਂ। ੧੯੯੯।

## ਸਵੈਯਾ

ਉਸ ਦੀ ਹਾਲਤ ਵੇਖ ਕੇ ਜਗਤ ਮਾਤਾ ਨੇ ਪ੍ਰਤੱਖ ਹੋ ਕੇ, ਉਸ ਨੂੰ ਹਸ ਕੇ ਇੰਜ ਕਿਹਾ--ਤੂੰ ਕ੍ਰਿਸ਼ਨ ਦੀ ਪਤਨੀ ਹੈਂ, ਫਿਰ ਆਪਣੇ ਚਿਤ ਵਿਚ ਜਗ ਜਿੰਨੀ ਵੀ ਦੁਚਿਤੀ ਨ ਕਰ। ਜੋ ਸਿਸੁਪਾਲ ਦੇ ਚਿਤ ਵਿਚ ਹੈ, ਉਹ ਉਸ ਦੀ ਰੁਚੀ ਅਨੁਸਾਰ ਨਹੀਂ ਹੋਵੇਗਾ। ਕਵੀ ਸ਼ਿਆਮ ਕਹਿੰਦੇ ਹਨ, (ਦੁਰਗਾ ਨੇ ਕਿਹਾ--) ਹੋ (ਰੁਕਮਨੀ!) ਸੁਣ, ਉਹ ਅਵਸ ਹੀ ਹੋਏਗਾ ਜਿਸ ਤਰ੍ਹਾਂ ਤੇਰੇ ਹਿਰਦੇ ਵਿਚ ਹੈ। ੧੯੯੦।

## ਦੋਹਰਾ

ਇਸ ਤਰ੍ਹਾਂ ਦੁਰਗਾ ਤੋਂ ਵਰ ਲੈ ਕੇ ਅਤੇ ਚਿਤ ਵਿਚ ਪ੍ਰਸੰਨ ਹੋ (ਉਥੋਂ) ਚਲ ਪਈ ਹੈ। ਰਥ ਉਤੇ ਚੜ੍ਹ ਕੇ ਮਨ ਵਿਚ ਸ੍ਰੀ ਕ੍ਰਿਸ਼ਨ ਨੂੰ ਮਿਤਰ ਵਜੋਂ ਚਾਹ ਰਹੀ ਹੈ। ੧੯੯੧।

## ਸਵੈਯਾ

ਸ੍ਰੀ ਕ੍ਰਿਸ਼ਨ ਨੂੰ ਅੱਖਾਂ ਵਿਚ ਵਸਾ ਕੇ ਉਹ ਰਥ ਉਤੇ ਚੜ੍ਹੀ ਹੋਈ ਜਾ ਰਹੀ ਹੈ। (ਕਵੀ) ਸ਼ਿਆਮ ਕਹਿੰਦੇ ਹਨ, ਵੈਰੀਆਂ ਦੀ (ਸਿਸੁਪਾਲ ਦੀ) ਬਹੁਤ ਸਾਰੀ ਸੈਨਾ ਨੂੰ ਵੇਖ ਕੇ (ਕ੍ਰਿਸ਼ਨ) ਡਰੇ ਨਹੀਂ ਹਨ। ਉਨ੍ਹਾਂ (ਵੈਰੀਆਂ) ਵਿਚ ਹੀ ਸ੍ਰੀ ਕ੍ਰਿਸ਼ਨ (ਰੁਕਮਨੀ ਦੇ ਰਥ ਉਤੇ) ਆ ਪਏ ਅਤੇ ਇਸ ਤਰ੍ਹਾਂ ਕਿਹਾ--ਓਇ! ਇਸ ਨੂੰ ਮੈਂ ਲੈ ਜਾ ਰਿਹਾ ਹਾਂ। ਫਿਰ ਸ੍ਰੀ ਕ੍ਰਿਸ਼ਨ ਨੇ ਬਲ ਪੂਰਵਕ (ਰੁਕਮਨੀ ਨੂੰ) ਬਾਰੋਂ ਪਕੜ ਕੇ ਰਥ ਵਿਚ ਚੜ੍ਹ ਲਿਆ। ੧੯੯੨।

ਰੁਕਮਨੀ ਨੂੰ ਰਥ ਵਿਚ ਚੜ੍ਹਾ ਕੇ ਸਾਰੇ ਯੋਧਿਆਂ ਨੂੰ ਇਸ ਤਰ੍ਹਾਂ ਸੂਣਾ ਕੇ (ਕਿਹਾ) ਹੋ (ਸੂਰਮਿਓਂ!) ਹੁਣ (ਮੈਂ) ਇਸ ਨੂੰ ਇਸ ਦੇ ਭਰਾ ਰੁਕਮੀ ਦੇ ਵੇਖਦੇ ਹੋਇਆਂ ਲਈ ਜਾ ਰਿਹਾ ਹਾਂ। ਜਿਸ ਸੂਰਮੇ ਵਿਚ ਸ਼ਕਤੀ ਹੈ, ਉਹ ਯੁਧ ਕਰ ਕੇ ਇਸ ਨੂੰ ਛੁੜਵਾ ਲਵੇ। (ਕਵੀ) ਸ਼ਿਆਮ ਕਹਿੰਦੇ ਹਨ, (ਸ੍ਰੀ ਕ੍ਰਿਸ਼ਨ ਨੇ ਵੰਗਾਰ ਕੇ ਕਿਹਾ--) ਸੈਨੂੰ ਰਾਮ ਦੀ ਸੌਂਹ, ਅਜ ਸਭ ਨੂੰ ਮਾਰ ਸੁਟਾਂਗਾ ਅਤੇ ਟਲਾਂਗਾ ਨਹੀਂ। ੧੯੯੩।

ਉਸ ਦੀਆਂ ਇਸ ਤਰ੍ਹਾਂ ਦੀਆਂ ਗੱਲਾਂ ਸੂਣ ਕੇ ਸਾਰੇ ਹੀ ਸੂਰਮੇ ਬਹੁਤ ਕ੍ਰੋਧ ਵਧਾ ਕੇ ਆ ਪਏ ਹਨ। ਕਵੀ ਸ਼ਿਆਮ ਕਹਿੰਦੇ ਹਨ, ਰੋਸ ਨਾਲ ਭਰ ਕੇ, ਭੁਜਾਵਾਂ ਨੂੰ ਠੋਕਦੇ

ਭੇਰਿ ਘਨੀ ਸਹਨਾਇ ਸਿੰਗੇ ਰਨ ਦੁੰਦਭਿ ਅਉ ਅਤਿ ਤਾਲ ਬਜੈ ਕੈ।  
ਸੋ ਜਦੁਬੀਰ ਸਰਾਸਨ ਲੈ ਛਿਣ ਬੀਚ ਦਏ ਜਮਲੋਕਿ ਪਠੈ ਕੈ। ੧੯੯੮।

ਜੋ ਭਟ ਕਾਹੂੰ ਤੇ ਨੈਕੁ ਡਰੇ ਨਹਿ ਸੋ ਰਿਸ ਕੈ ਤਿਹ ਸਾਮੁਰੇ ਆਏ।  
ਗਾਲ ਬਜਾਇ ਬਜਾਇ ਕੈ ਦੁੰਦਭਿ ਜਿਉ ਘਨ ਸਾਵਨ ਕੈ ਘਹਰਾਏ।  
ਸ੍ਰੀ ਜਦੁਬੀਰ ਕੇ ਬਾਨ ਛੁਟੇ ਨ ਟਿਕੇ ਪਲ ਏਕ ਤਹਾ ਠਹਰਾਏ।  
ਏਕ ਪਰੇ ਹੀ ਕਰਾਹਤ ਬੀਰ ਬਲੀ ਇਕ ਅੰਤ ਕੇ ਧਾਮਿ ਸਿਧਾਏ। ੧੯੯੯।

ਐਸੀ ਨਿਹਾਰਿ ਦਸਾ ਦਲ ਕੀ ਸਿਸੁ ਪਾਲ ਤਥੈ ਰਿਸ ਆਪਹਿ ਆਯੋ।  
ਆਇ ਕੈ ਸ੍ਫਾਮ ਸੋ ਐਸੋ ਕਹਿਓ ਨ ਜਰਾਸੰਧਿ ਹਉ ਜੋਊ ਤੋਹਿ ਭਗਾਯੋ।  
ਯੋ ਬਤੀਯਾ ਕਹਿ ਕੈ ਕਸ ਕੈ ਧਨੁ ਕਾਨ ਪ੍ਰਮਾਨ ਲਉ ਬਾਨ ਚਲਾਯੋ।  
ਮਾਨਹੁ ਕ੍ਰੋਧ ਸਭੈ ਤਿਹ ਕੋ ਸੁ ਪ੍ਰਤਛ ਹੈ ਸ੍ਫਾਮ ਕੇ ਉਪਰ ਧਾਯੋ। ੧੯੯੯।

ਦੌਹਰਾ

ਸੋ ਸਰ ਆਵਤ ਦੇਖ ਕੈ ਕ੍ਰੋਪਤ ਹੁਇ ਬਿਜ ਨਾਥ।  
ਕਾਟ ਮਾਰਗ ਭੀਤਰ ਦਯੋ ਏਕ ਬਾਨ ਕੇ ਸਾਥ। ੧੯੯੯।

ਸਵੈਯਾ

ਸਰ ਕਾਟ ਕੈ ਸ੍ਰੰਦਰ ਕਾਟ ਦਯੋ ਅਰੁ ਸੂਤ ਕੋ ਸੀਸ ਦਯੋ ਕਾਟ ਕੈ।  
ਅਰੁ ਚਾਰੇ ਹੀ ਅਸੂਨ ਸੀਸ ਕਠੇ ਬਹੁ ਢਾਲਨ ਕੇ ਤਬ ਹੀ ਝਾਟ ਕੈ।  
ਫਿਰਿ ਦਉਰਿ ਚਪੇਟ ਚਟਾਕ ਹਨਿਓ ਗਿਰ ਗਯੋ ਜਬ ਚੋਟ ਲਗੀ ਭਾਟ ਕੈ।  
ਤੁਮ ਹੀ ਨ ਕਰੋ ਭਟ ਕਉਨ ਬੀਯੋ ਜਗ ਮੈ ਜੋਊ ਸ੍ਫਾਮ ਜੂ ਸੋ ਅਟਕੈ। ੧੯੯੯।

ਚਿਤ ਮੈ ਜਿਨ ਧਿਆਨ ਧਰਿਯੋ ਹਿਤ ਕੈ ਸੋਊ ਸ੍ਰੀ ਪਤਿ ਲੋਕਹਿ ਕੋ ਸਟਿਕਿਯੋ।  
ਪਗ ਰੋਪ ਜੋਊ ਅਟਕਿਯੋ ਪ੍ਰਭੂ ਸੋ ਕਬਿ ਸ੍ਫਾਮ ਕਹੈ ਪਲ ਸੋ ਨ ਟਿਕਿਯੋ।  
ਅਟਕਿਯੋ ਜੋਊ ਪ੍ਰੇਮ ਸੋ ਬੇਧ ਕੈ ਲੋਕ ਚਲਿਯੋ ਤਿਹ ਕਉ ਨ ਕਿਨ ਹੀ ਹਟਕਿਯੋ।  
ਜਿਹ ਨੈਕੁ ਬਿਰੋਧ ਹੀਯੋ ਸਟਕਿਯੋ ਨਰ ਸੋ ਸਭ ਹੀ ਕੂਆ ਮੋ ਪਟਕਿਯੋ। ੧੯੯੯।

ਫਉਜ ਬਿਦਾਰ ਘਨੀ ਬਿਜਨਾਥ ਬਿਮੁੰਛਤ ਕੈ ਸਿਸੁਪਾਲ ਗਿਰਾਯੋ।  
ਅਉਰ ਜਿਤੇ ਦਲੁ ਠਾਡੇ ਹੁਤੇ ਸੋਊ ਦੇਖਿ ਦਸਾ ਕਰਿ ਤ੍ਰਾਸ ਪਰਾਯੋ।  
ਫੇਰਿ ਰਹੇ ਤਿਨ ਕੋ ਬਹੁ ਬਾਰਿ ਕੋਊ ਫਿਰਿ ਜੁਧ ਕੇ ਕਾਜ ਨ ਆਯੋ।  
ਤਉ ਰੁਕਮੀ ਦਲ ਲੈ ਬਹੁਤੇ ਸੰਗਿ ਆਪਨੇ ਆਪ ਹੀ ਜੁਧ ਕੇ ਧਾਯੋ। ੨੦੦੦।

ਹੋਏ ਅਤੇ ਬਹੁਤ ਕ੍ਰੋਪਿਤ ਹੋ ਕੇ ਸੂਰਮਿਆਂ ਨੇ (ਹੱਲਾ ਕਰ ਦਿੱਤਾ ਹੈ)। ਬਹੁਤ ਸਾਰੀਆਂ ਭੇਰੀਆਂ, ਸਹਿਨਾਈਆਂ, ਰਣਸਿੰਗੇ, ਨਗਾਰੇ ਅਤੇ ਛੈਣੇ ਵਜਾਉਂਦੇ ਹੋਏ (ਆ ਗਏ ਹਨ)। ਸ੍ਰੀ ਕ੍ਰਿਸ਼ਨ ਨੇ ਧਨੁਸ ਲੈ ਕੇ ਛਿਣ ਭਰ ਵਿਚ ਉਨ੍ਹਾਂ ਨੂੰ ਯਮਲੋਕ ਭੇਜ ਦਿੱਤਾ ਹੈ। ੧੯੯੯।

ਜਿਹੜੇ ਯੁੱਧਵੀਰ ਕਿਸੇ ਤੋਂ ਕਦੇ ਜ਼ਰਾ ਜਿੰਨੇ ਵੀ ਪਿਛੇ ਨਹੀਂ ਹਟੇ ਸਨ, ਉਹ ਕ੍ਰੋਧਵਾਨ ਹੋ ਕੇ ਉਸ ਦੇ ਸਾਹਮਣੇ ਆਏ ਹਨ। ਬਕਰੇ ਬੁਲਾ ਕੇ ਅਤੇ ਨਗਾਰੇ ਵਜਾ ਕੇ ਸਾਵਣ ਦੇ ਬਦਲਾਂ ਵਾਂਗ ਗਰਜ ਰਹੇ ਹਨ। ਸ੍ਰੀ ਕ੍ਰਿਸ਼ਨ ਦੇ ਬਾਣਾਂ ਦੇ ਛੁਟਦਿਆਂ ਹੀ (ਉਹ) ਇਕ ਪਲ ਲਈ ਵੀ ਉਥੇ ਠਹਿਰ ਨਹੀਂ ਸਕੇ ਹਨ। ਕਈ ਬਲਵਾਨ ਸੂਰਮੇ (ਉਥੇ) ਪਏ ਹੋਏ ਕਰਾਹ ਰਹੇ ਹਨ ਅਤੇ ਕਈ ਇਕ ਯਮਲੋਕ ਨੂੰ ਚਲੇ ਗਏ ਹਨ। ੧੯੯੯।

(ਆਪਣੀ) ਸੈਨਾ ਦੀ ਅਜਿਹੀ ਦਸ਼ਾ ਵੇਖ ਕੇ ਸਿਸੁਪਾਲ ਕ੍ਰੋਪਿਤ ਹੋ ਕੇ ਖੁਦ (ਯੁੱਧ ਕਰਨ ਲਈ) ਨਿਤਰ ਆਇਆ। (ਉਸ ਨੇ) ਆ ਕੇ ਸ੍ਰੀ ਕ੍ਰਿਸ਼ਨ ਨੂੰ ਇੰਜ ਕਿਹਾ-- ਮੈਂ ਜਰਾਸੰਧ ਨਹੀਂ, ਜਿਸ ਨੂੰ ਤੂੰ ਭਜਾਇਆ ਸੀ। ਇਸ ਤਰ੍ਹਾਂ ਗੱਲ ਕਹਿ ਕੇ ਧਨੁਸ ਕਸ ਕੇ ਕੰਨ ਤਕ ਖਿਚ ਕੇ ਬਾਣ ਚਲਾ ਦਿੱਤਾ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਉਸ ਦਾ ਸਾਰਾ ਕ੍ਰੋਧ ਪ੍ਰਤੱਖ ਹੋ ਕੇ ਸ੍ਰੀ ਕ੍ਰਿਸ਼ਨ ਉਤੇ ਧਾ ਕੇ ਪੈ ਗਿਆ ਹੋਵੇ। ੧੯੯੯।

ਦੌਹਰਾ

ਉਸ ਬਾਣ ਨੂੰ ਆਉਂਦਿਆਂ ਵੇਖ ਕੇ ਅਤੇ ਕ੍ਰੋਪਿਤ ਹੋ ਕੇ ਸ੍ਰੀ ਕ੍ਰਿਸ਼ਨ ਨੇ (ਉਸ ਨੂੰ) ਵਿਚਾਲਿਓਂ ਹੀ ਇਕ ਬਾਣ ਨਾਲ ਕਟ ਕੇ ਸੁਟ ਦਿੱਤਾ। ੧੯੯੯।

ਸਵੈਯਾ

ਬਾਣ ਨੂੰ ਕਟ ਕੇ (ਫਿਰ) ਰਘ ਨੂੰ ਕਟ ਦਿੱਤਾ ਅਤੇ ਰਘਵਾਨ ਦਾ ਸਿਰ ਵੀ ਕਟ ਦਿੱਤਾ। ਅਤੇ ਚੌਹਾਂ ਘੋੜਿਆਂ ਦੇ ਸਿਰ ਵੀ ਕਟ ਦਿੱਤੇ ਅਤੇ ਉਸੇ ਵੇਲੇ ਢਾਲਾਂ ਦੇ ਵੀ ਬਹੁਤ ਝਟਕੇ ਦਿੱਤੇ। ਫਿਰ ਦੌੜ ਕੇ ਚਟਾਕ ਕਰਕੇ ਚੇਪੇੜ ਮਾਰੀ। ਜਦ ਸੂਰਮੇ ਦੀ ਚੇਪੇੜ ਵਜੀ (ਤਾਂ ਉਹ ਧਰਤੀ ਉਤੇ) ਡਿਗ ਪਿਆ। ਤੁਸੀਂ ਹੀ (ਕਿਉਂ) ਨਹੀਂ ਦਸਦੇ ਕਿ ਜਗਤ ਵਿਚ ਹੋਰ ਕਿਹੜਾ ਯੋਧ ਹੈ ਜੋ ਸ੍ਰੀ ਕ੍ਰਿਸ਼ਨ ਨਾਲ ਆ ਕੇ ਲੜੇ। ੧੯੯੯।

ਜਿਨ੍ਹਾਂ ਨੇ ਹਿਤ ਕਰ ਕੇ ਚਿਤ ਵਿਚ ਧਿਆਨ ਧਰਿਆ ਹੈ, ਉਹ ਸ੍ਰੀ ਕ੍ਰਿਸ਼ਨ ਦੇ ਲੋਕ (ਅਰਥਾਤ ਬੈਕੁਨ) ਵਿਚ ਚਲਾ ਗਿਆ ਹੈ। ਜੋ ਪੈਰ ਗਡ ਕੇ ਸ੍ਰੀ ਕ੍ਰਿਸ਼ਨ ਨਾਲ ਲੜਿਆ ਹੈ, ਕਵੀ ਸਿਆਮ ਕਹਿੰਦੇ ਹਨ, ਉਹ ਪਲ ਭਰ ਵੀ ਨਹੀਂ ਟਿਕਿਆ ਹੈ। ਜੋ (ਸ੍ਰੀ ਕ੍ਰਿਸ਼ਨ) ਦੇ ਪ੍ਰੇਮ ਨਾਲ ਜੁਤਿਆ ਹੈ, ਉਹ ਤਿੰਨ ਲੋਕਾਂ ਨੂੰ ਵਿੰਨ੍ਹ ਕੇ (ਨਿਕਲ ਗਿਆ ਹੈ) ਪਰ ਉਸ ਨੂੰ ਕਿਸੇ ਨੇ ਵੀ ਨਹੀਂ ਰੋਕਿਆ। ਜਿਨ੍ਹਾਂ ਨੇ ਹਿਰਦੇ ਵਿਚ ਜ਼ਰਾ ਜਿੰਨਾ ਵੀ ਵਿਰੋਧ ਕੀਤਾ, ਉਨ੍ਹਾਂ ਸਾਰਿਆਂ ਪੁਰਸ਼ਾਂ ਨੂੰ (ਕ੍ਰਿਸ਼ਨ ਨੇ) ਧਰਤੀ ਉਤੇ ਪਟਕ ਦਿੱਤਾ ਹੈ। ੧੯੯੯।

ਸ੍ਰੀ ਕ੍ਰਿਸ਼ਨ ਨੇ ਬਹੁਤ ਸਾਰੀ ਸੈਨਾ ਨਸ਼ਟ ਕਰ ਦਿੱਤੀ ਅਤੇ ਸਿਸੁਪਾਲ ਨੂੰ ਵੀ ਬੇਸੂਧ ਕਰ ਕੇ ਡਿਗ ਦਿੱਤਾ। ਹੋਰ ਵੀ ਜਿਤਨੀ ਸੈਨਾ ਖੜੋਤੀ ਸੀ, ਉਹ (ਉਥੋਂ ਦੀ) ਦਸ਼ਾ ਨੂੰ ਵੇਖ ਕੇ ਡਰਦੀ ਹੋਈ ਭਜ ਗਈ। ਉਨ੍ਹਾਂ ਨੂੰ (ਸੈਨਾ-ਨਾਇਕ) ਬਹੁਤ ਵਾਰ ਮੌੜ ਹਟੇ, (ਪਰ) ਫਿਰ ਕੋਈ ਵੀ ਯੁੱਧ ਦੇ ਕਾਰਜ ਲਈ ਨਹੀਂ ਆਇਆ। ਤਦ (ਰੁਕਮਨੀ ਦਾ ਭਰਾ) ਰੁਕਮੀ ਬਹੁਤ ਸਾਰੀ ਸੈਨਾ ਆਪਣੇ ਨਾਲ ਲੈ ਕੇ ਖੁਦ ਹੀ ਯੁੱਧ ਲਈ ਤੁਰ ਪਿਆ। ੨੦੦੦।

ਬੀਰ ਬਡੇ ਇਹ ਕੀ ਦਿਸ ਕੇ ਰਿਸ ਸੋ ਜਦੁਬੀਰ ਕਉ ਮਾਰਨ ਧਾਏ।  
ਜਾਤ ਕਹਾ ਫਿਰਿ ਸ੍ਯਾਮ ਲੱਗੇ ਹਮ ਸੋ ਸਭ ਹੀ ਇਹ ਭਾਤਿ ਬੁਲਾਏ।  
ਤੇ ਬਿਜ ਨਾਥ ਹਨੇ ਸਭ ਹੀ ਕਹਿ ਕੈ ਉਪਮਾ ਕਬਿ ਸ੍ਯਾਮ ਸੁਨਾਏ।  
ਮਾਨਹੁ ਹੋਰਿ ਪਤੰਗ ਦੀਆ ਕਹੂ ਟੂਟਿ ਪਰੇ ਫਿਰਿ ਜੀਤ ਨ ਆਏ। ੨੦੦੧।

ਜਬ ਸੈਨ ਹਨਿਯੋ ਘਨ ਸ੍ਯਾਮ ਸਭੈ ਰੁਕਮੀ ਕੁਪ ਕੈ ਤਬ ਐਸੇ ਕਹਿਓ।  
ਜਬ ਗੁਜਰ ਹੈ ਧਨ ਬਾਨ ਗਹਿਯੋ ਛੜਾਪਨ ਛਤ੍ਰਿਨ ਤੇ ਤੋ ਰਹਿਓ।  
ਜਿਮ ਬੋਲਤ ਥੋ ਬਧ ਕੈ ਸਰ ਸ੍ਯਾਮ ਬਿਮੁੰਡ ਕੈ ਸੁ ਸਿਖਾ ਤੇ ਗਹਿਓ।  
ਗਹਿ ਕੈ ਤਿਹ ਮੂੰਡ ਕੋ ਮੂੰਡ ਦਯੋ ਉਪਹਾਸ ਕੈ ਜਿਊ ਚਿਤ ਬੀਚ ਚਹਿਓ। ੨੦੦੨।

#### ਦੌਰਾ

ਭ੍ਰਾਤ ਦਸਾ ਪਿਖਿ ਰੁਕਮਿਨੀ ਪ੍ਰਭ ਜੂ ਕੇ ਗਹਿ ਪਾਇ।  
ਅਨਿਕ ਭਾਤਿ ਸੋ ਸ੍ਯਾਮ ਕਬਿ ਭ੍ਰਾਤ ਲਯੋ ਛੁਟਕਾਇ। ੨੦੦੩।

#### ਸਵੈਧਾ

ਜੋਊ ਤਹਿ ਸਹਾਇ ਕਉ ਆਵਤ ਭੇ ਸੁ ਹਨੇ ਸਭ ਹੀ ਚਿਤ ਮੈ ਚਹਿ ਕੈ।  
ਜੋਊ ਸੂਰ ਹਨਿਯੋ ਨ ਹਨਿਯੋ ਛਲ ਸੋ ਅਰੇ ਮਾਰਤ ਹਉ ਤੁਹਿ ਯੋ ਕਹਿ ਕੈ।  
ਬਹੁ ਭੂਪ ਹਨੇ ਗਜਬਾਜ ਰਥੀ ਸਰਤਾ ਬਹੁ ਸੋਨ ਚਲੀ ਬਹਿ ਕੈ।  
ਫਿਰਿ ਤ੍ਰੀਯ ਕੋ ਕਰੇ ਪੀਯ ਛੋਡ ਦਯੋ ਰੁਕਮੀ ਰਨਿ ਜੀਤਿ ਭਲੇ ਗਹਿ ਕੈ। ੨੦੦੪।

ਤਉ ਲਉ ਗਦਾ ਗਹਿ ਕੈ ਬਲਿਭਦ੍ਰ ਪਰਿਓ ਤਿਨ ਮੈ ਚਿਤਿ ਰੋਸ ਬਢਾਯੋ।  
ਸਤ੍ਰਨ ਸੈਨ ਭਜਿਯੋ ਜੋਊ ਜਾਤ ਹੋ ਸ੍ਯਾਮ ਭਨੈ ਸਭ ਕਉ ਮਿਲਿ ਘਾਯੋ।  
ਘਾਇ ਕੈ ਸੈਨ ਭਲੀ ਬਿਧਿ ਸੋ ਫਿਰਿ ਕੇ ਬਿਜ ਨਾਇਕ ਕੀ ਵਿਗ ਆਯੋ।  
ਸੀਸ ਮੁੰਡਿਓ ਰੁਕਮੀ ਕੋ ਸੁਨਿਯੋ ਜਬ ਤੋ ਹਰਿ ਸਿਊ ਇਹ ਬੈਨ ਸੁਨਾਯੋ। ੨੦੦੫।

#### ਬਲਭਦ੍ਰ ਬਾਚ ਕਾਨੁ ਜੂ ਸੋ

#### ਦੌਰਾ

ਭ੍ਰਾਤ ਤ੍ਰੀਆ ਕੋ ਰਨ ਬਿਖੈ ਕਾਨੁ ਜੀਤ ਜੋ ਲੀਨ।  
ਸੀਸ ਮੂੰਡ ਤਾ ਕੋ ਦਯੋ ਕਹਿਯੋ ਕਾਜ ਘਟ ਕੀਨ। ੨੦੦੬।

ਇਸ ਦੇ ਪਾਸੇ ਦੇ ਬਹੁਤ ਬਲਵਾਨ ਸੂਰਮੇ ਕ੍ਰੋਪਿਤ ਹੋ ਕੇ ਸ੍ਰੀ ਕ੍ਰਿਸ਼ਨ ਨੂੰ ਮਾਰਨ ਲਈ ਦੌੜੇ। ਸਾਰੇ ਇਸ ਤਰ੍ਹਾਂ ਕਹਿਣ ਲਗੇ--ਹੋ ਕ੍ਰਿਸ਼ਨ! ਜਾਂਦੇ ਕਿਥੇ ਹੋ, ਸਾਡੇ ਨਾਲ ਲੜਾਈ ਕਰੋ। ਉਨ੍ਹਾਂ ਸਾਰਿਆਂ ਨੂੰ ਸ੍ਰੀ ਕ੍ਰਿਸ਼ਨ ਨੇ ਮਾਰ ਦਿੱਤਾ। ਉਸ ਦੀ ਉਪਮਾ ਕਵੀ ਸ਼ਿਆਮ ਕਹਿ ਕੈ ਸੁਣਾਉਂਦੇ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਪਤੰਗੇ ਦੀਪਕ ਨੂੰ ਵੇਖ ਕੇ (ਉਸ ਉਪਰ) ਟੁਟ ਕੇ ਪੈ ਗਏ ਹੋਣ ਅਤੇ ਫਿਰ ਜੀਉਂਦੇ ਨ ਮੁੜੇ ਹੋਣ। ੨੦੦੧।

ਜਦ ਸ੍ਰੀ ਕ੍ਰਿਸ਼ਨ ਨੇ ਸਾਰੀ ਸੈਨਾ ਨੂੰ ਮਾਰ ਸੁਟਿਆ ਤਦ ਰੁਕਮੀ ਨੇ ਕ੍ਰੋਪਵਾਨ ਹੋ ਕੇ ਇਸ ਤਰ੍ਹਾਂ ਕਿਹਾ--ਜਦ ਗਵਾਲਾ ਹੋ ਕੇ (ਤੂੰ) ਧਨੁਸ ਬਾਣ ਪਕੜ ਲਿਆ (ਤਦ) ਛੜੀਆਂ ਤੋਂ ਛੜੀਪਿਨ ਜਦਾ ਰਿਹਾ। ਜਿਉਂ ਹੀ (ਉਹ) ਬੋਲ ਰਿਹਾ ਸੀ, ਸ੍ਰੀ ਕ੍ਰਿਸ਼ਨ ਨੇ ਬਾਣ ਮਾਰ ਕੇ ਬੇਸੁਪ ਕਰ ਦਿੱਤਾ ਅਤੇ ਉਸ ਨੂੰ ਚੋਟੀ ਤੋਂ ਪਕੜ ਲਿਆ। ਉਸ ਨੂੰ ਪਕੜ ਕੇ ਸਿਰ ਮੁੰਨ ਦਿੱਤਾ ਅਤੇ ਜਿਵੇਂ ਚਿਤ ਵਿਚ ਆਇਆ (ਉਸ ਨਾਲ) ਮਖੌਲ ਕੀਤਾ। ੨੦੦੨।

#### ਦੌਰਾ

ਭਰਾ ਦੀ ਹਾਲਤ ਵੇਖ ਕੇ ਰੁਕਮਨੀ ਨੇ ਸ੍ਰੀ ਕ੍ਰਿਸ਼ਨ ਦੇ ਪੈਰ ਪਕੜ ਲਏ ਅਤੇ ਕਵੀ ਸ਼ਿਆਮ (ਕਹਿੰਦੇ ਹਨ), ਅਨੇਕ ਤਰ੍ਹਾਂ (ਦੀਆਂ ਬੇਨਤੀਆਂ ਕਰ ਕੇ) ਭਰਾ ਨੂੰ ਮੁਕਤ ਕਰਾ ਲਿਆ। ੨੦੦੩।

#### ਸਵੈਧਾ

ਜੋ ਵੀ ਉਸ ਦੀ ਸਹਾਇਤਾ ਲਈ ਆਇਆ, ਉਨ੍ਹਾਂ ਸਾਰਿਆਂ ਨੂੰ (ਸ੍ਰੀ ਕ੍ਰਿਸ਼ਨ ਨੇ) ਮਨ ਮਰਜ਼ੀ ਨਾਲ ਮਾਰ ਸੁਟਿਆ। ਜੋ ਯੁੱਧ-ਵੀਰ ਮਾਰੇ ਹਨ, ਉਨ੍ਹਾਂ ਨੂੰ ਛਲ ਨਾਲ ਨਹੀਂ ਮਾਰਿਆ ਸਗੋਂ 'ਉਇ ਤੈਨੂੰ ਮਾਰਦਾ ਹਾਂ'--ਇਹ ਕਹਿ ਕੇ ਮਾਰਿਆ ਹੈ। ਬਹੁਤ ਸਾਰੇ ਰਾਜੇ, ਰਾਖੀ, ਘੋੜੇ, ਰਥਾਂ ਵਾਲੇ ਮਾਰ ਦਿੱਤੇ ਅਤੇ (ਉਥੇ) ਲਹੂ ਦੀਆਂ ਬਹੁਤ ਨਦੀਆਂ ਵਗ ਤੁਰੀਆਂ। ਫਿਰ ਇਸਤਰੀ (ਰੁਕਮਨੀ) ਦੇ ਕਰੇ ਤੇ ਪ੍ਰੀਤਮ (ਸ੍ਰੀ ਕ੍ਰਿਸ਼ਨ) ਨੇ ਰੁਕਮੀ ਨੂੰ ਚੰਗੀ ਤਰ੍ਹਾਂ ਜਿਤ ਕੇ ਅਤੇ ਪਕੜ ਕੇ ਛੱਡ ਦਿੱਤਾ। ੨੦੦੪।

ਇਤਨੇ ਤਕ ਬਲਰਾਮ ਗਦਾ ਪਕੜ ਕੇ ਅਤੇ ਮਨ ਵਿਚ ਰੋਸ ਵਧਾ ਕੇ ਉਨ੍ਹਾਂ ਵਿਚ ਜਾ ਧਸਿਆ। (ਕਵੀ) ਸ਼ਿਆਮ ਕਹਿੰਦੇ ਹਨ, ਵੈਰੀ ਦੀ ਸੈਨਾ ਦਾ ਜੋ ਕੋਈ ਭਜਿਆ ਜਾਂਦਾ ਸੀ, ਉਨ੍ਹਾਂ ਸਾਰਿਆਂ ਨੂੰ ਮਿਲ ਕੇ ਮਾਰ ਦਿੱਤਾ। ਚੰਗੀ ਤਰ੍ਹਾਂ ਸੈਨਾ ਨੂੰ ਮਾਰ ਕੇ ਫਿਰ ਉਹ ਸ੍ਰੀ ਕ੍ਰਿਸ਼ਨ ਕੋਲ ਹੀ ਆ ਗਿਆ। ਜਦ (ਉਸ ਨੇ) ਰੁਕਮੀ ਦਾ ਸਿਰ ਮੁੰਨਿਆ ਗਿਆ ਸੁਣਿਆ, ਤਾਂ ਸ੍ਰੀ ਕ੍ਰਿਸ਼ਨ ਨੂੰ ਇਹ ਬਚਨ ਸੁਣਾਏ। ੨੦੦੫।

#### ਬਲਰਾਮ ਨੇ ਕਿਹਾ--

#### ਦੌਰਾ

ਹੋ ਕ੍ਰਿਸ਼ਨ! (ਤੁਸੀਂ) ਜੋ ਇਸਤਰੀ ਦੇ ਭਰਾ ਨੂੰ ਰਣ ਵਿਚ ਜਿਤ ਲਿਆ ਹੈ (ਇਹ ਚੰਗਾ ਕੀਤਾ ਹੈ), (ਪਰ ਜੋ ਤੁਸੀਂ) ਉਸ ਦਾ ਸਿਰ ਮੁੰਨ ਦਿੱਤਾ ਹੈ, (ਬਲਰਾਮ ਨੇ) ਕਿਹਾ ਇਹ ਮਾੜਾ ਕੰਮ ਕੀਤਾ ਹੈ। ੨੦੦੬।

## ਸਵੈਯਾ

ਅਨਿ ਤੇ ਪੁਰ ਬਾਧਿ ਰਹੋ ਰੁਕਮੀ ਉਤ ਚੂਰਵਤੀ ਪ੍ਰਭ ਜੂ ਇਤ ਆਏ।  
ਆਇ ਹੈ ਕਾਨੁ ਜੂ ਜੀਤਿ ਤ੍ਰੀਆ ਸਭ ਯੌ ਸੁਨਿ ਕੈ ਜਨ ਦੇਖਨ ਧਾਏ।  
ਬ੍ਯਾਹ ਕੇ ਕਾਜ ਕਉ ਜੇ ਥੇ ਦਿਜੋਤਮ ਤੇ ਸਭ ਹੀ ਮਿਲ ਕੈ ਸੁ ਬੁਲਾਏ।  
ਅਉਰ ਜਿਤੋ ਬਲਵੰਡ ਬਡੇ ਕਬਿ ਸ੍ਯਾਮ ਕਹੈ ਸਭ ਬੋਲ ਪਨਾਏ। ੨੦੦੨।

ਕਾਨੁ ਕੋ ਬ੍ਯਾਹ ਸੁਣਿਯੋ ਪੁਰ ਨਾਰਿਨ ਆਵਤ ਭੀ ਸਭ ਹੀ ਮਿਲ ਗਾਵਤ।  
ਨਾਚਤ ਡੋਲਤ ਭਾਤਿ ਭਲੀ ਕਬਿ ਸ੍ਯਾਮ ਭਨੈ ਮਿਲਿ ਤਾਲ ਬਜਾਵਤ।  
ਆਪਸਿ ਮੈ ਮਿਲ ਕੈ ਤਰੁਨੀ ਸਭ ਖੇਲਨ ਕਉ ਅਤਿ ਹੀ ਠਟ ਪਾਵਤ।  
ਅਉਰ ਕੀ ਬਾਤ ਕਹਾ ਕਹੀਐ ਪਿਖਿਬੇ ਕਹੁ ਦੇਵ ਬਧੂ ਮਿਲ ਆਵਤ। ੨੦੦੮।

ਸੁੰਦਰਿ ਨਾਰਿ ਨਿਹਾਰਨ ਕਉ ਤਜਿ ਕੈ ਗਿਰ ਜੋ ਇਹ ਕਉਤੁਕ ਆਵੈ।  
ਨਾਚਤ ਕੁੰਦਤ ਭਾਤਿ ਭਲੀ ਗਿਰ ਕੀ ਸੁਧਿ ਅਉਰ ਸਭੈ ਬਿਸਰਾਵੈ।  
ਦੇਖ ਕੈ ਬ੍ਯਾਹਹਿ ਕੀ ਰਚਨਾ ਸਭ ਹੀ ਅਪਨੇ ਮਨ ਮੈ ਸੁਖੁ ਪਾਵੈ।  
ਐਸੇ ਕਹੈ ਬਲਿ ਜਾਹਿ ਸਭੈ ਜਬ ਕਾਨੁ ਕਉ ਦੇਖਿ ਸਭੈ ਲਲਚਾਵੈ। ੨੦੦੯।

ਜਬ ਕਾਨੁ ਕੇ ਬ੍ਯਾਹ ਕਉ ਬੇਦੀ ਰਚੀ ਪੁਰ ਨਾਰਿ ਸਭੈ ਮਿਲ ਮੰਗਲ ਗਾਯੋ।  
ਨਾਚਤ ਭੇ ਨਟੂਆ ਤਿਹ ਠਉਰ ਮ੍ਰਿਦੰਗਨ ਤਾਲ ਭਲੀ ਬਿਧਿ ਦ੍ਯਾਯੋ।  
ਕੋਟਿ ਕਡੂਹਲ ਹੋਤ ਭਏ ਅਰੁ ਬੇਸਿਯਨ ਕੋ ਕਛੁ ਅੰਤ ਨ ਆਯੋ।  
ਜੋ ਇਹ ਕਉਤੁਕ ਦੇਖਨ ਕਉ ਚਲਿ ਆਯੋ ਹੁਤੇ ਸਭ ਹੀ ਸੁਖੁ ਪਾਯੋ। ੨੦੧੦।

ਏਕ ਬਜਾਵਤ ਬੇਨੁ ਸਖੀ ਇਕ ਹਾਥਿ ਲੀਏ ਸਖੀ ਤਾਲ ਬਜਾਵੈ।  
ਨਾਚਤ ਏਕ ਭਲੀ ਬਿਧਿ ਸੁੰਦਰਿ ਸੁੰਦਰਿ ਏਕ ਭਲੀ ਬਿਧਿ ਗਾਵੈ।  
ਝਜਰ ਏਕ ਮ੍ਰਿਦੰਗ ਕੇ ਬਾਜਤ ਆਏ ਭਲੇ ਇਕ ਹਾਵ ਦਿਖਾਵੈ।  
ਭਾਇ ਕਰੈ ਇਕ ਆਇ ਤਬੈ ਚਿਤ ਕੇ ਰਨਿਵਾਰਨ ਮੋਦ ਬਹਾਵੈ। ੨੦੧੧।

ਬਾਰੁਨੀ ਕੇ ਰਸ ਸੰਗ ਛਕੇ ਜਹ ਬੈਠੇ ਹੈ ਕ੍ਰਿਸ਼ਨ ਹੁਲਾਸ ਬਢੈ ਕੈ।  
ਕੁੰਕਮ ਰੰਗ ਰੰਗੇ ਪਟਵਾ ਭਟਵਾ ਅਪਨੇ ਅਤਿ ਆਨੰਦ ਕੈ ਕੈ।  
ਮੰਗਨ ਲੋਗਨ ਦੇਤ ਘਨੇ ਧਨ ਸ੍ਯਾਮ ਭਨੈ ਅਤਿ ਹੀ ਨਚਵੈ ਕੈ।  
ਰੀਝਿ ਰਹੇ ਮਨ ਮੈ ਸਭ ਹੀ ਫੁਨਿ ਸ੍ਰੀ ਜਦੁਬੀਰ ਕੀ ਓਰ ਚਿਤੈ ਕੈ। ੨੦੧੨।

## ਸਵੈਯਾ

ਉਧਰ ਰੁਕਮੀ (ਉਥੋਂ) ਆ ਕੇ ਅਤੇ (ਇਕ ਨਵਾਂ) ਨਗਰ ਉਸਾਰ ਕੇ (ਉਸ ਵਿਚ ਜਾ) ਰਿਹਾ ਅਤੇ ਇਧਰ ਸ੍ਰੀ ਕ੍ਰਿਸ਼ਨ (ਰੁਕਮਨੀ ਸਹਿਤ) ਦੁਆਰਿਕਾ ਨਗਰੀ ਵਿਚ ਆ ਗਏ। 'ਕ੍ਰਿਸ਼ਨ ਜੀ ਇਸਤਰੀ ਨੂੰ ਜਿਤ ਕੇ ਲਿਆਏ ਹਨ'-- ਇਹ ਸੁਣ ਕੇ ਸਾਰੇ ਲੋਕ (ਉਸ ਨੂੰ) ਵੇਖਣ ਲਈ ਆ ਗਏ। ਵਿਆਹ ਦੇ ਕਾਰਜ (ਨੂੰ ਪੂਰਾ ਕਰਨ ਲਈ) ਜੋ ਵੀ ਸ੍ਰੇਸ਼ਠ ਬ੍ਧਾਹਮਣ ਸਨ, ਉਨ੍ਹਾਂ ਸਾਰਿਆਂ ਨੂੰ ਹੀ ਇੱਕਠਿਆਂ ਬੁਲਾ ਲਿਆ। ਕਵੀ ਸ਼ਿਆਮ ਕਹਿੰਦੇ ਹਨ, ਹੋਰ ਵੀ ਜਿਤਨੇ ਵੱਡੇ ਵੱਡੇ ਬਲਵਾਨ ਸਨ, (ਉਨ੍ਹਾਂ) ਸਭ ਨੂੰ ਬੁਲਾ ਲਿਆ। ੨੦੦੨।

(ਦੁਆਰਿਕਾ) ਨਗਰੀ ਦੀਆਂ ਨਾਰੀਆਂ ਨੇ (ਜਦ) ਕ੍ਰਿਸ਼ਨ ਦਾ ਵਿਆਹ ਹੋਣਾ ਸੁਣਿਆ (ਤਾਂ) ਸਾਰੀਆਂ ਹੀ ਮਿਲ ਕੇ ਗਾਉਂਦੀਆਂ ਹੋਈਆਂ ਆ ਗਈਆਂ। ਕਵੀ ਸ਼ਿਆਮ ਕਹਿੰਦੇ ਹਨ, (ਸਾਰੀਆਂ) ਚੰਗੀ ਤਰ੍ਹਾਂ ਨਚਦੀਆਂ ਫਿਰਦੀਆਂ ਹਨ ਅਤੇ ਇਕੱਠੀਆਂ ਹੋ ਕੇ ਤਾਜ਼ੀਆਂ ਵਜਾਉਂਦੀਆਂ ਹਨ। ਸਾਰੀਆਂ ਮੁਟਿਆਰਾਂ ਆਪਸ ਵਿਚ ਮਿਲ ਕੇ ਖੇਡਦੀਆਂ ਹੋਈਆਂ ਸੋਭਾ ਪਾ ਰਹੀਆਂ ਹਨ। ਹੋਰਾਂ ਦੀ ਗੱਲ ਕੀ ਕਰੀਏ, (ਉਸ ਦ੍ਰਿਸ਼ ਨੂੰ) ਵੇਖਣ ਲਈ ਦੇਵਤਿਆਂ ਦੀਆਂ ਇਸਤਰੀਆਂ ਵੀ ਇੱਕਠੀਆਂ ਹੋ ਕੇ ਆਉਣ ਲਗੀਆਂ ਹਨ। ੨੦੦੮।

ਸੁੰਦਰ ਇਸਤਰੀ (ਰੁਕਮਨੀ) ਨੂੰ ਵੇਖਣ ਲਈ ਆਪਣੇ ਘਰਾਂ ਨੂੰ ਛਡ ਕੇ ਜੋ ਇਸ ਮੌਜ-ਮੇਲੇ ਵਿਚ ਆਉਂਦੀਆਂ ਹਨ, (ਉਹ ਸਾਰੀਆਂ) ਚੰਗੀ ਤਰ੍ਹਾਂ ਨਾਲ ਨਚਦਿਆਂ ਕੁੰਦਿਆਂ ਹੋਇਆਂ ਘਰਾਂ ਦੀ ਹੋਰ ਸਭ ਸੁਰਤ ਭੁਲਾ ਦਿੰਦੀਆਂ ਹਨ। ਵਿਆਹ ਦੀ ਰੌਣਕ ਵੇਖ ਕੇ ਸਾਰੀਆਂ (ਇਸਤਰੀਆਂ) ਮਨ ਵਿਚ ਬਹੁਤ ਆਨੰਦਿਤ ਹੁੰਦੀਆਂ ਹਨ। ਸਾਰੀਆਂ ਇਸ ਤਰ੍ਹਾਂ ਕਹਿੰਦੀਆਂ ਹਨ-- ਕ੍ਰਿਸ਼ਨ ਤੋਂ ਵਾਰਨੇ ਜਾਈਏ। ਜਦੋਂ ਸ੍ਰੀ ਕ੍ਰਿਸ਼ਨ ਨੂੰ ਵੇਖਦੀਆਂ ਹਨ (ਤਾਂ) ਸਾਰੀਆਂ (ਦਾ ਮਨ ਉਸ ਲਈ) ਲਲਚਾਉਣ ਲਗ ਜਾਂਦਾ ਹੈ। (ਅਰਥਾਤ ਮੋਹਿਤ ਹੋ ਜਾਂਦੀਆਂ ਹਨ)। ੨੦੧੦।

ਜਦ ਸ੍ਰੀ ਕ੍ਰਿਸ਼ਨ ਦੇ ਵਿਆਹ ਦੀ ਵੇਦੀ ਰਚੀ ਗਈ (ਤਦ) ਨਗਰ ਦੀਆਂ ਸਾਰੀਆਂ ਇਸਤਰੀਆਂ ਨੇ ਮਿਲ ਕੇ ਮੰਗਲ-ਮਈ (ਗੀਤ) ਗਏ। ਉਸ ਥਾਂ ਤੇ ਨਟ ਨਚਣ ਲਗੇ (ਜਿਨ੍ਹਾਂ ਨਾਲ) ਮ੍ਰਿਦੰਗਾਂ ਦਾ ਤਾਲ ਚੰਗੀ ਤਰ੍ਹਾਂ ਦਿੱਤਾ ਜਾ ਰਿਹਾ ਸੀ। ਕਰੋੜਾਂ ਤਰ੍ਹਾਂ ਦੇ ਕੌਤਕ ਹੋਣ ਲਗੇ ਅਤੇ ਵੇਸ਼ਵਾਵਾਂ ਦਾ ਕੁਝ ਅੰਤ ਨਹੀਂ ਸੀ ਪਾਇਆ ਜਾ ਰਿਹਾ। ਜੋ ਵੀ ਇਸ ਕੌਤਕ ਨੂੰ ਵੇਖਣ ਲਈ ਚਲ ਕੇ ਆਇਆ, (ਉਨ੍ਹਾਂ) ਸਾਰਿਆਂ ਨੇ ਬਹੁਤ ਸੁਖ ਪ੍ਰਾਪਤ ਕੀਤਾ। ੨੦੧੦।

ਇਕ ਸਖੀ ਬੀਣਾ ਵਜਾਉਂਦੀ ਹੈ ਅਤੇ ਇਕ ਹੱਥ ਵਿਚ ਖੜਤਾਲ ਵਜਾ ਰਹੀ ਹੈ। ਇਕ ਸੁੰਦਰੀ ਚੰਗੀ ਤਰ੍ਹਾਂ ਨਚ ਰਹੀ ਹੈ ਅਤੇ ਇਕ ਸੁੰਦਰੀ ਚੰਗੀ ਤਰ੍ਹਾਂ ਗਾ ਰਹੀ ਹੈ। ਇਕ (ਇਸਤਰੀ) ਛਾਂਝਰ ਅਤੇ ਇਕ ਮ੍ਰਿਦੰਗ ਵਜਾਉਂਦੀ ਹੈ ਅਤੇ ਇਕ ਆ ਕੇ ਬੜੇ ਚੰਗੇ ਹਾਵ ਵਿਖਾਉਂਦੀ ਹੈ। ਤਦ ਇਕ (ਇਸਤਰੀ) ਆ ਕੇ ਭਾਵ (ਪ੍ਰਗਟ) ਕਰਦੀ ਹੈ ਅਤੇ (ਸਾਰੀਆਂ) ਰਨਵਾਸ ਵਾਲਿਆਂ ਦੇ ਚਿਤ ਦਾ ਆਨੰਦ ਵਧਾਉਂਦੀ ਹੈ। ੨੦੧੧।

ਸਰਾਬ ਦੇ ਨਸੇ ਵਿਚ ਮਸਤ ਹੋ ਕੇ, ਜਿਥੇ ਕ੍ਰਿਸ਼ਨ ਆਨੰਦ ਨੂੰ ਵਧਾ ਕੇ ਬੈਠੇ ਸਨ, (ਉਥੇ ਸਾਰਿਆਂ ਦੇ) ਬਸਤ੍ਰ ਕੇਸਰੀ ਰੰਗ ਵਿਚ ਰੰਗੇ ਹੋਏ ਸਨ ਅਤੇ ਸੂਰਮੇ ਆਪਣੇ ਮਨ ਵਿਚ ਬਹੁਤ ਆਨੰਦਿਤ ਹੋ ਰਹੇ ਸਨ। (ਕਵੀ) ਸ਼ਿਆਮ ਕਹਿੰਦੇ ਹਨ, ਮੰਗਨ ਵਾਲੇ ਲੋਕਾਂ ਤੋਂ ਬਹੁਤ ਨਾਚ ਕਰਵਾ ਕੇ ਬਹੁਤ ਧਨ ਦੇ ਰਹੇ ਹਨ। ਫਿਰ ਸਾਰੇ ਸ੍ਰੀ ਕ੍ਰਿਸ਼ਨ ਵਲ ਵੇਖੀ ਕੇ ਮਨ ਵਿਚ ਪ੍ਰਸੰਨ ਹੋ ਰਹੇ ਹਨ। ੨੦੧੨।

ਬੇਦ ਕੇ ਬੀਚ ਲਿਖੀ ਬਿਧਿ ਜਿਉ ਜਦੁਬੀਰ ਬ੍ਰਾਹਮਣ ਤਿਹੀ ਬਿਧਿ ਕੀਨੋ।  
ਜੋ ਰੁਕਮੀ ਤੇ ਭਲੀ ਬਿਧਿ ਕੈ ਰੁਕਮਿਨੀ ਕੋ ਪੁਨਿ ਜੀਤ ਕੈ ਲੀਨੋ।  
ਜੀਤਹਿ ਕੀ ਬਤੀਆ ਸੁਨਿ ਕੈ ਅਤਿ ਭੀਤਰ ਮੋਦ ਬਚਿਓ ਪੁਰ ਤੀਨੋ।  
ਸ੍ਰਾਵ ਭਨੈ ਇਹ ਕਉਤਕ ਕੈ ਸਭ ਹੀ ਜਦੁਬੀਰਨ ਕਉ ਸੁਖ ਦੀਨੋ। ੨੦੧੩।

ਸੁਖ ਮਨ ਕੈ ਮਾਇ ਪੀਯੋ ਜਲ ਵਾਰ ਕੈ ਅਉ ਚਿੜ ਲੋਕਨ ਦਾਨ ਦੀਓ ਹੈ।  
ਐਸੇ ਕਹਿਯੋ ਸਭ ਹੀ ਭੂਆ ਕੋ ਸੁਖ ਆਜ ਸਭੈ ਹਮ ਲੁਟਿ ਲੀਓ ਹੈ।  
ਆਜ ਹੁਲਸ ਭਯੋ ਸਜਨੀ ਉਮੰਗਓ ਨ ਰਹੈ ਕਹਿਓ ਮੋਰ ਹੀਓ ਹੈ।  
ਆਜ ਕੇ ਦਿਵਸ ਰੂੰ ਪੈ ਬਲਿ ਜਾਉ ਅਰੀ ਜਬ ਮੋ ਸੁਤ ਬ੍ਰਾਹਮਣ ਕੀਓ ਹੈ। ੨੦੧੪।

ਇਤਿ ਸ੍ਰੀ ਦਸਮ ਸਕੰਧੇ ਬਚਿੜ੍ਹ ਨਾਟਕੇ ਕ੍ਰਿਸ਼ਨਾਵਤਾਰੇ ਰੁਕਮਨੀ  
ਹਰਨ ਇਤ ਬ੍ਰਾਹਮਣ ਕਰਨ ਬਰਨਨ ਧਿਆਇ ਸਮਾਪਤੰ।

### ਅਥ ਪ੍ਰਦੁਸ਼ਨ ਕਾ ਜਨਮ ਕਥਨੰ

ਦੌਰਾ

ਪੁਰਖ ਤ੍ਰੀਆ ਆਨੰਦ ਸੋ ਬਹੁ ਦਿਨ ਭਏ ਬਿਤੀਤ।  
ਗਰਭ ਭਯੋ ਤਬ ਰੁਕਮਨੀ ਪ੍ਰਭ ਤੇ ਪਰਮ ਪੁਨੀਤ। ੨੦੧੫।

ਸੌਰਠਾ

ਉਪਜਿਯੋ ਬਾਲਕ ਬੀਰ ਨਾਮ ਧਰਿਯੋ ਤਿਹ ਪਰਦੁਸ਼ਨ।  
ਮਹਾਰਥੀ ਰਨ ਧੀਰ ਸਭ ਜਾਨਤ ਹੈ ਜਗਤਿ ਜਿਹ। ੨੦੧੬।

ਸਵੈਯਾ

ਦਸ ਦਿਉਸ ਕੋ ਬਾਲਕ ਭਯੋ ਜਬ ਹੀ ਤਬ ਸੰਬਰ ਦੈਤ ਲੈ ਤਾਹਿ ਗਯੋ ਹੈ।  
ਸਿੰਧ ਕੇ ਭੀਤਰ ਡਾਰਿ ਦਯੋ ਇਕ ਮਛ ਹੁਤੇ ਤਿਹ ਲੀਲ ਲਯੋ ਹੈ।  
ਮਛ ਸੋਉ ਗਹਿ ਝੀਵਰਿ ਏਕ ਸੁ ਸੰਬਰ ਪੈ ਫਿਰਿ ਜਾਇ ਦਯੋ ਹੈ।  
ਭਛਨ ਕੈ ਛੁਨਿ ਤਾਹਿ ਰਸੋਇ ਸੈ ਭੇਜਿ ਦਯੋ ਸੁ ਉਲਾਸ ਕਯੋ ਹੈ। ੨੦੧੭।

ਜਬ ਮਛ ਕੋ ਪਰਨ ਪੇਟ ਲਗੇ ਤਬ ਸੁੰਦਰ ਬਾਰਿਕ ਏਕ ਨਿਹਾਰਿਯੋ।  
ਹੋਇ ਦਿਇਆਲ ਵਤੀ ਸੁ ਤ੍ਰੀਆ ਕਰੁਨਾ ਰਸੁ ਪੈ ਚਿਤ ਮੈ ਤਿਨਿ ਧਾਰਿਯੋ।  
ਤੇਰੋ ਕਹਿਯੋ ਪਤਿ ਹੈ ਇਮ ਨਾਰਦ ਸ੍ਰਾਵ ਭਨੈ ਇਹ ਭਾਤਿ ਉਚਾਰਿਯੋ।  
ਸੋ ਬਤੀਆ ਸੁਨਿ ਕੈ ਮੁਨਿ ਨਾਰਿ ਭਲੀ ਬਿਧਿ ਸੋ ਭਰਤਾ ਕਰਿ ਪਾਰਿਯੋ। ੨੦੧੮।

ਜਿਵੇਂ ਵੇਦ ਵਿਚ (ਵਿਆਹ ਦੀ) ਵਿਧੀ ਲਿਖੀ ਹੈ, ਸ੍ਰੀ ਕ੍ਰਿਸ਼ਨ ਨੇ ਉਸੇ ਵਿਧੀ ਅਨੁਸਾਰ ਰੁਕਮਨੀ ਨਾਲ ਵਿਆਹ ਕੀਤਾ ਜਿਸ ਨੂੰ (ਉਸ ਦੇ ਭਰਾ) ਰੁਕਮੀ ਤੋਂ ਚੰਗੀ ਤਰ੍ਹਾਂ ਨਾਲ ਜਿਤ ਕੇ ਪ੍ਰਾਪਤ ਕੀਤਾ ਸੀ। ਜਿਤਣ ਦੀ ਗੱਲ ਸੁਣ ਕੇ ਤਿੰਨਾ ਲੋਕਾਂ (ਦੇ ਨਿਵਾਸੀਆਂ ਦੇ ਚਿਤ ਵਿਚ) ਖੁਸ਼ੀ ਦਾ ਬਹੁਤ ਵਿਕਾਸ ਹੋਇਆ। (ਕਵੀ) ਸਿਆਮ ਕਹਿੰਦੇ ਹਨ, ਇਸ ਕੌਤਕ ਕਰ ਕੇ (ਸ੍ਰੀ ਕ੍ਰਿਸ਼ਨ ਨੇ) ਸਾਰੇ ਯਾਦਵਾਂ ਨੂੰ ਸੁਖ ਦਿੱਤਾ। ੨੦੧੩।

(ਕ੍ਰਿਸ਼ਨ ਦੀ) ਮਾਤਾ ਨੇ ਸੁਖ ਮਨਾ ਕੇ (ਜੋੜੀ ਦੇ ਸਿਰ ਤੋਂ) ਜਲ ਵਾਰ ਕੇ ਪੀਤਾ ਅਤੇ ਬ੍ਰਾਹਮਣ ਲੋਕਾਂ ਨੂੰ ਦਾਨ ਦਿੱਤਾ। (ਫਿਰ) ਇਸ ਤਰ੍ਹਾਂ ਕਿਹਾ--ਆਜ ਮੈਂ ਸਾਰੀ ਧਰਤੀ ਦਾ ਸੁਖ ਲਟ ਲਿਆ ਹੈ। ਹੇ ਸਜਨੀ! ਆਜ (ਮੇਰੇ ਹਿਰਦੇ) ਵਿਚ ਬਹੁਤ ਆਨੰਦ ਹੋਇਆ ਹੈ (ਅਤੇ ਫਿਰ) ਕਿਹਾ--ਮੇਰਾ ਮਨ ਉਮੰਗ (ਨਾਲ ਭਰ ਗਿਆ ਹੈ) ਅਤੇ (ਕਾਬੂ ਵਿਚ) ਨਹੀਂ ਰਹਿ ਰਿਹਾ। ਹੇ ਸਖੀ! ਮੈਂ ਆਜ ਦੇ ਦਿਨ ਉਤੇ ਕੁਰਬਾਨ ਜਾਂਦੀ ਹਾਂ, ਜਦ ਮੇਰੇ ਪੁੱਤਰ ਨੇ ਵਿਆਹ ਕੀਤਾ ਹੈ। ੨੦੧੪।

ਇਥੇ ਸ੍ਰੀ ਦਸਮ ਸਕੰਧੇ ਬਚਿੜ੍ਹ ਨਾਟਕ ਦੇ ਕ੍ਰਿਸ਼ਨਾਵਤਾਰ ਦੇ ਰੁਕਮਨੀ ਹਰਨ ਅਤੇ ਵਿਆਹ ਕਰਨ ਦਾ ਛਿੱਤੱਤ ਵਾਲਾ ਅਧਿਆਇ ਸਮਾਪਤ।

### ਹੁਣ ਪ੍ਰਦੁਸ਼ਨ ਦੇ ਜਨਮ ਦਾ ਕਥਨ

ਦੌਰਾ

(ਜਦ) ਇਸਤਰੀ (ਰੁਕਮਨੀ) ਅਤੇ ਪੁਰਸ਼ (ਸ੍ਰੀ ਕ੍ਰਿਸ਼ਨ) ਦੇ ਆਨੰਦ ਪੂਰਵਕ ਬਹੁਤ ਦਿਨ ਬਤੀਤ ਹੋ ਗਏ, ਤਦ ਸ੍ਰੀ ਕ੍ਰਿਸ਼ਨ ਤੋਂ ਰੁਕਮਨੀ ਨੂੰ ਪਰਮ ਪਵਿਤਰ ਗਰਭ ਹੋ ਗਿਆ। ੨੦੧੫।

ਸੌਰਠਾ

(ਫਲਸਰੂਪ) ਸੂਰਮਾ ਪੁੱਤਰ ਪੈਦਾ ਹੋਇਆ ਅਤੇ ਉਸ ਦਾ ਨਾਂ ਪ੍ਰਦੁਸ਼ਨ ਰਖਿਆ ਗਿਆ ਜਿਸ ਨੂੰ ਸਾਰਾ ਜਗਤ ਮਹਾਰਥੀ ਅਤੇ ਰਣਧੀਰ ਦੇ ਰੂਪ ਵਿਚ ਜਾਣਦਾ ਹੈ। ੨੦੧੬।

ਸਵੈਯਾ

ਜਦ ਬਾਲਕ ਦਸਾਂ ਦਿਨਾਂ ਦਾ ਹੋ ਗਿਆ ਤਦ ਸੰਬਰ (ਨਾਂ ਦਾ) ਦੈਂਤ ਉਸ ਨੂੰ ਲੈ ਗਿਆ। (ਉਸ ਨੇ ਲੈ ਜਾ ਕੇ) ਸਮੁੰਦਰ ਵਿਚ ਸੁਟ ਦਿੱਤਾ। (ਉਥੇ) ਇਕ ਮੱਛ ਹੁੰਦਾ ਸੀ, (ਉਸ ਨੇ) ਉਸ (ਬਾਲਕ) ਨੂੰ ਨਿਗਲ ਲਿਆ। ਉਸ ਮੱਛ ਨੂੰ ਇਕ ਝੀਵਰ ਨੇ ਪਕਦ ਲਿਆ ਅਤੇ ਫਿਰ ਉਸ ਨੇ (ਉਹ) ਸੰਬਰ (ਦੈਂਤ) ਕੋਲ (ਵੇਚ) ਦਿੱਤਾ। ਫਿਰ (ਦੈਂਤ ਨੇ ਉਸ ਨੂੰ) ਖਾਣ ਲਈ ਰਸੋਈ ਵਿਚ ਭੇਜ ਦਿੱਤਾ ਅਤੇ (ਮਨ ਵਿਚ) ਬਹੁਤ ਖੁਸ਼ ਹੋ ਇਇਆ। ੨੦੧੭।

ਜਦ (ਰਸੋਈ ਬਣਾਉਣ ਵਾਲੀ ਇਸਤਰੀ) ਮੱਛ ਦਾ ਧੋਟ ਪਾੜਨ ਲਗੀ ਤਦ (ਉਸ ਨੇ ਉਸ ਵਿਚ) ਇਕ ਸੁੰਦਰ ਬਾਲਕ ਵੇਖਿਆ। ਉਹ ਇਸਤਰੀ ਦਿਇਆਵਾਨ ਹੋ ਗਈ ਅਤੇ ਉਸ ਨੇ ਚਿਤ ਵਿਚ ਕਰੁਣ ਰਸ ਨੂੰ ਧਾਰਿਆ (ਅਰਥਾਤ ਤਰਸ ਕਰਨ ਦੇ ਭਵ ਵਿਚ ਹੋ ਗਈ)। (ਕਵੀ) ਸਿਆਮ ਕਹਿੰਦੇ ਹਨ, ਨਾਰਦ ਨੇ (ਉਥੇ ਆ ਕੇ) ਇਸ ਤਰ੍ਹਾਂ ਕਿਹਾ--ਇਹ ਤੇਰਾ ਪਤਿ ਹੈ। (ਨਾਰਦ) ਮੁਨੀ ਦੀ ਗੱਲ ਸੁਣ ਕੇ (ਉਸ) ਇਸਤਰੀ ਨੇ ਉਸ ਨੂੰ ਪਤੀ ਮੰਨ ਕੇ ਚੰਗੀ ਤਰ੍ਹਾਂ ਪਾਲਿਆ। ੨੦੧੮।